

ਸੇਚੀ ੩


ਅੰਕ ੩

੧੬

ਇਤਿਹਾਸਕ ਪੱਤ੍ਰ

ਕੱਤਿਕ, ਮੱਘਰ, ਪੋਹ.

੪੮੩ ਗੁ: ਨਾ: = ੨੦੦੮ ਬਿ: = ੧੯੫੧-੨ ਈ:





ਉਦਾਸੀ ਭੇਖ ਤੇ ਰੀਤਿ

*ਦੂਜੀ ਬਖਸ਼—ਸੁਖਰੇ ਸ਼ਾਹ

ਪੱਛਮੋਤਤੀ ਭਾਰਤ ਦੇ ਸੁਰਗ-ਧਾਮ ਕਸ਼ਮੀਰ ਦਾ ਸੈਲਾ ਕਰਨ ਵਾਸਤੇ, ਦੀਨ-ਦੁਨੀਆਂ ਦੇ ਸ਼ਾਹਨਸ਼ਾਹ ਸਤਿਗੁਰੂ ਹਰਿਗੋਬਿੰਦ ਸਾਹਿਬ ਤੇ ਜਹਾਂਗੀਰ ਬਾਦਸ਼ਾਹ ਹਮ-ਰਕਾਬ ਚੜ੍ਹੇ ਜਾ ਰਹੇ ਸਨ। ਸੰਮਤ ਸੋਲਾਂ ਸੇ ਬਿਆਸੀਏ, ਵੈਸਾਖ ੧੪ ਨੂੰ ਸ਼ਾਹਨਸ਼ਾਹੀ ਡੇਰਾ ‘ਬਾਰਾ ਮੂਲੇ’ ਨੱਗਰ ਜਾ ਲੱਗਾ। ਇਸ ਨੱਗਰ ਦੇ ਲਾਗੇ ਹੀ ਇਕ ਬਰਾਮ ਪੁਰ ਨਾਮੇ ਗਿਰਾਉਂ ਹੈਂ। ਦੇਵਨੇਤ ਨਾਲ ਉਸੇ ਦਿਨ ਉਸ ਪਿੰਡ ਦੇ ਵਸਨੀਕ ਨੰਦੇ ਸ਼ਾਹ ਖੜ੍ਹੀ ਦੇ ਘਰਿ ਇਕ ਬਾਲਕ ਜਨਮਿਆਂ। ਬਾਲਕ ਦੇ ਮੂੰਹ ਵਿਚ ਦੰਦ ਵੇਖਕੇ ਮਾਪਿਆਂ ਨੂੰ ਉਹ ਨਹਿਸ਼ (ਚੰਦਰਾ) ਪ੍ਰਤੀਤਿ ਹੋਇਆ। ਜੇਤਸੀ ਮਹਾਰਾਜ ਨੇ ਬੀ ਲਗਨ ਗਿਣਕੇ ਤੇ ਕੁਲੱਛਣ ਵੇਖਕੇ ਆਖਿਆ: ਇਹ ਮੁੰਡਾ ਕੁਲ-ਨਾਸ਼ਕ ਹੋਵੇਗਾ, ਅਪਣਾ ਭਲਾ ਚਾਂਹਦੇ ਓ, ਤਾਂ ਹੁਣੇ

*‘ਮਹਾਨ ਕੋਸ਼’ ਵਿਚ ਇਸ ‘ਬਖਸ਼’ ਨੂੰ ਪਹਿਲੇ ਨੰਬਰ ਤੇ ਗਿਣਿਆ ਹੈ। ਪਰ ਗਿਆਨ ਸਿੰਘ ਜੀ ਨੇ ‘ਸੁਖਰੈ ਸ਼ਾਹੀਆਂ’ ਨੂੰ ਛੇਅਂ ਬਖਸ਼ਾਂ ਵਿਚ ਗਿਣਿਆ ਹੀ ਨਹੀਂ। ‘ਦਸ ਨਾਮ ਉਦਾਸੀਆਂ’ ਤੋਂ ਬਾਹਰਿ, ਵੱਖਰੀ ‘ਸਿਖ ਸੰਪ੍ਰਦਾਇ’ ਮੰਨੀ ਹੈ। ‘ਰਾਮਦਾਸ ਕੇ’ (ਬਾਬੇ ਬੁੱਢੇ ਕੇ) ਬਖਸ਼ਾਂ ਵਿਚ ਰਿਣ ਕੇ, ਛੇ ਪੂਰੀਆਂ ਕੀਤੀਆਂ ਹਨ।

+ ਮੌਲਵੀ ਨੂਰ ਅਹਮਦ ‘ਚਿਸ਼ਤੀ’ ਨੇ ਅਪਣੀ ਕਿਤਾਬ ‘ਤਹਿਕੀਕਾਤਿ ਚਿਸ਼ਤੀ’ (ਉਰਦੂ) ਵਿਚ ਲਿਖਿਆ ਇਹ—

“ਇਹ ਚੰਦ੍ਰਾਮੱਲ ਮਦਵਾਰਾ ਜਾਤਿ ਦਾ (ਖੜ੍ਹੀ) ਸੀ; ਤੇ ਉਸਦੇ ਨਾਨਕੇ ਨੰਦੇ ਖੜ੍ਹੀ ਸਨ। ਜਨਮ ਭੁਮੀ ਉਸ ਦੀ : ਪੜ੍ਹ ਬਹਿਰਾਮ ਪੁਰ ਜ਼ਿਲਾ ਗੁਰਦਾਸ ਪੁਰ ਵਿਚ ਹੈ। ਹੁਣ ਤੱਕ ਓਥੇ ਉਸ ਦਾ ਲਾਇਆ ਖੂਹ ਪਿੰਡੋਂ ਪਹਾੜ ਵਲਿ ਮੌਜੂਦ ਹੈ। ਜਿਸ ਉੱਤੇ ਹੁਣ ‘ਮੰਦਿਰ ਸੁਖਰੈ ਕਾਹੀਂ ਥੇਹੀਂ ਕੇਵਿਆਂ ਜੇ’।”
(ਪੰਨਾ ੫੯੬)

ਇ. ਪ. ੧੯੯.

੨੧੮.

ਕਿਸੇ ਖੂਹ-ਖੱਡੇ ਵਿਚ ਸੁੱਟ ਕੇ ਗਲੋਂ ਲਾਹ ਛੱਡੋ ! ਮਾਪਿਆਂ ਭਰਮਾਂ
ਮਾਰਿਆਂ ਆਪਣੇ ਇਕਲੌਤੇ* ਜਿਗਰ ਦੇ ਟੁਕੜੇ ਨੂੰ, ਚੰਦਰਾ ਮੰਨ ਕੇ,
ਅਰੁ ਜਿਗਰ 'ਤੇ ਪੱਥਰ ਰੱਖਕੇ, ਉਜਾੜੇ ਜਾ ਸੁੱਟਿਆ। ਮਾਇਆਧਾਰੀ
ਮਾਪੇ, ਭਾਵੇਂ ਗੁਰੂ ਬਾਬੇ ਦੇ ਦੱਸੇ ਇਸ ਅਟੱਲ ਸਿੱਧਾਂਤ—

ਹੁਕਮੀ ਹੋਵਨਿ ਆਕਾਰ ਹੁਕਮੁਨ ਕਹਿਆ ਜਾਈ ।
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ।
ਹੁਕਮੀ ਉਤਮੁਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿਂ।
ਇਕਨਾਂ ਹੁਕਮੀ ਬਖਸ਼ੀਸ ਇਕਿ ਹੁਕਮੀ ਸਦਾ
ਭਵਾਈਅਹਿਂ । ਹੁਕਮੈ ਅੰਦਰਿ ਸਭੁ ਕੋ ਬਾਹਰਿ
ਹੁਕਮੈ ਨ ਕੋਇ । ਨਾਨਕ ਹੁਕਮੈ ਜੇ ਬੁੜੈ ਤ ਹਉਮੈ
ਕਹੈ ਨ ਕੋਇ ॥ ੨ ॥

(ਜਪ)

ਤੋਂ ਅੰਨ੍ਹੇ-ਬੋਲੇ ਹੋ ਕੇ, ਇਹ ਕੋਝੀ ਕਤੂਹਤ ਕਰ ਬੈਠੇ; ਪਰ ਹੋਣਾਂ ਉਹੋ
ਸੀ, ਜੋ ਧੁਰਹੁੰ ਲਿਖਿ ਪਾਇਆ ਸੀ । ਸ਼ਾਹਨਸ਼ਾਹੀ ਸਵਾਰੀ ਸਬੱਬ
ਨਾਲ ਉਸ ਸਜਾਏ ਬਾਲਕ ਦੇ ਲਾਗਿਓਂ ਲੰਘੀ । ਜੁਆਕ ਦੇ ਟੋਣ ਦੀ
ਆਵਾਜ਼ ਸਤਿਗੁਰਾਂ ਦੇ ਕੰਨੀ ਪੈ ਗਈ । ਸ਼ਬਦ-ਸੇਧ ਪੁਰ ਗੁਰੂ ਜੀ
ਮੌਕੇ 'ਤੇ ਪਹੁੰਚੇ । ਸੇਵਕਾਂ ਨੂੰ ਹੁਕਮ ਦਿੱਤਾਃ—

“ਕੇਹਾ ਸੁਖਰਾ ਬਾਲ ਪਿਆ ਹੈ: ਚੁੱਕ ਕੇ ਸਾਂਭੋ ! ਤੇ
ਪਾਲਣ ਦਾ ਪ੍ਰਬੰਧ ਕਰੋ ॥”

ਸੇਵਕਾਂ ਹੁਕਮ ਦੀ ਪੂਰੀ ਪਾਲਣਾਂ ਕੀਤੀ । ਸਤਿਗੁਰਾਂ ਦੇ
ਮੁਖਾਰਬਿੰਦ ਤੋਂ ‘ਸੁਖਰਾ’ ਸ਼ਬਦ ਨਿਕਲਨ ਕਰਕੇ, ਬਾਲਕ ਦਾ ਨਾਮ
‘ਸੁਖਰਾ’ ਹੀ ਮਸ਼ਹੂਰ ਹੋ ਗਿਆ । ਪੰਜਾਂ ਕੁ ਵਰਿਆਂ ਦਾ ਹੋਇਆ;

*ਲੇਕਿਨ ਚਿਸ਼ਤੀ ਸਾਹਿਬ ਦੀ ਤਹਿਕੀਕਾਤ ਮੁਜਬ, ਭਾਈ
ਚੰਦਰਾ ਮੱਲ (ਸੁਥਰੇ) ਹੋਰੀ ਚਾਰ ਭਾਈ ਸਨ—(੧) ਚੰਦਰਾ ਮੱਲ,
(੨) ਜਾਦੇ ‘ਲੁਥਰਾ’, (੩) ਮੰਗੂ, (੪) ਚੰਨਣ । ਇਨ੍ਹਾਂ ਭਰਾਵਾਂ ਬਾਰੇ
ਅਖਾਣ ਪ੍ਰਸਿੱਧ ਹੈ—

ਸੁਖਰਾ ਚੰਦਾ, ਜਾਦੇ ਲੁਥਰਾ, ਮੰਗੂ ਚੌਰ ਸੁਚੇਤ ।

ਚੰਨਣ ਭੱਛੀਅਧ ਰਹਤਾ, ਜੁ ਚਿੜੀਆਂ ਖਾਧਾ ਖੇਤ ।

(ਪੰਨਾ ੫੮੯ — ਪੰਨਾ ੮੦੦)

ਇ. ਪ. ੨੦੦.

ਤਾਂ ਬੱਚੇ ਦੇ ਮਾਪਿਆਂ ਨੂੰ ਸਹ ਮਿਲੀ; ਕਿ ਸਾਡੇ ਜਿਗਰ ਦਾ ਟੁਕੜਾ ਸਹੀ-ਸਲਾਮਤ ਸਤਿਗੁਰਾਂ ਦੇ ਮਹਿਲਾਂ ਵਿਚ ਪਲ੍ਹ ਰਿਹਾ ਹੈ! ਤਾਂ ਉਹ ਮਹਾਰਾਜ ਦੇ ਹਜ਼ੂਰਿ ਹਾਜ਼ਰ ਹੋਏ; ਤੇ ਸਹੀ ਹਕੀਕਤ ਸੁਣਾਕੇ, ਗੁਰੂ ਜੀ ਪਾਸੋਂ ਗੁਨਾਹ ਬਖਸ਼ਾ, ਬਾਲਕ ਮੰਗ ਲਿਆ। ਅਰੁ ਘਰਿ ਲੈ ਜਾ ਕੇ ਖੁਬ ਪਾਲਣ-ਪੇਸਣ ਕੀਤਾ। ਅਪਣੇ ਪਿੰਡ ਵਿੱਚ ਬਾਲਕ ਦਾ ਨਾਮ 'ਚੰਦਰਾ' ਯਾ 'ਚੰਦ੍ਰਾ ਮੱਲ' ਹੀ ਸੱਭਿਆ ਜਾਂਦਾ ਰਿਹਾ। ਆਖਰ ਬਿਧਨਾਂ ਦੇ ਲਿਖੇ ਲੇਖ ਭੀ ਸੱਚੇ ਸਾਥਿਤ ਹੋਏ। ਸਮਾਂ ਪਾਕੇ, ਮਾਪੇ ਮਰ ਗਏ; ਕੁਲਿ ਖਤਮ ਹੋ ਗਈ। ਕੇਵਲ ਕੁਲ-ਦੀਪਕ ਇਹ 'ਸੁਖਰਾ' ਰੱਭਰੂ ਹੀ ਜਗਦਾ ਰਹਿ ਗਿਆ। ਹੁਕਮ ਦੀ ਖੇਡ ਜਾਣਕੇ ਭਾਈ ਸੁਖਰੇ ਨੇ ਘਰ ਦਾ ਧਨ-ਮਾਲ ਤੇ ਲਟਾ-ਪਟਾ ਸਭ ਧਰਮ-ਅਰਥ ਲੁਟਾ ਦਿੱਤਾ। ਖੁਦ ਨੰਗ-ਮਲੰਗ, ਸਤਿਗੁਰੂ ਹਰਿਗੋਬਿੰਦ ਸਾਹਿਬ ਦੇ ਚਰਨਾਂ ਵਿਚ ਹਾਜ਼ਰ ਆ ਹੋਇਆ। ਸਤਿਗੁਰਾਂ, ਸ਼ਾਹਾਂ ਦਾ ਪੁੱਤ੍ਰ ਜਾਣਿ,* ਹੱਸ ਕੇ ਬਚਨ ਕੀਤਾ:—

“ਆ ਬਈ ‘ਸੁਖਰੇ ਸ਼ਾਹ !’ ਕੀ ਹਾਲ ਹਵਾਲ ਈ ?
ਰਾਜੀ ਤਾਂ ਰਿਹਾ ?”

ਸੁਖਰੇ ਹੱਥ ਜੋੜ ਕੇ ਅਪਣੀ ਸਾਰੀ ਵਿਖਿਆ ਸੁਣਾ ਦਿੱਤੀ। ਸਤਿਗੁਰਾਂ ਜਥਾ ਜੋਗ ਆਦਰ ਪਿਆਰ ਦੇ ਕੇ, ਹਜ਼ੂਰੀ ਸੇਵਾ ਵਿਚ ਰੱਖ ਲਿਆ॥

ਭਾਈ ਸੁਖਰੇ ਸ਼ਾਹ ਬੜਾ ਮਸ਼ਕਰਾ, ਹਸਮੁਖ, ਵਿਲਾਸੀ ਤੇ ਕਉਤਕੀ ਸੁਭਾਉ ਦਾ ਸੀ। ਗੁਰ-ਸੇਵਾ ਦੇ ਸਦਕੇ, ਬਚਨ ਵਿੱਚ ਸੱਤਿਆ ਭੀ ਸਮਾ ਗਈ। ਗੁਰੂ-ਭਰੋਸੇ, ਜੋ ਬਚਨ ਮੂਹੋਂ ਬੋਲੇ, ਸੱਚਾ ਹੋ ਜਾਏ॥

*ਗਿ. ਗਿਆਨ ਸੰਘ ਦੇ ਕਥਨ ਅਨੁਸਾਰ ਸਤਿਗੁਰੂ ਨਾਨਕ ਨੂੰ ਚੂੰਕਿ ਲੋਕੀ 'ਨਾਨਕ ਸ਼ਾਹ ਡਕੀਰ' ਭੀ ਕਹਿੰਦੇ ਸਨ। ਉਨ੍ਹਾਂ ਦਾ 'ਸ਼ਾਹੀ' ਪਦ, ਸਤਿਗੁਰੂ ਹਰਿਗੋਬਿੰਦ ਸਾਹਿਬ ਨੇ ਡਕੀਰੀ ਦੇ ਨਾਲ ਹੀ ਕਾਈ ਸੁਖਰੇ ਨੂੰ ਬਖਸ਼ ਦਿੱਤਾ। ਇਸ ਤਰਾਂ ਨਾਮ 'ਸੁਖਰੇ ਸ਼ਾਹ' ਮਸ਼ਹੂਰ ਹੋਇਆ। (‘ਪੰਥ ਪ੍ਰਕਾਸ਼’—ਲਿੰਗ—ਪੰਨਾ ਪ੫੧)

੨੨੦.

ਮੁਨਸੀ ਖੁਸ਼ਵਕਤ ਰਾਇ ਨੇ 'ਤੁਰੀਖ ਸਿੱਖਾਂ' (ਫਾਰਸੀ) ਵਿੱਚ, ਭਾਈ ਸੁਥਰੇ ਸ਼ਾਹ ਦੇ ਕਈ ਹਾਸ਼-ਰਸੀ ਤੇ ਗੁੱਝੇ ਪਰਮਾਰਥ ਭਰਪੂਰ ਕਉਤੁਕ ਲਿਖੇ ਹਨ। ਦੱਸਿਆ ਇਹ—

(ਜਦੋਂ ਗੁਰੂ ਹਰਿਗੋਬਿੰਦ ਸਾਹਿਬ ਜੁੱਧਾਂ-ਜੰਗਾਂ ਤੋਂ ਵੇਹਲੇ ਹੋਕੇ ਕੀਰਤਪੁਰ ਨਗਰ ਵਸਾਇਆ; ਤੇ ਓਥੇ ਵਿਰਾਜ ਗਏ), “ਉਨ੍ਹਾਂ ਹੀ ਦਿਨਾਂ ’ਚਿ ਇਕ ‘ਸੁਥਰਾ’ ਨਾਮੇ ਫਕੀਰ ਪੈਦਾ ਹੋ ਗਿਆ। ਉਹ ਤਨੋ ਮਨੋ ਹਜ਼ਰਤ ਨਾਨਕ ਸ਼ਾਹ ਉੱਤੇ ਸ਼ਰਧਾ—ਸਿਦਕ ਰਖਦਾ ਸੀ। ਇਸੇ ਕਰਕੇ ਸਤਿਗੁਰੂ ਹਰਿਗੋਬਿੰਦ ਸਾਹਿਬ ਦੇ ਦਰਬਾਰਿ ਹਾਜ਼ਰ ਹੋਇਆ ਕਰਦਾ ਸੀ। ਗੁਰੂ ਸਾਹਿਬ ਨਾਲ ਬੜੇ ਪਤੇ ਦੇ, ਤੇ ਖੁੱਲ੍ਹੇ ਬਚਨ-ਬਿਲਾਸ ਕਰਦਾ ਹੁੰਦਾ। ਇਕ ਦਿਨ ਭੀੜ-ਭੜੱਕੇ ਦੇ ਕਾਰਨ, ਸਤਿਗੁਰਾਂ ਦੇ ਚਰਨਾਂ ਤੱਕ ਨਾਂ ਪਹੁੰਚ ਸਕਿਆ। ਉਹ ਬੜਾ ਕਉਤੁਕੀ, ਛਲੀਆਂ ਤੇ ਹਾਜ਼ਰ-ਜਵਾਬ ਸੀ; ਤੁਰਤ ਪੁਸ਼ਾਕਾ ਬਦਲਕੇ ਤੇ ਇਕ ਬੈਲਾ ਸਿਰ ਤੇ ਚੁੱਕ ਕੇ ਡਿਓੜੀ ਤੱਕ ਪਹੁੰਚ ਗਿਆ। ਦਰਬਾਨਾਂ ਨੂੰ ਆਖਣ ਲੱਗਾਂ—

“ਮਹਾਰਾਜ ਵਾਸਤੇ ਸ਼ੱਕਰ ਲਿਆਇਆ ਹਾਂ !”

ਦਰਬਾਨਾਂ ਅੰਦਰ ਲੰਘ ਜਾਣ ਦਿੱਤਾ। ਥੈਲਾ ਰੱਖਿ ਤੇ ਗੁਰੂ ਜੀ ਵਾਲਿ ਪਿੱਠ ਕਰਕੇ; ਥੈਲੇ ਨੂੰ ਬਾਰ ੨ ਨਮਸਕਾਰਾਂ ਤੇ ਪਰਦੇਖਣਾ ਕਰਨ ਡਹਿ ਪਿਆ। ਸਾਹਿਬਾਂ ਪੁੱਛਿਆ : “ਸੁਥਰਿਆ ! ਇਹ ਕੀ ਪਖੰਡ ਖਿਲਾਰ ਰਿਹਾ ਇੰ ?”

ਆਖਣ ਲੱਗਾ—“ਇਸ ਬੋਰੀ ਦੇ ਪ੍ਰਤਾਪ ਨਾਲ ਆਪ ਦਾ ਦੀਦਾਰ ਹਾਸਿਲ ਹੋਇਆ ਹੈ। ਇਸੇ ਨੂੰ ਅਪਣਾ ਪੜਜ ਸਮਝਦਾ ਹਾਂ।”

ਗੁਰੂ ਜੀ ਬੋਲੇ—“ਸਾਡੇ ਸਾਹਮਣੇ ਈਂ ਇਹੋ ਜਿਹੀਆਂ ਗੱਲਾਂ ਕਰਦਾ ਇੰ ! ਤੇਰਾ ਕ੍ਰਿਸ਼ਮਾ ਤਦ ਜਾਣਾਂਗੇ; ਜੇ ਤੁਰਕ ਬਾਦਸ਼ਾਹ ਤੇ ਹਾਕਮਾਂ ਅਗਾੜੀਕਰਕੇ ਵਿਖਾਏ !” ਬੋਲਿਆਃ—“ਆਪ ਦੇ ਪ੍ਰਤਾਪ ਨਾਲ ਓਥੇ ਭੀ ਕਰ ਸਕਦਾ ਹਾਂ !”

ਉਹ ਚੂੰਕਿ ਡਿੱਟੋਲੀ ਤੇ ਕੌਤੁਕਹਾਰ ਸੀ, ਓਦੋਂ ਹੀ ਵਿੱਲੀ ਟੁਰ ਗਿਆ। ਓਥੇ ਜਾਕੇ ਇਕ ਜੋੜਾ-ਜੁੜੀ ਢੂਢ ਹੱਥ ਲੰਮੀ ਸੰਦਰ ਤਿੱਲੇਦਾਰ ਬਣਵਾ ਲਈ। ਉਸ ਦਾ ਇਕ ਪੈਰ, ਰਾਤ ਸਮੇਂ ਜਾਮੋਂ ਮਸਜਿਦ ਅੰਦਰ ਰੱਖ ਆਇਆ। ਸਵੇਰੇ ਜਦੋਂ ਮਜੌਰਾਂ ਉਸ ਅਣੋਥੇ ਜੁੱਤੇ ਨੂੰ ਵੇਖਿਆ,

ਬਿਨਾਂ ਸੋਚੇ ਸਮੇਂ ਉਸ ਦਾ ਸਤਿਕਾਰ ਕਰਨ ਲੱਗ ਪਏ ! ਆਖਣ : “ਇਹ ਜੁੱਤਾ ‘ਹਜ਼ਰਤ ਰਸੂਲ ਅਲੋ ਸਲਵਾਤ’ ਦਾ ਹੈ। ਰਾਤੀ ਇਸ ਮਸਜਿਦ ਵਿਚ ਕਦਮ-ਮੁਬਾਰਕ ਪਾਕੇ, ਸ਼ਰਫ ਬਖਸ਼ਿਆ ਹੈ; ਤੇ ਨਮਾਜ਼ ਪੜ੍ਹੀ ਹੈ। ਨਿਸ਼ਾਨੀ ਵਜੋਂ ਇਹ ਪਾਪੋਸ਼ (ਜੁੱਤੀ) ਛੱਡ ਗਏ ਹਨ !!”

ਗੱਲ ਕਾਹਦੀ, ਬੱਜੇ ਕਾਜ਼ੀ ਤੇ ਅਜ਼ਾਨ ਦੇਣ ਵਾਲੇ ਮੁੱਲਾਂ ਭੀ ਉਸ ਜੁੱਤੇ ਨੂੰ ਚੁੱਮਣ ਤੇ ਸਿਰ-ਅੱਖੀਆਂ ਤੇ ਰੱਖ ੨ ਵਾਰੇ ਵਾਰੇ ਜਾਣ ਲੱਗੇ।

ਤੀਜੇ ਦਿਨ ‘ਸੁਥਰਾ’, ਦੂਜੇ ਜੁੱਤੇ ਨੂੰ ਵੰਝ ਉਤੇ ਟੰਗ ਕੇ, ਗਲੀਆਂ-ਬਜ਼ਾਰਾਂ ਵਿਚ ਹੋਕਰਾ ਦੇਣ ਚੜ੍ਹ ਪਿਆ। ਆਖੇ :—

‘ਮੇਰੇ ਜੁੱਤੇ ਦੇ ਇਸ ਪੈਰ ਨਾਲ ਦਾ ਦੂਜਾ ਪੈਰ ਗੁਆਚ ਗਿਆ ਹੈ ! ਕਿਸੇ ਵੇਖਿਆ ਹੋਵੇ ! ਵੇਖਿਆ ਹੋਵੇ !!’

ਮੁਸਲਮਾਨ ਇਹ ਹੋਕਰ ਸੁਣਕੇ ਬੜੇ ਸ਼ਰਮ-ਸਾਰ ਹੋਣ ਤੇ ਉਸ ਨੂੰ ਆਖਣ : “ਇਹ ਮਸ਼ਕਰੀਆਂ ਪਿਆ ਕਰਦਾ ਇ !” ਅਰੁ ਉਸ ਜੁੱਤੇ ਨੂੰ ਮਸਜਿਦੇਂ ਲਿਆ ਕੇ ਸੁਥਰੇ ਨੂੰ ਘਰਨ ਲੱਗੇ, ਕਿ “ਦੱਸ ਖਾਂ ਪੈਰੀਂ ਪਾਕੇ, ਇਹ ਤੇਰੇ ਮੇਚ ਬੀ ਹੈ ? ਜੇ ਤੇਰੀ ਪੈਰੀਂ ਆ ਜਾਏ, ਤਾਂ ਤੇਰਾ; ਨਹੀਂ ਤਾਂ ਸਿਰ ਲਾਹ ਦਿਆਂਗੇ !” ਸੁਥਰੇ ਨੇ ਝੱਟ ਮੌਜਾ ਪੈਰੀਂ ਪਾ ਲਿਆ ! ਸੱਦ-ਮੁੱਚ ਉਸ ਦੇ ਮੇਚ ਸੀ, ਸਗੋਂ ਕੁਝ ਤੰਗ ਹੀ ਜਾਪਦਾ ਸੀ। ਇਸ ਤਰਾਂ ਮਸਾਂ ਉਹ ਲੋਕ ਉਸ ਦੇ ਗਲੋਂ ਲੱਖੇ।

ਇਕ ਰਾਤੀ ਸੁਥਰਾ ਮਸੀਤੇ ਜਾਕੇ ਹਗਣ-ਮੂਤਣ ਬਹਿ ਗਿਆ। ਲੋਕਾਂ ਜੁੜਕੇ ਉਸ ਨੂੰ ਫੜ ਲਿਆ। ਕਾਜ਼ੀ ਦੇ ਪੇਸ਼ ਚਾ ਕੀਤਾ। ਅਰੁ ਕਾਜ਼ੀ ਨੇ ਝੱਟ ਮਾਰ-ਮਕਾਣ ਦਾ ਫਤਵਾ ਸੁਣਾ ਦਿੱਤਾ; ਤੇ ਆਖਿਆ :— “ਖੂਦਾ ਦੇ ਘਰ ਦੀ ਜੋ ਕੋਈ ਬੇਅਦਬੀ ਕਰੇ; ਉਸ ਵਾਸਤੇ ਮੁਨਾਸਿਬ ਸਜ਼ਾ ਇਹੋ ਹੈ !” ਜਦੋਂ ਉਸ ਨੂੰ ਸੂਲ੍ਹੀ ਦੇ ਲਾਗੀ ਲੈ ਗਏ, ਤਾਂ ਆਖਣ ਲੱਗਾ :—

“ਬਾਦਸ਼ਾਹ ਨਾਲ ਇਕ ਦੋ ਗੱਲਾਂ ਕਰਨੀਆਂ

ਬਾਕੀ ਰਹਿ ਗਈਆਂ ਹਨ !”

ਉਸ ਨੂੰ ਬਾਦਸ਼ਾਹ ਦੇ ਪੇਸ਼ ਚਾ ਕੀਤਾ; ਤਦ ਸ਼ੋਖੀ ਵੱਟ ਕੇ ਬੋਲਿਆ :—

“ਮਸੀਤ ਦੀ ਜੋ ਕੋਈ ਕੰਧ ਢਹਿ ਪੜ੍ਹੇ, ਤਾਂ ਦੁਬਾਰੇ ਉਸਾਰੀ

ਜਾ ਸਕਦੀ ਹੈ। ਪਰ ਇਹ ਰੱਬੀ ਮਹੱਲ-ਯਾਨੀ ਮਨੁੱਖੀ-ਸਰੀਰ ਜੋ ਭੱਜ-ਟੁੱਟ ਜਾਵੇ; ਤਾਂ ਮਨੁੱਖ ਦੀ ਕਿਸੇ ਕਾਰਾਗਰੀ ਨਾਲ ਦਰੁਸਤ ਨਹੀਂ ਹੋ ਸਕਦਾ! ਨਾਲੇ—

ਜਦ ਤੋੜੀ ਰਖੇਗਾ ਜੀਂਵਦਾ, ਦੇਵੇਗਾ ਖਾਣ ਨੂੰ; ਨਹੀਂ ਤਾਂ ਸੱਟੇਗਾ ਮਾਰ। ਸੁਥਰੇ ਸ਼ਾਹ ਜੀ ਗਮ ਨਾ ਖਾਓ! ਸਾਨੂੰ ਦੇਵੇਂ ਗੱਲੀਂ ਬਹਾਰ॥”

ਇਹ ਗੱਲ ਬਾਦਸ਼ਾਹ ਦੇ ਮਨ ਲੱਗੀ; ਤੇ ਸੁਥਰੇ ਦੀ ਜਾਨ-ਛੁੱਟੀ। ਸਗੋਂ ਇਨੱਮ ਦੇ ਕੇ ਵਡਿਆਈ ਬਖਸ਼ੀ ਗਈ। ਬਾਦਸ਼ਾਹ ਨੇ ਜਦੋਂ ਰਸਮੀ ਤੌਰ ਪੁਰ ਆਖਿਆ : “ਕੁਝ ਹੋਰ ਮੰਗ!” ਤਾਂ ਸੁਥਰੇ ਅਰਜ਼ ਕੀਤੀ : “ਜੇ ਤੁੱਠੇ ਓ ਤਾਂ ਹਰ ਹਕੀਮ ਤੋਂ ਇੱਕ ਪੈਸਾ ਵਸੂਲ ਕਰਨ ਦਾ ਹੱਕ ਬਖਸ਼ ਦਿਓ!” ਸੋ, ਬਾਦਸ਼ਾਹ ਨੇ ਆਪਣੇ ਸਾਰੇ ਅਧੀਨ ਮੁਲਕਾਂ ਦੇ ਹਾਕਮਾਂ ਵੱਲ ਇਸ ਭਾਵ ਦਾ ਫਰਮਾਨ ਜਾਰੀ ਕਰ ਦਿੱਤਾ; ਕਿ “ਹਰ ਹਕੀਮ ਇਕ ਪੈਸਾ ‘ਸੁਥਰੇ’ ਨੂੰ ਦਿੱਤਾ ਕਰੋ!”

ਉਸ ਦਿਨ ਤੋਂ ਸੁਥਰੇ ਨੇ ਇਹ ਪੇਸ਼ਾ ਹੀ ਫੜ ਲਿਆ, ਕਿ ਜੋ ਬੰਦਾ ਉਸਦੀ ਨਿਗਾਹ ਪਵੇ, ਉਸ ਨੂੰ ਆਖੋ : “ਮੈਨੂੰ ਆਹ ਮਰਜ਼ ਹੈ; ਦੂਜੂ ਦੱਸੋ!”

ਉਹ ਭੋਲ੍ਹਾ ਕੋਈ ਨਾ ਕੋਈ ਦਵਾਈ ਦੱਸ ਬਹਵੇ, ਤਾਂ ‘ਸੁਥਰਾ’ ਉਸ ਪਾਸੋਂ ਤੁਰਤ ਇਕ ਪੈਸਾ ਮੰਗ ਲਿਆ ਕਰੋ! ਆਖਿ:-“ਤੂੰ ਹਕੀਮ ਜੋ ਹੈ? ਆਹ ਵੇਖ ਬਾਦਸ਼ਾਹ ਦਾ ਫਰਮਾਨ!”

ਇਸ ਤਰ੍ਹਾਂ ਉਸਨੇ ਹਰ ਕਿਸੇ ਨੂੰ ‘ਹਕੀਮ’ ਆਖ ਕੇ, ਪੈਸੇ ਵਸੂਲਣੇ ਆਰੰਭ ਦਿੱਤੇ। ਲੋਕੀ ਨੱਕ-ਜਿੰਦ ਆ ਗਏ। ਅਰੁ ਬਾਦਸ਼ਾਹ ਪਾਸ ਫਰਿਆਦਾਂ ਕਰਨ ਲੱਗੇ। ਆਖਿਰ ਉਸਦਾ ਇਹ ਟੈਕਸ, ਹਕੀਮਾਂ ਤੋਂ ਟੁੱਟ ਕੇ, ਹਰ ਮਹਾਜਨ ਹਟਵਾਣੀਏ ਸਿਰਿ ਜਾ ਪਿਆ; ਤੇ ਹਰ ਵਿਆਹ-ਸ਼ਾਦੀ ਥੁਰ ੧) ਟਿੱਕਿਆ ਗਿਆ; ਜੋ ਹੁਣ ਤਕ ਜਾਰੀ ਹੈ।

ਇਕੇਰਾਂ ‘ਸੁਥਰਾ’ ਕਾਬਲ ਜਾ ਪਹੁੰਚਾ। ਓਥੇ ਮੁਸਲਮਾਨਾਂ ਨਾਲ ਦੀਨ-ਈਮਾਨ ਦੇ ਮਸਲੇ ਛੇੜ ਬੈਠਿਆ ਕਰੇ, ਤੇ ਹਿੰਦੂਆਂ ਨਾਲ ਵੇਦ-ਪੁਰਾਣਾਂ ਸੰਬੰਧੀ ਚੁੜ-ਚਰਚਾ! ਉਲਮਾਵਾਂ ਤੇ ਸ਼ੇਖਾਂ ਉਸ ਨੂੰ ਘੇਰ ਕੇ ਆਖਿਆ:-

“ਜੇ ਤੂੰ ਹਿੰਦੂ ਏਂ, ਤਾਂ ਦੀਨੀ ਮਸਲਿਆਂ ਨਾਲ ਤੈਨੂੰ ਕੀ ਪਈ?

ਜੇ ਮੁਸਲਮਾਨ ਏਂ ਤਾਂ ਹੰਦੂਆਂ ਦੀ ਗਿਆਨ-ਚਰਚਾ ਨਾਲ
ਤੇਰਾ ਕੀ ਵਾਸਤਾ ?”

ਐਲਾਨੀਆਂ ਆਖਣ ਲੱਗਾ—“ਮੈਨੂੰ ਦੋਵੇਂ ਇੱਕਸਾਰ ਹਨ !”

ਓੜਕ ਈਰਖਾ ਵਾਦੀਆਂ ਵਿਚੋਂ ਇਕ ਸ਼ੇਖ ਨੇ ਹੁੱਜਤ ਕੀਤੀ :
“ਜੇ ਤੁੰ ਮੁਸਲਮਾਨ ਏਂ; ਤਾਂ ਆਉ ਮੇਰੇ ਨਾਲ ਖਾਣਾ ਖਾਹ !” ਝੱਟ
‘ਬਿਸਮਿਲਾ’ ਆਖ ਕੇ ਉਸ ਦੇ ਕੇਲ੍ਹ ਬਹਿ ਗਿਆ। ਜਦੋਂ ਥਾਲ੍ਹ
ਪਰੋਸਿਆ ਆਇਆ; ਤਾਂ ਸੁਥਰੇ ਨੇ ਇੱਕ ਕਤੂਰਾ ਬਗਲ ’ਚੋਂ ਕੱਢ ਕੇ
ਬਾਲ੍ਹ ਮੁੱਢ ਬਿਠਾਲ੍ਹ ਦਿੱਤਾ। ਸ਼ੇਖ ਬੋਲਿਆ :—

“ਇਸ ਨਾਪਾਕ ਜਿਣਸ ਨੂੰ ਨਾਲ ਬਹਾਲ ਕੇ ਖਾਣਾ ਖਾਣ,
ਕਿਸ ਮਜ਼ਹਬ ਵਿੱਚ ਜਾਇਜ਼ ਹੈ ?

ਸੁਥਰੇ ਤੁਰਤ ਜਵਾਬ ਦਿੱਤਾ।

“ਮੇਰੇ ਮਜ਼ਹਬ ਵਿੱਚ ! ਨਾਲੇ ਸਾਰੇ ਮੰਨਦੇ ਹਨ, ਕਿ ਰੱਬ
ਦਾ ਜਲਵਾ ਹਰ ਸੌ ਵਿੱਚ ਇੱਕੋ ਜਿਹਾ ਹੈ।* ਇਸ ਗੱਲੇ ਮੈਂ
ਹੈਰਾਨ ਹਾਂ ਕਿ ਦੀਨ ਤੇ ਕੁਫਰ ਵਿਚ ਵਿਰੋਧ ਕਿਉਂ ਹੈ !

‘ਅੜ ਯਕ ਚਰਾਗ ਕੱਬਾ ਵੇ ਬੁਤਖਾਨਾ ਰੌਸ਼ਨਸਤ !’

ਉਲਮਾਵਾਂ ਤੇ ਸ਼ੇਖਾਂ ਖੁਦ ਹੀ ਸੁਥਰੇ ਨਾਲ ਬਹਿ ਕੇ ਖਾਣ ਤੋਂ
ਹੱਥ ਖਿੱਚ ਲਿਆ।†

ਇਸ ਤਰ੍ਹਾਂ ਦੀਆਂ ਬੜੀਆਂ ਅਚਰਜ ਗੱਲਾਂ ਸੁਥਰੇ ਦੀਆਂ
ਮਸ਼ਹੂਰ ਹਨ। ਪਰ ਏਥੇ ਏਨੀਆਂ ਹੀ ਦੱਸ ਕੇ ਬੱਸ ਕਰਦੇ ਹਾਂ।

ਹੋਰ ਅਨੇਕਾਂ ਸਾਧੂਆਂ ਨੇ, ਸੁਥਰੇ ਸਾਹ ਦੇ ਤੌਰ-ਤਰੀਕੇ ਅਪਣਾ
ਲਏ। ਅਜੇ ਭੀ ਉਸ ਦੇ ਪੌਰੋਕਾਰ ਮੌਜੂਦ ਹਨ।

*(੧) ਖਾਲਿਕੁ ਖਲਕ, ਖਲਕ ਮਹਿ ਖਾਲਿਕੁ
ਪੂਰਿ ਰਹਿਓ ਸੁਥ ਠਾਂਈ ॥
(ਬਿਭਾਸ-ਪ੍ਰਭਾਤੀ-ਕਬੀਰ)

(੨) ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ !

ਹਰਿ ਏਕੋ ਪੁਰਖੁ ਸਮਾਣਾ...॥੨॥੧॥੨ (ਆਸਾ ਮ: ੪)

†‘ਤਹਿਕੀਕਾਤਿ ਚਿਸ਼ਮੀ’ ਵਿਚ ਇਹ ਸਾਰੇ ਸਮਾਜਾਰ, ਸ੍ਰੀ ਗੁਰੂ
ਹਰਿ ਰਾਇ ਸਾਹਿਬ ਦੇ ਸਮੇਂ ਹੋਏ ਦੱਸੇ ਹਨ।

੨੨੪.

ਸੁਖਰਾ ਐਹੋ ਜੇਹੋ ਕਉਤੁਕ ਕਰਿ ਵਿਖਾਕੇ ਮੁੜਿ ਸ੍ਰੀ ਗੁਰੂ
ਹਰਿਗੋਬਿੰਦ ਸਾਹਿਬ ਦੀ ਸੇਵਾ ਵਿਚ ਹਾਜ਼ਰ ਹੋ ਗਿਆ। ਹੁਣ ਗੁਰੂ
ਸਾਹਿਬ ਦੀ ਮਿਹੂਰ-ਮੁਹੱਬਤ ਭੀ ਉਸ ਵੱਲ ਬਹੁਤ ਜਾਦੇ ਰੁਜੂੰ ਹੋਈ।”

(ਲਖਤੀ ਪੋਥੀ* ਪਤਿ ੧੭ ਤੋਂ ੧੯)

ਸਤਿਗੁਰਾਂ ਨੇ ਭਾਈ ਸੁਖਰੇ ਸ਼ਾਹ ਦੀ ਇਸ ਚੜ੍ਹਦੀ ਜਵਾਨੀ ਵਿਚ ਭੀ ਬਿਤੀ ਅਡੋਲ ਤੇ ਬ੍ਰਹਮ ਚਰਜ ਅਟੋਲ ਵੇਖਕੇ, ‘ਉਦਾਸੀ ਭੇਖ ਤੇ ਰੀਤਿ’ ਧਾਰਨ ਦੀ ਆਗਿਆ ਅਤੇ ਗੁਰਮੰਤ੍ਰ-ਚਰਨਾਮ੍ਰਿਤ ਤੇ ਸੀਖਜਾ-ਦੀਖਿਆ ਦੇਣ ਦੇ ਅਧਿਕਾਰ ਬਖਸ਼ੇ।

ਗੁਰ-ਆਦੇਸ ਪਾਕੇ ਭਾਈ ਸਾਹਿਬ ਨੇ ਪੰਜਾਬ ਦੀਆਂ ਪਰਬਤੀ ਰਿਆਸਤਾਂ, ਕਸ਼ਮੀਰ ਤੇ ਬਲਖ-ਬੁਖਾਰੇ ਤੱਕ ਸਿੱਖ-ਪਰਮ ਦੇ ਪ੍ਰਚਾਰ ਹਿਤ ਦੌਰਾ ਕੀਤਾ। ਅਪਣੇ ਸੇਵਕ-ਸ਼ਰਧਾਲੂ ਭੀ—ਜੋ ਸੰਸਾਰ ਵੱਲੋਂ ਉਦਾਸ ਸਨ, ਨਾਲ ਲੈ ਲਏ। ਉਨ੍ਹਾਂ ਵੱਚੋਂ ਇੱਕ ਦਾ ਨਾਮ, ‘ਦੱਬਿਸਤਾਨਿ ਮਜ਼ਾਹਬ’ ਦੇ ਲਿਖਾਰੀ ਨੇ ‘ਜਾਦੇ’† ਦੱਸਿਆ ਹੈ।

‘ਦੱਬਿਸਤਾਨਿ ਮਜ਼ਾਹਬ’ (ਫਾਰਸੀ) ਵਿਚ ਜ਼ਿਕਰ ਹੈ, ਕਿ— ‘ਸੁਖਰਾ’ ਤੇ ‘ਜਾਦੇ’ ਦੇ ਫਕੀਰ (ਸਾਧੂ) ਸਨ। ‘ਸੁਖਰਾ’ ਇਕੇਰਾਂ ‘ਨਗਰ ਕੋਟ’ (ਕਾਂਗੜੇ) ਗਿਆ; ਮੱਥੇ ਟਿੱਕਾ ਤੇ ਗਲਿ ਜੰਦੂ ਪਾਲਿਆ। ਗੋਕੇ ਮਾਸ ਦਾ ਕਬਾਬ ਬਜਾਰੀ ਰੋਟੀ ਨਾਲ ਛਕ ਕੇ, ਮਟਰ-ਗਲੱਡ ਕਰਨ ਡਹਿ ਪਿਆ। ਹਿੰਦੂ ਉਸ ਨੂੰ ਫੜਕੇ ਜੋਰੇ ਜੋਰੀ ਕਾੜੀਂ‡ (ਮੁਨਸਫ਼) ਪਾਸ ਲੈ ਗਏ। ਕਾੜੀ ਨੇ ਉਸ ਨੂੰ ਆਖਿਆ:—

“ਜੇ ਤੂੰ ਹਿੰਦੂ ਏਂ, ਤਾਂ ਗੋਕਾ ਮਾਸ ਤੇ ਬਜਾਰੀ ਰੋਟੀ ਤੈਨੂੰ ਖਾਣੀ ਉਚਿੱਤ ਨਹੀਂ। ਅਤੇ ਜੇ ਮੁਸਲਮਾਨ ਏਂ, ਤਾਂ ਟਿੱਕਾ-ਜੰਦੂ ਦੀ ਰਸਮ ਇਸਲਾਮ ਵਿਚ ਕਿੱਥੇ ਹੈ ?

*ਇਹ ‘ਪੁਸਤਕ ਡਾ. ਗੰਡਾ ਸਿੰਘ ਜੀ ਡਾਇਰੈਕਟਰ ਆਰਕਾਈਵਜ਼-ਪਟਿਆਲਾ’ ਦੇ ਨਿਜਕੇ ਪੁਸਤਕਾਲੇ ਵਿਚ ਮੌਜੂਦ ਹੈ।

†ਮੌਲਵੀ ਨੂਰ ਅਹਮਦ ‘ਚਿਸ਼ਤੀ’ ਨੇ ‘ਜਾਦੇ’ ਨੂੰ ਭਾਈ ਸੁਖਰੇ ਸ਼ਾਹ ਦਾ ਦੂਜਾ ਭਰਾ ਲਿਖਿਆ ਹੈ। (‘ਤਹਿਕੀਕਾਤਿ ਚਿਸ਼ਤੀ’-ਪੰਨਾ ਪਟਪ ਸਤਰ ੧੯੬੩)।

‡ਮੁਕਾਮੀ ਮੇਜਿਸਟਰੇਟ।

ਇ. ਪ. ੨੦੬.

ਉੰਤਰ ਦਿਤੇਸੁਃ:-

ਟਿੱਕਾ ਕੇਸਰ ਤੇ ਚੰਨਣ ਦਾ ਹੈ; ਅਰੁ ਜੰਝੂ ਧਾਗੇ ਦਾ ਵੱਟਿਆ ਹੋਇਆ ਇ। ਗੋਕਾ ਮਾਸ ਘਾਹ ਤੇ ਜਵਾਂ ਤੋਂ ਬਣਿਆਂ ਇਂ, ਤੇ ਰੋਟੀ ਕਣਕ ਤੋਂ ! ਤੰਦੂਰ ਮਿੱਟੀ-ਪਾਣੀ ਗੁੰਨ੍ਹਕੇ ਸਾਜਿਆ ਗਿਆ ਹੈ। ਜੇ ਤੁਸੀਂ ਹਕੀਕਤ ਵਲਿ ਨਿਗਹ ਮਾਰੋ; ਤਾਂ ਸੱਭੇ ਵਸਤਾਂ ਚਹੁੰ ਤੱਤਾਂ (ਪਾਣੀ, ਮਿੱਟੀ, ਹਵਾ ਤੇ ਅਗਨਿ) ਦੇ ਮੇਲ ਤੋਂ ਬਣੀਆਂ ਹਨ; ਜੇ ਨਾਂ ਹੰਦੂ ਨਿ, ਤੇ ਨਾਂ ਮੁਸਲਮਾਨ ! ਹੋਰ, ਜਿਵੇਂ ਆਪ ਹੁਕਮ ਕਰੋ !!”
ਕਾਜ਼ੀ ਨੇ ਉਸਨੂੰ ਬਰੀ ਕਰ ਦਿੱਤਾ। (ਪੰਨਾ ੧੧੩)

‘ਜਾਦੇ’ ‘ਭਾਈ ਸੁਥਰੇ ਸ਼ਾਹ’ ਦਾ ਮੁਰੀਦ ਸੀ। ਆਖਰੀ ਦਿਨਾਂ ਵਿੱਚ, ਉਹ ‘ਬਲਖ’ ਗਿਆ। ਜੰਝੂ-ਟਿੱਕੇ ਨਾਲ ਮਸੀਤੇ ਜਾ ਵੜਿਆ। ਉਸ ਨੂੰ ਫੜਕੇ ਕਾਜ਼ੀ ਪਾਸ ਲੈ ਗਏ। ਕਾਜ਼ੀ ਫਰਮਾਇਆ:— “ਮੁਸਲਮਾਨ ਹੋ ਜਾ, ਜੇ ਖੈਰ ਚਾਹਨਾ ਇਂ !” ‘ਜਾਦੇ’ ਆਖਿਆ:— “ਜ਼ਰੂਰ ਹੋ ਜਾਵਾਂਗਾ, ਪਰ ਜੇ ਮੇਰਾ ਵਿਆਹ ਕਰ ਦਿਓ !” ਕਾਜ਼ੀ ਨੇ ਇਕ ਸੁੰਦਰ ਵਿਧਵਾ ਦੀ ਬਾਂਹ ਉਸ ਨੂੰ ਫੜਾ ਦਿੱਤੀ। ਅਰੁ ਜਾਦੇ ਮੁਸਲਮਾਨ ਬਣਕੇ, ਉਸ ਨਾਰੀ ਦੇ ਘਰਿ ਰਹਿਣ ਲੋਗਾ। ਕੁਝ ਦਿਨ ਗੁਜ਼ਰੇ, ਤੀਵੀਂ ਨੂੰ ਆਖਣ ਲੱਗਾ:—“ਇਹ ਲੜਕੀ, ਜੇ ਤੇਰੇ ਪਹਿਲੇ ਖਸਮ ਤੋਂ ਹੈ, ਮੇਰੇ ਹਵਾਲੇ ਕਰ; ਇਸ ਨੂੰ ਵੇਚ ਆਵਾਂ !” ਅਤੇ ਉਸ ਵੱਟੀ-ਖੱਟੀ ’ਤੇ ਓਦੇਂ ਤੱਕ ਗੁਜ਼ਾਰਾ ਕਰੀਏ, ਜਦੋਂ ਤੱਕ ਹੋਰ ਕੁੜੀ-ਮੁੜੀਆਂ ਨਾਂ ਜੰਮ ਪਵੇ। ਫਿਰ ਉਸ ਨੂੰ ਇਸੇ ਤਰਾਂ ਵੇਚ ਖਾਵਾਂਗੇ। ਮੇਰਾ ਤਾਂ ਪੇਸ਼ਾ ਹੀ ਇਹੋ ਹੈ, ਹੋਰ ਕਿੱਤਾ-ਸ਼ਿੱਤਾ ਮੈਂ ਕੁਝ ਨਹੀਂ ਜਾਣਦਾ !” ਤੀਵੀਂ ਨੇ ਇਹ ਗੱਲ ਸੁਣ ਕੇ, ਉਸ ਤੋਂ ਆਪਣਾ ਪੱਲਾ ਛੱਡਾ ਲਿਆ। ਅਰੁ ਜਾਦੇ ਵੇਹਲਾ ਹੋਕੇ ‘ਕਾਬੁਲਿ’ ਚਲਾ ਆਇਆ। ਜਲੋਂ ਵਾਲੇ ਪਿਆਦੇ ਸਿਪਾਹੀਆਂ ਵਾਂਝੂ ਸਿਰ ਤੇ ਖੰਭ ਟੁੰਗ ਲਿਆ, ਘੁੰਘਰੂ ਲੱਕਿ ਬੰਨ੍ਹ ਲਏ, ਸੇਲੀ (ਯਾ ਜੰਝੂ) ਲਾਹ ਕੇ ਟੋਪ ਪਹਿਨ ਲਿਆ। ਅਰੁ ਬਾਜ਼ਾਰ ਵਿੱਚ ਘੁੰਮਣ ਲੱਗ ਪਿਆ। ਪਿਆਦਿਆਂ ਉਸ ਨੂੰ ਫੜਕੇ ਪੁੱਛਿਆ : “ਤੇ ਸਾਡੀ ਵਰਦੀ ਕਿਉਂ ਪਹਿਨੀ ਐਂ ?”

‘ਜਾਦੇ’ ਬੋਲਿਆ:—“ਤਾਜ ਤੇ ਖੰਭ ਬੁਲਬੁਲਾਂ ਤੇ ਹੋਰਨਾਂ ਪੰਛੀਆਂ ਦੇ ਸਿਰ ਪੁਰ ਹੁੰਦੇ ਹਨ, ਘੁੰਘਰੂ ਬੱਕਲੀਆਂ ਤੇ ਗਾਈਆਂ ਦੇ

੨੨੬.

ਗਲਾਂ ਵਿੱਚ ਲੋਕੀ ਪਾ ਦੇਂਦੇ ਨਿ । ਮੈਨੂੰ ਬੀ ਉਨ੍ਹਾਂ ਵਿਚੋਂ ਇੱਕ ਸਮਝ ਛੱਡੋ !”

ਸਿਪਾਹੀਆਂ ਉਸ ਨੂੰ ਤਾੜ-ਫਾੜ ਕਰਨੀ ਸ਼ੁਰੂ ਕੀਤੀ; ਤਾਂ ਆਖਣ ਲੱਗਾ:- “ਤੁਸੀਂ ਚਾਂਹਦੇ ਕੀ ਓ ?” ਉਨ੍ਹਾਂ ਆਖਿਆ:- “ਤੂੰ ਸਾਡੇ ਨਾਲ ਐਸ ਤਰਾਂ ਟਪੂਸੀਆਂ (ਮਾਰਕ ਟਾਈਮ) ਮਾਰੁ !”

‘ਜਾਦੇ’ ਮੰਨ ਗਿਆ, ਤੇ ਉਨ੍ਹਾਂ ਦੇ ਬਰੋਬਰ ਖਲੋ ਕੇ ਟਪੂਸੀਆਂ ਮਾਰਨ (ਮਾਰਕ ਟਾਈਮ ਕਰਨ) ਡਹਿ ਪਿਆ । ਸਿਪਾਹੀ ਤਾਂ ਹਾਰ ਕੇ ਉਸ਼ੇਰ ਤੋਂ ਪਹਿਲਾਂ ਹੀ ਬਿਸਕ ਗਏ, ਪਰ ‘ਜਾਦੇ’ ਉਸੇ ਤਰਾਂ-ਬਿਨਾਂ ਕੁਝ ਖਾਧੇ ਪੀਤੇ—ਸੱਤ ਦਿਨ ਟਪੂਸੀਆਂ ਮਾਰਦਾ ਰਿਹਾ ॥

ਭਾਈ ਜਾਦੇ ਬੜਾ ਹਠੀਆ ਤਪੀਆ ਬੰਦਾ ਸੀ । ਅੰਤ ਸਨ ੧੦੫੨ ਹਿਜਰੀ (ਸੰਮਤ ੧੯੦੦ ਬਿੱ: = ੧੯੪੨-੩ ਈਸਵੀ) ਵਿੱਚ ਉਸ ਨੇ ਕਾਬੂਲ ਤੇ ਪਿਸ਼ਾਵਰ ਵਿਚਕਾਰ—ਜ਼ਲਾਲਾਬਾਦ ਸ਼ਹਿਰ 'ਚਿ ਅਪਣੇ ਯਾਰਾਂ-ਦੇਸਤਾਂ ਨੂੰ ਇਕੱਠਿਆਂ ਕਰਕੇ, ਤੇ ਵਿਦੋ ਮੰਗਕੇ; ਸਰੀਰ ਤਿਆਗ ਦਿੱਤਾ ॥ (ਪੰਨਾ ੧੯੩-੪)

ਸੰਮਤ ਸਤਾਰਾਂ ਸੈ ਜਿਤੀ ਏ ਚੇਤ੍ਰ ਸੁਦੀ ਪੰਚਮੀ (ਮਲ ਮਾਸ ਸੰਮਤ ੧੯੦੧ ਬਿੱ:) ਐਤਵਾਰ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੋਤੀ ਜੋਤਿ ਸਮਾ ਗਏ; ਅਰੁ ਪੰਜ ਦਿਨ ਪਹਿਲੋਂ ਹੀ ਅਪਣੀ ਥਾਂ, ਸ੍ਰੀ ਗੁਰੂ ਹਰਿਰਾਇ ਸਾਲਿਬ ਨੂੰ ਧਰਮ-ਸਿੰਘਾਸਣ ਪੁਰ ਬੈਠਾ ਗਏ । ਭਾਈ ‘ਸੁਖਰਾ ਸ਼ਾਹ’ ਹੁਣ ਉਸੇ ਪ੍ਰੇਮ-ਸ਼ਰਧਾ ਨਾਲ ਸੱਤਵੇਂ ਪਾਤਿਸ਼ਾਹ ਦੀ ਸੇਵਾ ਕਰਨ ਲੱਗਾ । ਸੇਵਾ ਕਰਦਿਆਂ, ਸਤਿਗੁਰਾਂ ਦੀ ਨਜ਼ਰ ਹੋਰ ਸਵੱਲੀ ਹੋਈ । ਜਿਸ ਦੇ ਸਦਕੇ ਪਰਮਾਰਥਕ ਅਵਸਥਾ, ਖੁਬ ਪਰ-ਪੱਕ ਹੋ ਗਈ । ਸੱਤਵੇਂ ਪਾਤਿਸ਼ਾਹ ਦੇ ਸਮੇਂ ਵੀ ਸੁਖਰੇ ਸ਼ਾਹ ਦੇ ਕਈ ਹਾਸ-ਬਿਲਾਸੀ ਕੌਤੁਕ ਮਸ਼ਹੂਰ ਹਨ:-

ਇਨ੍ਹਾਂ ਹੀ ਦਿਨਾਂ ਵਿਚ ਇਕ ਅਚੰਭਾ ਕਉਤੁਕ ਗੁਰੂ ਕੇ ਲੰਗਰ ਵਿਚ ਵਰਤਿਆ । ਇਕ ਬੇਨਵਾਂ ਫਕੀਰ ਗੁਰੂ ਕੇ ਲੰਗਰੋਂ, ਨਿਤ ਪ੍ਰਸ਼ਾਦਾ ਲੈ ਕੇ ਛਕਦਾ ਸੀ । ਜਿਸ ਦਿਨ ਪ੍ਰਸ਼ਾਦਾ ਮਿਲਣ ਵਿਚ ਕੁਝ ਦੇਰੀ ਹੋ ਜਾਏ; ਅੜਬੰਗ-ਪੁਣਾ ਬੀ ਵਿਖਾਇਆ ਕਰੇ । ਪਰ ਲੰਗਰ ਵਿਚ ਸੇਵਾ ਕਰਨ ਵਾਲੇ ਸਿੱਖ, ਗੁਰੂ ਕੀ ਆਗਿਆ ਹੋਣ ਕਰਕੇ, ਪ੍ਰਸ਼ਾਦਾ ਦੇਂਦੇ ਰਹਿੰਦੇ, ਉਸ ਦੀਆਂ ਗੱਲਾਂ ਦੀ ਕੋਈ ਪਰਵਾਹ ਨਾ

੨੨੭.

ਕਰਦੇ। ਇਕ ਦਿਨ ਭਾਈ ਸੁਥਰੇ ਸ਼ਾਹ ਭੀ ਲੰਗਰ ਵਿਚ ਸੇਵਾ ਕਰ ਰਹੇ ਸਨ। ਬਿਨਵਾ ਫਕੀਰ ਨੇ ਆ ਕੇ ਸਦਾ ਕੀਤੀ:-

“ਚੋਂਕੇ ਦੀਏ ਬਿੱਲੀਏ ! ਇਸ ਫੱਕਰ ਨੂੰ, ਜੋ ਹਾਜ਼ਰ ਹੈ,
ਭਿਜਵਾ ਦੇਹਿ !”

ਉਸ ਦੀ ਇਹ ਬੇਹੁਦਾ ਸਦਾ ਸੁਣਕੇ; ਹਾਜ਼ਰ-ਜਵਾਬ ਸੁਥਰੇ ਸ਼ਾਹ
ਨੇ ਉੱਤਰ ਦਿੱਤਾ:-

“ਉਇ ਮਦਾਨ ਦੇ ਕੁੱਤੇ ! ਚੁੱਪ ਚਾਪ ਖੜਾ ਰਹੁ !

ਕੁਝ ਬਚਿਆ-ਖਚਿਆ ਜੂਠਾ-ਕੂਠਾ ਪਿੱਛੇ ਮਿਲ ਜਾਓ !”

ਇੱਟ ਦਾ ਜਵਾਬ ਪੱਥਰ ਮਿਲਿਆ ਸੁਣ ਕੇ, ਅੜਬੰਗ ਫਕੀਰਵਾ
ਜਾਦੇ ਭੁਹੇ ਹੋ ਗਿਆ। ਅਰੁ ਆਖਣ ਲੱਗਾ:-

“ਤੂੰ ਕਉਣ ਐਂ, ਉਇ ਛੋਕਰੇ ? ਜਦ ਮਾਲਕ ਖੁਸ਼ੀ ਨਾਲ

ਫੱਕਰਾਂ ਨੂੰ ਦਿਵਾਉਂਦਾ ਇਹੁਂ ਤੇਰਾ ਕੀ ਤੱਲੁਕ ?”

ਐਉਂ ਦੋਹਾਂ ਵਿੱਚ ਜਦੋਂ ਤਕਰਾਰ ਵਧ ਗਿਆ; ਤਾਂ ਸੁਥਰੇ
ਸ਼ਾਹ ਨੇ ਝਪਣ ਕੇ ਉਸ ਦੀ ਸੇਲੀ ਲਾਹ ਲਈ ਤੇ ਖੂਹ ਵਿੱਚ ਸੁੱਟ ਦਿੱਤੀ।
ਫਕੀਰ ਬੜਾ ਕਲਪਿਆ। ਸੁਥਰੇ ਆਖਿਆ:-

“ਵਾਜ ਮਾਰ ਖਾਂ ! ਤੇਰੀ ਹੋਊ, ਤਾਂ ਸੱਦਿਆਂ ਆ ਜਾਊ !

ਨਹੀਂ ਤਾਂ ਮੈਂ ਵਾਜ ਮਾਰਕੇ ਬੁਲਾਵਾਂਗਾ !”

ਬਿਨਵਾਂ ਬਥਿਰਾ ਕਲਾਅਂ ਪੜਿ ॥੨॥ ਵਾਜਾਂ ਮਾਰ ਬੱਕਿਆ;
ਸੇਲੀ ਨਾ ਬਾਹੁੜੀ ! ਬੱਦਾਂ ਭਾਈ ਸੁਥਰੇ ਸ਼ਾਹ ਨੇ ਅਵਾਜ਼ ਮਾਰੀ*;

*‘ਤਹਿਕੀਕਾਤਿ ਚਿਸਤੀ’ ਵਿੱਚ ਭਾਈ ਸੁਥਰੇ ਦੇ ਮੂੰਹੋਂ ਭੀ
ਇਹ ਸ਼ਬਦ (ਮੌਤ) ਪੜ੍ਹਵਾਇਆ ਗਿਆ ਹੈ:-

“ਸਾਚ ਸਾਦਿਕ, ਨਥੀ ਜਹਾਨ। ਚਾਰ ਕਿਤਾਬਾਂ ਮਨੇ ਜਹਾਨ।

ਜੇ ਸਰੋਂ-ਸਰੀਅੱਤ ਮੰਨੇ ਨਾਂਹੀ; ਵਹੁ ਅਸਲ ਨਹੀਂ, ਉਸ ਕੀ
ਗਤਿ ਨਾਹੀ। ਅੰਦਰ ਸੇ ਲਾਲ, ਬਾਹਰਿ ਸਿਆਹ। ਮੱਥਾ
ਸਫੈਦ, ਸਿਰ ਸਫਾ। ਮਸੀਤ ਨੈਣ, ਕਾਨ ਕੱਬਾ। ਨਾਕ ਹਠੀਕਾ,
ਨਫਰ ਹਾਬ। ਬਹਿਸਤ ਦੇਜ਼ਬ ਸੌਦੇ ਰਸਲ। ਹਾਲ, ਕਾਲ
ਦਲਕ; ਫਕੀਰ ਦਰਗਹਿ ਹੋਆ ਕਹੂਲ।”

(ੴਪੰਨਾ ਪੰਚ)

ਇ. ਪ. ੨੦੯.

ਤਾਂ—ਕਹਿੰਦੇ ਨਿ—ਸੇਲੀ ਤੁਰਤ ਸੁਥਰਾ ਜੀ ਦੇ ਗਲ੍ ਚਿ ਆਇ ਪਈ। ਇਹ ਕਉਤਕ ਵੇਖਕੇ ਫ਼ਕੀਰ, ਮਾਰਿਆ ਸ਼ਰਮ ਦਾ, ਪਾਣੀ ਪਾਣੀ ਹੋ ਗਿਆ। ਅਰੁ ਭਾਈ ਸਾਹਿਬ ਦੀ ਅੱਜਮਤ ਦੀਆਂ ਧੁੰਮਾਂ ਪੈ ਗਈਆਂ। ਸੰਤ ਸੁਥਰਾ ਜੀ ਨੇ ਅੜਬੰਗ-ਫ਼ਕੀਰ ਦਾ ਡੰਡਾ ਬੀ ਖੋ ਲਿਆ॥

ਭਾਈ ਸੁਥਰਾ ਜੀ ਨੇ ਚੇਖਾ ਸਮਾਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਚਰਨ-ਕਮਲਾਂ ਵਿਚ ਰਹਿਕੇ ਮੌਜ ਮਾਣੀ; ਸੇਵਾ ਕੀਤੀ ਤੇ ਹਾਸ-ਵਿਲਾਸ ਭਰੇ ਕਉਤਕ ਵਿਖਾਏ। ਕਹਿੰਦੇ ਨਿ : ਗੁਰੂ ਜੀ ਨੇ ਅਪਣੇ ਦੀਵਾਨ ਬਹਿਲੇ ਮੱਲ ਨੂੰ ਹੁਕਮ ਦਿੱਤਾ, ਕਿ “ਚੰਦਰਾ ਮੱਲ (ਸੁਥਰੇ) ਨੂੰ ਪੰਜ ਰੁਪਯੇ ਰੋਬ ਗੁਰੂ ਕੇ ਖਜ਼ਾਨੇ ਵਿਚੋਂ ਖਰਚਣ ਵਾਸਤੇ ਦੇ ਦਿੱਤਾ ਕਰੋ!” ਆਗਿਆ ਅਨੁਸਾਰ ਦੀਵਾਨ ਸਾਹਿਬ ਕਿਤਨਾਂ ਚਿਰ ਇਹ ਰਕਮ ਦੇਂਦੇ ਰਹੇ। ਇਕ ਦਿਨ ਚੰਦਰਾ ਆਖਣ ਲੱਗਾ:—

ਦੀਵਾਨ ਜੀ ! ਨਿੱਤ ਪੰਜ ਰੁਪਯੇ ਮੈਂ ਲੈਣ ਆਉਂਦਾ ਐਖਾ ਹੁੰਦਾ ਹਾਂ। ਤੁਸੀਂ ਦੇਂਦੇ ਬੀ ਐਖੇ ਹੁੰਦੇ ਹੋਵੋਗੇ ! ਕਿਉਂ ਨਾਂ ਅਗਲੇ ਪੂਰੇ ਸਾਲ ਦੀ ਰਕਮ ਗਿਣ ਕੇ ਮੈਨੂੰ ਇਕੇਰਾਂ ਹੀ ਦੇ ਛੱਡੋ !

ਦੀਵਾਨ ਸਾਹਿਬ ਨੇ ਬਚਨ ਮੰਨਕੇ ਰਕਮ ਦੇ ਦਿੱਤੀ। ਸੁਥਰੇ ਨੇ ਉਸੇ ਵੇਲੇ ਰਕਮ ਹਲਵਾਈ ਦੇ ਪੱਲੇ ਜਾ ਪਾਈ, ਅਰੁ ਕੜਾਹ-ਪ੍ਰਸ਼ਾਦ ਬਣਵਾਕੇ, ਸਾਧਾਂ-ਸੰਤਾਂ ਤੇ ਅਰਥੀਆਂ ਨੂੰ ਛਕਾ ਦਿੱਤਾ। ਦੂਜੇ ਦਿਨ ਦੀਵਾਨ ਦੇ ਫਿਰ ਉਦਾਲੇ ਜਾ ਹੋਇਆ। ਦੀਵਾਨ ਸਾਹਿਬ ਨੇ ਆਖਿਆ:—“ਅਜੇ ਕਲੁ ਤਾਂ ਤੁਸੀਂ ਅਪਣੀ ਸਾਲ ਭਰ ਦੀ ਰਕਮ ਗਿਣਕੇ ਲੈ ਗਏ ਓ ! ਹੁਣ ਤਾਂ ਅਗਲੇ ਸਾਲ ਮਿਲ ਸਕੇਗੀ !” ਸੁਥਰਾ ਚੁਪ-ਕੀਤਾ ਮੁੜਿ ਆਇਆ। ਓਦੋਂ ਹੀ ਅੱਧਾ ਮੂੰਹ-ਸਿਰ ਮੁਨਾ ਕੇ ਤੇ ਅੱਧਾ ਮੂੰਹ ਕਾਲਾ ਕਰਕੇ, ਗੁਰੂ ਕੇ ਦਰਬਾਰ ਅਗਾੜੀ ਜਾ ਖਲੋਤਾ। ਦਰਬੀਨਾਂ ਇਸ ਹਾਲਤ ਵਿੱਚ ਅੰਦਰ ਜਾਣੋਂ ਰੋਕ ਲਿਆ। ਹਾਰ ਕੇ ਓਥੇ ਹੀ ਬਹਿ ਗਿਆ। ਜੇ ਕੁਈ ਪੁੱਛੇ : “ਚੰਦਰਿਆ ! ਆਹ ਕੀ ਸਾਂਗ ਬਣਾਇਆ ਈ ? ਮੂੰਹ ਕਾਲਾ ਕਿਉਂ ਕੀਤਾ ਇ ?” ਤਾਂ ਆਖੇ:—

ਅੱਜ ਗੁਰੂ ਸਾਹਿਬ ਮਰ ਗਏ ਹਨ ! ਤਾਹੀਓਂ ਮੈਂ ਦਾੜੀ-ਕੇਸ ਮੁਨਾ ਕੁ ਮੂੰਹ ਕਾਲਾ ਕੀਤਾ ਹੈ !”

ਇਹ ਗੱਲ ਜਦੋਂ ਸਤਿਗੁਰਾਂ ਸੁਣੀ; ਤਾਂ ਹੱਸ ਕੇ ਚੁੱਪ ਹੋ ਰਹੇ।

ਇਸ ਦੇ ਨਾਲ ਇਹ ਕਥਾ ਬੀ ਪ੍ਰਸਿੱਧ ਹੈ; ਕਿ ਜਦੋਂ ਚੇਬਦਾਰਾਂ ਵਿਸ ਭੈੜੀ ਸੂਰਤਿ ਵਿਚ ਉਸ ਨੂੰ ਦਰਬਾਰੇ ਨਾਂ ਜਾਣ ਦਿੱਤਾ; ਤਾਂ 'ਸੁਖਰਾ' ਇਕ ਥੈਲੇ ਵਿਚ ਕੰਕਰ ਤੇ ਦੁਜੇ ਵਿੱਚ ਮਿੱਟੀ ਭਰ ਕੇ ਮੋਹਿਆਂ 'ਤੇ ਧਰੀ ਮੁੜਿ ਡਿਓਡੀ ਪੁਰ ਆ ਖਲੋਤਾ। ਦਰਬਾਨਾਂ ਦੇ ਪੁੱਛਣ ਪੁਰ ਦੱਸਿਆ, ਕਿ ਮੈਂ ਗੁਰੂ ਸਾਹਿਬ ਵਾਸਤੇ ਵਧੀਆ ਸੁਗਾਤਾਂ ਲੈ ਕੇ ਹਜ਼ਰ ਹੋਇਆਂ ਹਾਂ। ਅੰਦਰਿ ਜਾਣ ਦਿਓਗੇ; ਤਾਂ ਜੋ ਇਨੱਮ ਗੁਰੂ ਜੀ ਬਖਸ਼ਣਗੇ; ਅੱਧਾ ਤੁਹਾਨੂੰ ਦਿਆਂਗਾ! ਪਹਿਲੀ ਡਿਓਡੀ ਵਾਲਿਆਂ ਲਾਲਚ ਲੱਗਿ, ਅੰਦਰ ਜਾਣ ਦੀ ਛੁੱਟੀ ਦੇ ਦਿੱਤੀ। ਇਸੇ ਤਰਾਂ ਡਿਓਡੀ ਖਾਸ ਦੇ ਚੇਬਦਾਰਾਂ ਨੂੰ ਇਨੱਮ ਦਾ ਚੌਬਾ ਹਿੱਸਾ ਦੇਣਾ ਕਰਕੇ, ਗੁਰੂ ਕੇ ਹਜ਼ੂਰਿ ਪਹੁੰਚ ਗਿਆ। ਡੰਡਉਤ ਕਰਨ ਦੀ ਥਾਂ, ਗੁਰੂ ਜੀ ਵੱਲ ਪਿੱਠ ਕਰਕੇ, ਪੇਟਲੀਆਂ ਨੂੰ ਮੱਬਾ ਟੇਕਣ ਡਹਿ ਪਿਆ। ਗੁਰੂ ਜੀ ਨੇ ਇਜੇਹਾ ਕਰਨ ਦਾ ਕਾਰਣ ਪੁੱਛਿਆ; ਤਾਂ ਅਰਜ਼ ਕੀਤੀ:-

"ਮਹਾਜ ! ਇਹ ਪੇਟਲੀਆਂ ਬੜੀਆਂ ਬਰਕਤ ਵਾਲੀਆਂ ਹਨ। ਇਨ੍ਹਾਂ ਦੇ ਹੀ ਪ੍ਰਤਾਪ ਨਾਲ ਮੈਂ ਹਜ਼ੂਰ ਦੇ ਚਰਨਾਂ ਤੱਕ ਪਹੁੰਚ ਸੱਕਿਆ ਹਾਂ!"

ਗੁਰੂ ਜੀ ਨੇ ਉਸ ਦੇ ਹਾਸ-ਬਿਲਾਸ ਤੇ ਚਤੁਰਾਈ ਪੁਰ ਖੁਸ਼ ਹੋਕੇ ਬਚਨ ਕੀਤਾ: "ਕੀ ਇਨ੍ਹਾਂ ਥੈਲੀਆਂ ਵਿੱਚ ਸ਼ੱਕਰ ਤੇ ਦਮੜੇ ਹਨ?" 'ਸੁਖਰੇ' ਨਿਮ੍ਰ ਹੋਕੇ ਆਖਿਆ: "ਆਪ ਦੀ ਸਵੱਲੀ ਨਜ਼ਰ ਹੋਈ, ਤਾਂ ਇਹੋ ਕੁਝ ਬਣ ਜਾਓ!" ਪੇਟਲੀਆਂ ਥੈਲੀਆਂ ਤਾਂ ਸੱਚ-ਮੁੱਚ ਮਿੱਟੀ ਦੀ ਸ਼ੱਕਰ ਤੇ ਕੰਕਰਾਂ ਦੇ ਰੂਪਯੇ ਥੈਲੀਆਂ 'ਚੋਂ ਨਿਕਲੇ।

ਗੁਰੂ ਜੀ ਨੇ ਉਸ ਸ਼ੱਕਰ ਦਾ ਪੰਚਾਂਮ੍ਰਿਤ (ਦੇਗ) ਬਣਵਾਕੇ, ਵਰਤਾਉਣ ਦੀ ਸੇਵਾ, ਭਾਈ ਸੁਥਰੇ ਨੂੰ ਹੀ ਬਖਸ਼ੀ; ਪਰ ਨਾਲ ਹਦਾਯਤ ਕੀਤੀ, ਕਿ "ਪਹਿਲਾ ਗੱਢਾ ਉਸ ਨੂੰ ਦੇਣਾ, ਜੋ ਸਭ ਤੋਂ ਵੱਧ ਪਿਆਰਾ ਹੋਵੇ!" ਸੁਥਰੇ ਨੇ ਦੇਗ ਦਾ ਥਾਲੁ ਚੁੱਕਿਆ; ਤੇ ਉਦਾਲੇ-ਪਦਾਲੇ ਨਿਗਾਹ ਮਾਰ ਕੇ, ਆਪ ਹੀ ਗੱਢੇ ਲੋਣ ਲੱਗ ਪਿਆ। ਸਤਿਗੁਰਾਂ ਹੱਸ ਕੇ ਪੁੱਛਿਆ:— "ਇਹ ਕੀ? ਤੇ ਕਿਉਂ?" ਉੱਤਰ ਦਿੱਤੇ ਸੁ:—

"ਮੈਨੂੰ ਅਪਣੇ ਜੇਡ ਪਿਆਰਾ, ਹੋਰ ਨਜ਼ਰ ਨਹੀਂ ਆਇਆ!"

੨੩੦.

ਗੁਰੂ ਜੀ ਨੇ ਹੱਸਕੇ ਫਰਮਾਇਆ:-

“ਵਾਹਵਾ ! ਸੁਥਰਾ ਤੇ ਢੁਕਵਾਂ ਜਵਾਬ ਏ !!”

ਇਕਨਾਂ ਦਾ ਖਿਆਲ ਹੈ, ਕਿ ਗੁਰੂ ਜੀ ਦੇ ਇਸੇ ਸਹਿਜ-ਸੁਭਾਉ ਬਚਨ ਤੋਂ ‘ਚੰਦਰੇ’ ਦਾ ਨਾਮ ‘ਸੁਥਰਾ’ ਪ੍ਰਸਿੱਧ ਹੋ ਗਿਆ ॥

ਓੜਕਿ ਸਤਿਗੁਰਾਂ ਫਰਮਾਇਆ:- “ਸੁਥਰਿਆ ! ਬਾਬੇ ਨਾਨਕ ਦੇ ਦਰੋਂ-ਘਰੋਂ ਜੋ ਚਿਹਨਾਂ ਇੰ; ਮੰਗ !” ਬੋਲਿਆ:- “ਮਹਾਰਾਜ ! ਆਪ ਦਾ ਦਿੱਤਾ ਸਭ ਕੁਛ ਹੈ !” ਦੁਬਾਰੇ ਹੁਕਮ ਹੋਇਆ ਤਦ ਬੀ ਇਹੋ ਉੱਤਰ ਦਿੱਤਾ। ਤੀਜੀ ਵਾਰੀ ਬਚਨ ਹੋਇਆ; ਤਾਂ ਹੱਥ ਬੰਨ੍ਹ ਕੇ ਬਿਨੈ ਕੀਤੀਉਸੁ:-

ਮਿਹਰਵਾਨ ! ਤੁੱਠੇ ਓ, ਤਾਂ ਸੌ ਜੁੱਤੀ ਮਾਰਨ ਦੀ ਬਖਸ਼ਿਸ਼ ਕਰੋ !”

ਗੁਰੂ ਜੀ ਹੈਰਾਨ ਹੋਕੇ ਆਖਣ ਲੱਗੇ:-

“ਹੈਂ ! ਇਹ ਕੀ ਮੰਗਿਆ ਏੀ ?”

ਬੋਲਿਆ:- “ਬੱਸ ਜੀ ! ਅੱਜ ਫੱਕਰਾਂ ਨੂੰ ਇਹੋ ਇਨ੍ਹਾਂ ਦਰਕਾਰ ਹੈ; ਅਰੂ ਇਹੋ ਮਨ ਦੀ ਮੁਰਾਦ ਹੈ !”

ਗੁਰੂ ਜੀ ਨੇ ਨੇਤ ਵਿਚਾਰ ਕੇ ਪਿਆਦੇ ਨੂੰ ਹੁਕਮ ਦਿੱਤਾ:-

“ਭੁਲੀ ਗੱਲ ! ਮਾਰੋ ਸੁ ਸੁਥਰੇ ਨੂੰ ਸੌ ਪੈਂਜਾਰ !”

ਸੇਵਕ ਜਦੋਂ ਜੁੱਤੀ ਲਾਹ ਕੇ, ਮਾਰਨ ਵਾਸਤੇ ਤਿਆਰ ਹੋਇਆ; ਤਾਂ ਭਾਈ ਸਾਹਿਬ ਨੇ ਹੱਥ ਜੋੜਕੈ ਜੋੜੜੀ ਕੀਤੀ:-

“ਮਹਾਰਾਜ ! ਇਸ ਇਨ੍ਹਾਂ ਵਿੱਚ ਮੇਰੇ ਕੁਝ ਹੋਰ ਵੀਰ ਬੀ ਭਾਈਵਾਲ ਹਨ ! ਉਨ੍ਹਾਂ ਦਾ ਗੱਢਾ ਪਹਿਲਾਂ ਵਰਤਾਕੇ, ਮਗਰੋਂ ਦਾਸ ਨੂੰ ਮਿਲੋ !”

ਸਤਿਗੁਰਾਂ ਫਰਮਾਇਆ:- “ਹੈਂ ? ਤੇਰੀ ਹਰ ਗੱਲ ਅਣੋਖੀ ਹੈ ! ਉਹ ਕੌਣ ਭਲੇਮਾਣਸ ਹਨ; ਜੋ ਇਸ ਬੇਪਤੀ ਵਿੱਚ ਭੀ ਤੇਰੇ ਸ਼ਰੀਕਿ ਹਾਲ ਹਨੋਂ। ਸੱਦੇ ਉਨ੍ਹਾਂ ਨੂੰ !” ਸਾਰੇ ਦਰਬਾਨ ਸੱਦੇ ਗਏ; ਤੇ ਸੁਥਰੇ ਨੇ ਉਨ੍ਹਾਂ ਦੀ ਸ਼ਿਰਾਕਤ ਦੀ ਸਾਰੀ ਹਕੀਕਤ ਚੇਲਿ ਦੱਸੀ। ਇਸ ਤਰਾਂ ਉਨ੍ਹਾਂ ਨੂੰ ਬੀ ਬੇਹੁਦਾ ਲਾਲਚ ਦਾ ਮਜ਼ਾ ਚਖਾਇਓ ਸੂ !

ਸੁਥਰੇ ਸ਼ਾਹੀ ਫਕੀਰ ਇਹ ਸਾਖੀ ਭੀ ਸੁਣਾਉਂਦੇ ਹਨ, ਕਿ ਸਤਿਗੁਰਾਂ ਨੇ ਸੁਥਰੇ ਸ਼ਾਹ ਦੀਆਂ ਇਸ ਤਰਾਂ ਦੀਆਂ ਅਲਬੇਲੀਆਂ

ਇ. ਪ. ੨੧੨.

ਹਰਕਤਾਂ ਵੇਖਕੇ ਉਸਨੂੰ ਆਖਿਆ:-

“ਭਾਈ ਸੁਥਰਿਆ ! ਐਰੰਗਜ਼ੀਬ ਹਕੂਮਤ ਦੀ ਹੈਂਕੜ ਵਿਖਾਕੇ, ਅਪਣੇ ਦੀਨ ਦਾ ਵਾਧਾ ਕੀਤਾ ਲੋੜਦਾ ਇ। ਕਹਿੰਦੇ ਨਿ : ਹਿੰਦੂਆਂ ਦੇ ਧਰਮ-ਚਿੰਨ੍ਹ-ਜੰਵੂ-ਟਿੱਕੇ-ਨਿੱਤ ਜੇਗੀ ਤੋੜੇ-ਚੱਟੇ ਜਾ ਰਹੇ ਹਨ । ਤੁਸਾਂ ਨਿਰੰਕਾਰੀ-ਧਰਮ ਦੀ ਸਾਰੀ ਰਹੁ-ਰੀਤਿ ਵੇਖ-ਵਿਚਾਰ ਲਈ ਹੈ । ਹੁਣ ਜਾਓ, ਕਿਸੇ ਉਕਤੀ-ਜੁਗਤੀ ਨਾਲ ਬਾਦਸ਼ਾਹ ਨੂੰ ਇਸ ਤਰਾਂ ਦੀ ਕਬੁੱਧ ਕਰਨ ਤੋਂ ਹਟਾਓ ! ਤੇ ਹਿੰਦੂਆਂ ਪਰ ਉਪਕਾਰ ਕਰੋ ! ਗੁਰੂ ਬਾਬਾ ਤੁਹਾਡੇ ਅੰਗ-ਸੰਗ ਹੈ । ਕਿਸੇ ਤਰਾਂ ਦੀ ਕਾਣ-ਕਣੌਡ ਨਹੀਂ ਮੰਨਣੀ; ਤੇ ਨਾਂ ਭੈ ਖਾਣਾ !!”

ਸਤਿਗੁਰਾਂ ਦੀ ਆਗਿਆ-ਅਸੀਸ ਪ੍ਰਾਪਤਿ ਕਰਕੇ, ਭਾਈ ਸੁਥਰੇ ਸ਼ਾਹ ਦਿੱਲੀ ਗਏ । ਜਿਸ ਮਸੀਤੇ ਮੁੱਲਾਂ ਤਬਲੀਗਿ-ਇਸਲਾਮ (ਇਸਲਾਮ ਦੇ ਵਾਧੇ ਲਈ ਪ੍ਰਚਾਰ) ਦੀ ਖਿਦਮਤ ਬਹੁਤ ਸਰਗਰਮੀ ਨਾਲ ਕਰਦੇ, ਹਿੰਦੂਆਂ ਦੇ ਜੰਵੂ ਤੋੜਦੇ ਤੇ ਮੱਥਿਓਂ ਟਿੱਕੇ ਜੀਭ ਨਾਲ ਚੱਟਦੇ ਸਨ; ਭਾਈ ਸਾਹਿਬ ਭੀ ਸੂਰ ਦੀਆਂ ਆਂਦਰਾਂ ਦੀ ਤੰਦੀ, ਜੰਵੂ ਦੀ ਥਾਂ ਗਲਿ ਪਾਕੇ; ਅਤੇ ਮੱਥੇ ਗੰਦਾ ਟਿੱਕਾ ਲਾਕੇ, ਉਸੇ ਮਸੀਤੇ ਜਾ ਵੜੇ । ਆਖਣ ਲੱਗੇ : “ਮੇਰਾ ਬੀ ਜੰਵੂ-ਟਿੱਕਾ ਟਾਲ੍ਹ ਕੇ, ਮੈਨੂੰ ਮੁਸਲਮਾਨ ਬਣਾ ਲਓ ! ਨਹੀਂ ਤਾਂ ਇਹ ਕੋਝੀ ਕਰਤੂਤ ਤਿਆਗੋ !” ਮੁੱਲਾਣੇ, ਭਾਈ ਸਾਹਿਬ ਦੀ ਸਚਾਈ ਤੇ ਜੁਰਾਅਤ ਪੂਰ ਬੜੇ ਸ਼ਰਮੀਂਦੇ ਹੋਏ । ਕਹਿੰਦੇ ਨਿ : ਉਸ ਦਿਨ ਤੋਂ ਮੁੱਲਾਣੇ ਆਪੇ ਹੀ ਇਸ ਕੁਚਾਲ ਤੋਂ ਬਾਜ਼ ਆ ਗਏ । ਅਰੂ ਬਾਦਸ਼ਾਹ ਨੇ ਬੀ ਇਸ ਨਿੰਦਤ ਵਿਹਾਰ ਦੀ ਮਨਾਹੀ ਕਰ ਦਿੱਤੀ ॥

ਭਾਈ ਸੁਥਰਾ ਜੀ ਦਿੱਲੀਓਂ ਜਸ ਖੱਟਕੇ ਮੁਦਿ ਕੀਰਤਿ ਪੁਰਿ ਆ ਗਏ । ਅਰੂ ਗੁਰੂ ਜੀ ਦੇ ਹਜ਼ੂਰਿ ਹੁਕਮੀ ਬਾਰ ਕਮਾਉਂਦੇ ਤੇ ਹਾਸ-ਬਿਲਾਸ ਕਰਕੇ, ਗੁਰੂ ਤੇ ਗੁਰੂ ਕੀ ਸੰਗਤਿ ਨੂੰ ਹੁਲਸਾਉਂਦੇ ਰਹੇ ।

ਭਾਈ ਸਾਹਿਬ ਦੇ ਸੇਵਕ ਸ਼ਰਧਾਲੂਆਂ ਵਿਚੋਂ ਚਾਰ ਸੱਜਨ ‘ਉਦਾਸੀ’ (ਤਿਆਗ ਵਿਰਤੀ ਵਾਲੇ) ਹੋਏ—ਭਾਈ ਜਾਦੇ (ਉਨ੍ਹਾਂ ਦਾ ਸਕਾ ਭਰਾ), ਝੂੰਜਾ ਸ਼ਾਹ, ਰਜਾਲ ਸ਼ਾਹ ਤੇ ਅੰਧੇਰ ਸ਼ਾਹ । ਭਾਈ ਜਾਦੇ ਤਾਂ ਜਲਾਲਾ ਬਾਦ (ਅਫਗਾਨਿਸਤਾਨ) ਵਿਖੇ, ਸੰਮਤ

੨੩੨.

ਸਤਾਰਾਂ ਸੋ ਬਿੱਕ੍ਰਮੀ' ਚਿ ਗੁਰਪੁਰੀ ਸਿਧਾਰ ਗਏ ਸਨ; ਭਾਈ ਝੂੰਜਾ ਸ਼ਾਹ ਵੱਡਾ ਹੋਣ ਕਰਕੇ ਡੇਰੇ ਦਾ ਕੰਜੀ ਬਰਦਾਰ ਸੀ। ਇਕੇਰਾਂ ਲਾਲਚ ਨੇ ਜੁ ਭਰਮਾਇਆ ਸਤਿਗੁਰਾਂ ਦੀ ਬਖਸ਼ੀ ਪੇਥੀ ਤੇ ਮਾਲਾ ਲੈ ਕੇ ਕੰਧਾਰ ਨੱਸ ਗਿਆ। ਓਦੋਂ ਛੇਟਾ ਬਾਲਕਾ ਸੀ ਰਜਾਲ ਸ਼ਾਹ, ਉਸ ਨੇ ਅਪਣੇ ਗੁਰੂ ਸੁਖਰੇ ਸ਼ਾਹ ਪਾਸ ਨਿਰਾਸਤਾ ਪ੍ਰਗਟ ਕੀਤੀ ਕਿ: “ਬਰਕਤ ਵਾਲੀਆਂ ਦੇਵੇਂ ਚੀਜ਼ਾਂ ਤਾਂ ਝੂੰਜਾ ਸ਼ਾਹ ਉੜਾ ਲੈ ਗਿਆ ਹੈ, ਸਾਡੇ ਪੱਲੇ ਹੁਣ ਕੀ ਰਹਿ ਗਿਆ !” ਗੁਰੂ ਜੀ ਨੇ ਧੀਰਜ ਦੇ ਕੇ ਆਖਿਆ;— ਚਿੰਤਾ ਨਾਂ ਕਰੁ, ਪੀੜ੍ਹੀ ਤੇਰੀ ਹੀ ਚੱਲ੍ਹ! ਉਸ ਦੇ ਘਰਿ ਅਫ਼ਾਈ ਬੰਦੇ (ਗੁਰੂ, ਚੇਲਾ ਤੇ ਨੌਕਰ ਅੱਧਾ) ਹੀ ਰਹਿਣਗੇ; ਗੁਰ-ਗੱਦੀ ਦੀ ਵੇਲ ਤੇਰੇ ਸੇਵਕਾਂ ਵਿਚ ਹੀ ਵਧੇਗੀ। ਸੁਖਰੇ ਸ਼ਾਹ ਜੀ ਦਾ ਬਚਨ ਹੁਣ ਤੱਕ ਅਟੱਲ ਹੈ। ਕੰਧਾਰ ਵਿਚ ਝੂੰਜਾ ਸ਼ਾਹ ਦੇ ਡੇਰੇ ਠੀਕ ਢਾਈ ਜਣੇ ਹੀ ਕਾਇਮ ਰਹਿੰਦੇ ਹਨ:—ਗੁਰੂ, ਚੇਲਾ ਤੇ ਸੇਵਾਦਾਰ। ਜਦੋਂ ਦੁਜਾ ਚੇਲਾ ਬਣਾਉਂਦਾ ਇਤਾਂ ਗੁਰੂ ਦਾ ਦੇਹਾਂਤ ਹੋ ਜਾਂਦਾ ਹੈ। ਇਸ ਤਰਾਂ ਬਹੁਤਾ ਵਿਸਥਾਰ ਇਸ ਸੰਪ੍ਰਦਾਇ ਦਾ ਭਾਈ ਰਜਾਲ ਸ਼ਾਹ ਜੀ ਤੋਂ ਹੀ ਹੋਇਆ ਹੈ।

ਭਾਈ ਸੁਖਰੇ ਸ਼ਾਹ ਮੌਜ-ਬਿਲਾਸ ਵਿਚ ਕਦੀ ਕਦੀ ਕੁੱਝ ਸਾਰਬ-ਬਚਨ ਟੱਪਿਆਂ (ਕਵਿਤਾ) ਦੀ ਸੂਰਤਿ ਵਿਚ ਭੀ ਬੋਲਦੇ ਸਨ; ਜੋ ਸੁਣਤੇ-ਸੁਣਤੀ ਹੁਣ ਤੱਕ ਲੋਕਾਂ ਨੂੰ ਯਾਦ ਹਨ। ਜਿਹਾ ਕਿ—

ਸਲੋਕ

ਹਾਥੀ, ਘੋੜੇ, ਮਾਲ-ਧਨ; ਇਹ ਖਤਰਾ ਹੀ ਜਿੰਦ ਕਾ।
ਜੇ ਸੁਖ ਲੋੜੈਂ ‘ਸੁਖਰਿਆ’; ਸਿਮਰ ਨਾਮ ਗੋਬਿੰਦ ਕਾ ॥੧॥

ਛੇਲ ਵੱਜੈ, ਘਰ ਲੁਟੀਐ, ਲੋਕ ਜਾਣੈ ਵੀਆਹੁ।
ਸਾਹਿਬ-ਅਰਥਿ ਨ ਬੀਜਿਓ, ਹੋਇਓ ਮੁੱਖ ਸਿਆਹੁ।
ਜਿਤ ਵੇਲੈ ਲੇਖਾ ਮੰਗੀਐ, ਗਲਿ ਪੱਲੂ ਤੇ ਮੁਹਿ ਘਾਹੁ।
ਰਾਹੋਂ ਘੁੱਥੇ ‘ਸੁਖਰਿਆ’, ਤਿਨ੍ਹਾਂ ਨੂੰ ਵੱਡਾ ਦਾਹੁ ॥੨॥

ਆਈ ਰੰਨ ਤਾਂ ਹੋਏ ਕੰਨ।
ਘਰ ਲੁੱਟਣ ਤੇ ਆਖੈ ਧੰਨ!

ਇ. ਪ. ੨੧੪.

ਲੋਕਾਂ ਆਖਿਆ ਉਡਿਆ ਘਰੁ ।
 ਹੋਇਆ ਵੰਨੀ ਸੰਦਾ ਵਰੁ ।
 ਜਿਉਂ ਜਿਉਂ ਲਗਣ ਕੁਟੰਬ ਦੀਆਂ ਲੀਕਾਂ ।
 ਦੇ ਦੇਇ ਰੋਸੀ ਉਚੀਆਂ ਚੀਕਾਂ ॥੩

ਮੁਕਟ ਬਣਾਇ ਸੰਧੂਰੀਆ, ਹੋਇ ਬੈਠਾ ਰਾਉ ।
 ‘ਸੁਥਰਿਆ’ ਨੱਸ ਦਈ ਦਿਆ ਮਾਰਿਆ; ਜੇ ਲੱਗੀ ਦਾਉ ॥੪
 ਸਭਿ ਦੁਖ ਲੱਗੇ, ਜਾਂ ਕੀਤੇ ਘਰੁ ।
 ਇਕੈ ਤ ਘਰ ਦੇ ਕੰਮ ਕਰ; ਇਕੈ ਤ ਵਿਚੋਂ ਮਰੁ ॥੫
 ਵਿਆਹਿਆ ਲਾਹੂ ਲਾਹਿਆ; ਲਏ ਲਾਹਿਆਂ ਘਰ ਬੋੜ ।
 ‘ਸੁਥਰਿਆ’ ਨੱਸ ਦਈ ਦਿਆ ਮਾਰਿਆ; ਜੈ ਲਗਿ ਬੰਧਨ ਤੋੜ ॥੬
 ਇਸ ਸੇਂਸਾਰ ਸਮੁੰਦ ਵਿਚਿ, ਨਾਰੀ ਘੁੱਮਣ-ਘੇਰਿ ।
 ਲਹਿਰੀਂ ਧੀਆਂ ਪੁੱਤ ਹੈਨਿ, ਪਾਰਹੁੰ ਭੀ ਲਿਆਵਨਿ ਫੇਰਿ ॥੭
 ਧੀਆਂ ਧਾੜ ਤੇ ਪੁੱਤ੍ਰ ਫਾਹ; ਰੰਨ ਦੁੱਖਾਂ ਦਾ ਖੂਹ ।
 ਇਸ ਘਾਣੀ ਤੇ ‘ਸੁਥਰਿਆ’; ਕੋਈ ਹਰਿਜਨ ਕੱਢ ਧੂਹਿ ॥੮

ਗੱਲ ਸਾਈਂ ਦੀ ਸਭ ਸੈਂ ਪਿਆਰੀ ।
 ਖੋਟੇ ਕਰਮੁ ਨ ਦੇਂਦੇ ਵਾਰੀ ।
 ਜੇ ਇਹੁ ਗੱਲ ਅੁਪਲੇ ਹੱਥ ਹੋਵੈ;
 ਤਾਂ ਇਸ ਨਾਲਹੁੰ ਕੁਈ ਵਿਛੁੜਿ ਨ ਰੋਵੈ ॥
 ‘ਸੁਥਰਿਆ’ ਅੱਜਿੜ ਹੋਇ ਕੀਚੈ ਫਰਿਆਦ !
 ਸਾਂਈ ਪਤਿਤ ਉਧਾਰਨ ਆਦਿ ਜੁਗਾਦਿ ॥੯

ਖਾਣੇ ਖਾਧੇ ਪਹਿਰਿ ਦੁਪੱਟੇ, ਰੱਖਿ ਨ ਕੀਤੇ ਸੁਆਹ ।
 ਇਨ੍ਹੀ ਗੱਲੀਂ ‘ਸੁਥਰਿਆ’, ਕਿਥਹੁੰ ਹੋਈਐ ਬੇ ਪਰਵਾਹ ॥੧੦
 ਸ਼ਾਬਦ ਪੱਟੇ, ਸ਼ਾਬਦ ਮੁੱਠੇ; ਸ਼ਾਬਦ ਲੀਤੇ ਲੁੱਟ ।
 ਸ਼ਾਬਦ ਦਾ ਮਾਰਿਆ ‘ਸੁਥਰਿਆ’; ਕਹੋਂ ਨ ਲਹਿਸੈਂ ਝੱਟ ॥੧੧
 ਨਰਕੁ ਭੀ ਝੂਠਾ, ਸੁਰਗੁ ਭੀ ਝੂਠਾ, ਝੂਠੇ ਨੀ ਬੇਦ ਚਾਰੇ ।
 ਅਗਲੀ ਗੱਲੁ ਜਿ ਆਖਹਿੰ ‘ਸੁਥਰਿਆ’; ਤ ਖਲਲ ਪਵੀ ਸੈਂਸਾਰੇ ॥੧੨
 ਜਾਂ ਜਾਂ ਤਾਂਈ ਇਹੁ ਹੈ; ਤਾਂ ਤਾਂ ਤਾਂਈ ਉਹੁ ।
 ਜੇ ਇਹੁ ਵਿੱਚਹੁੰ ਮਿਟਿ ਗਇਆ, ਨਾਂ ਰੜ ਏਹੁ ਨ ਉਹੁ ॥੧੩

੨੩੪.

‘ਸੁਖਰਿਆ’ ਲੋਕਾਂ ਦੀਆਂ ਕਹਾਣੀਆਂ, ਸਰੈ ਕੰਮੁ ਨ ਕੋਇ।
ਜੇ ਤੈਂ ਕੰਮੁ ਸਵਾਰਨਾ; ਸਿਮਰ ਸਵੇਰੇ ਸੋਇ ॥੧੪
‘ਸੁਖਰਿਆ’ ਜੰਵ ਦੁਆਰੇ ਆਈਆ ਜਿਉਂ ਲੁਟਣ ਨੂ ਧਾੜ ।
ਅੰਧੇ ਸੋਝੀ ਨਾ ਪਈ; ਲੀਤੀ ਅੰਦਰਿ ਵਾੜ ॥੧੫
ਵੱਡੇ ਵੇਲੇ ਉਠ ਕੇ, ਨਾਂ ਕਰ ਮੁਰਦੇ ਯਾਦ ।
ਏਹੁ ਜੁ ਵਿੱਸਨ ਜੀਵਦੇ, ਸੌਭੋ ਵਾਦ ਵਿਬਾਦ ॥੧੬
‘ਸੁਖਰਾ’ ਸਾਹਿਬ ਆਰਸੀ, ਪੇਖੇ ਸਭਿ ਸੰਸਾਰ ।
ਛੁਪਿਆ ਹੋਇਆ ਸਾਹਮਣੇ ਆਪਨੜਾ ਦੀਦਾਰ ॥੧੭
ਜਿਉਂ ਦਸ ਗੱਲਾਂ ਹੋਰ ਨਿ; ‘ਰਾਮ’, ‘ਕ੍ਰਿਸ਼ਨ’ ਭੀ ਗੱਲ ।
ਝਗੜਾ ਚੁੱਕਾ ਸੁਖਰਿਆ, ਘਟ ਘਟ ਬੈਠਾ ਮੱਲਿ ॥੧੮
‘ਅਜਪਾ’ ਜਾਪ ਜਪੁ ‘ਸੁਖਰਿਆ’; ਨਿੱਛਿ, ਪੱਦਿ, ਡੀਕਾਰਿ ।
ਖਾਣਾ, ਹਗਣਾ, ਮੂਤਣਾ, ਸਉਣਾ ਪੈਰ ਪਸਾਰਿ ॥੧੯
ਅੱਠੇ ਦਾਣੇ ਸਿਮਰਨੀ, ਰੱਖੇ ਪਉਣ ਪਰੋਇ।
ਘਟ ਘਟ ਅੰਤਰਿ ਪੁਰਿਆ; ਸਹਜੇ ਸਿਮਰਨ ਹੋਇ ॥੨੦
ਧਾਰਾ ਟੁੱਟਾ ਪਉਣ ਦਾ, ਮਣਕੇ ਲੈ ਰਾਈ ਬਿਲਾਇ ।
ਖਾਲੀ ਖੱਪਰ ‘ਸੁਖਰਿਆ’, ਆਈ ਦੱਬਿ ਜਲਾਇ ॥੨੧
ਕੋਈ ਸਮੈ ਮਸਖਰੀ, ਕੋਈ ਬ੍ਰਹਮ-ਗਿਆਨ ।
ਏਹੀ ਦੇਹੀ ‘ਸੁਖਰਿਆ’; ਰਾਮ, ਕਿਸ਼ਨ, ਭਗਵਾਨ ॥੨੨
ਅਣਗਿਣਤੀ ਹੋਇ ਪਸਰਿਆ, ਗਿਣਤੀ ਪਾਇਆ ਰੋਲੁ ।
ਰਹੰਦਾ ਖੁਹੰਦਾ ‘ਸੁਖਰਿਆ’; ਕਾਗਦ ਵਿਚਿ ਘਰੋਲੁ ॥੨੩

(‘ਪੰਜਾਬੀ ਅਦਬ ਦੀ ਮੁਖਤਿਸਰ ਤਾਰੀਖ’—ਪੰਨਾ ੧੦੫-੭)

ਲੋਕ ਡਰਾਵਣਿ ਕਾਰਣੇ. ਕੀ ਤੈਂ ਭੇਖ ਬਣਾਇਆ।
ਨਿਰ ਉੱਦਮ ਟੁਕੜਾ ਖਾਉਣਾ; ‘ਬਾਬਾ’ ਨਾਮ ਸਦਾਇਆ।
ਜਿਉਂ ਜਿਉਂ ਚੜ੍ਹਨ ਸ਼ਰੀਣੀਆਂ; ਤਿਉਂ ਤਿਉਂ ਵਧਦਾ ਜਾ।
ਦੇਇ ਦੁਆਈਂ ਖੁੱਲ੍ਹੀਆਂ; ਅਗਲੀ ਗੱਲ ਨ ਕਾ ॥੨੪

(ਪੰਜਾਬੀ ਸਾਹਿਤ)

ਇ. ਪ. ੨੩੬

ਸ਼ਬਦ

ਰਾਗੁ ਰਾਮਕਲੀ

ਸਾਧੇ ! ਆਪਾ ਹੀ ਮੈ ਸੋਧਉँ ! ਤਾ ਮਹਿ ਤਤ ਨਿਰੰਜਨ
 ਬਸਿਆ, ਮਨ ਹੀ ਮਨਿ ਪਰਬੋਧਉਂ ॥੧ ਰਹਾਉ ॥ ਕਾਸਟਿ
 ਮਾਹਿ ਜੈਸੇ ਅਗਨਿ ਬਸਤਿ ਹੈ, ਮਥਨ ਕੀਏ ਤੇ ਜਾਰੈ। ਤੈਸੇ
 ਕਾਇਆਂ ਮਹਿ ਬ੍ਰਹਮ ਬਸਤ ਹੈ, ਜੇ ਕੋਊ ਆਪ ਬੀਚਾਰੈ ॥੨॥
 ਦੁਧ ਮਾਹਿ ਜੈਸੇ ਪ੍ਰਿਤ (ਰਹਤ) ਹੈ; ਮਥਨ ਕੀਏ ਤੇ ਜਾਪੈ। ਦੁਧ
 ਮਥਿਆ ਪ੍ਰਿਤ ਪ੍ਰਗਟ ਦਿਖਾਨਾ; ਮਨਿ ਮਥਿਆ ਹਰਿ ਆਪੈ॥੨
 ਫੁਲੁ ਮਾਹਿ ਜੈਸੇ ਬਾਸੁ ਬਸਤਿ ਹੈ, ਤੈਸੇ ਰਹੈ ਨਿਰੰਤਰਿ।
 ਜਿਨ ਜਿਨ ਖੇਜਿਆ, ਤਿਨਿ ਤਿਨਿ ਪਾਇਆ, ਪੂਰੇ ਗੁਰੂ ਕੈ
 ਮੰਤ੍ਰਿ ॥੩॥ ਧਰਣਿ ਪਰਿ ਨੀਰੁ, ਨੀਰੁ ਪਰਿ ਧਰਣੀ; ਇਹੀ
 ਬ੍ਰਹਮ ਅਰੁ ਮਾਇਆ। 'ਸੁਥਰੇ' ਕਾ ਗੁਰੂ ਸੁਥਰਾ ਕਹੀਐ;
 ਸੁਥਰੇ ਪ੍ਰਗਟ ਦਿਖਾਇਆ ॥੪॥੧

ਰਾਗੁ ਖਟ

ਹੋਵਨਾ ਨਾ ਰਹੈ; ਕਾਲ ਕੈਸੇ ਬਚੈ;
 ਭਰਮੁ ਕੀ ਕੋਟਿ ਸਿਰਿ ਭਾਰੁ ਭਾਰੀ। ਰਹਾਉ ॥
 ਅਨੇਕ ਸਿੱਧਾ ਭਏ; ਭੇਖ • ਮੌਂ ਪਚਿ ਮੁਏ;
 ਛਾਨਿ ਕੇ ਛਾਰਿ ਸਿਰਿ ਬਹੁਤੁ ਵਾਰੀ।
 ਕਗਨ ਫੁਕਾਇ ਕੈ, ਭੇਖ ਦਰਸਨ ਲੀਓ,
 ਏਕ ਮਨ ਮਾਹਿ ਜੋ ਰਹੇ ਤਾਰੀ ॥੧
 ਕਲਾ ਕੇ ਕੋਟ ਮੋ ਹੁਨਰ ਕਾ ਖੇਲ ਹੈ;
 ਸੁਰਤਿ ਅਰੁ ਨਿਰਤਿ ਲੈ ਫਿਰਤਿ ਡੋਲੈ।
 ਗਿਆਨੁ ਅਰੁ ਧਿਆਨੁ ਕਰਿ ਅੰਤਿ ਨਹੀਂ ਪਾਈਐ;
 ਕਉਣ ਇਹੁ ਰੂਪੁ ਜੋ ਸਬਦੁ ਖੋਲੈ !!੨
 ਆਪ ਮੌਂ ਅਵਰ ਹੈ; ਅਵਰ ਮੌਂ ਆਪ ਹੈ;
 ਏਕ ਅਨੇਕ ਕਹੁ ਕਿਸਹਿ ਟੋਲੈ!
 ਉਰਝਕੇ ਸੁਰਝੀ ਮੌਂ, ਸਿਖੁ ਅਰੁ ਗੁਰੁ ਕੀਆ;
 ਸਬਦੁ ਕੀ ਗਾਂਠ ਕੋ ਸਬਦੁ ਖੋਲੈ । ੩

੨੩੬.

ਜਨਮੁ ਅਰੁ ਮਰਨੁ ਕੀ ਖਬਰ ਨਹੀਂ ਪਾਈਐ;
 ਜਿਮੀਂ ਅਸਮਾਨ ਕਾ ਤੇਲੁ ਤੇਲੈ ।
 ਅਜਬ ਹੈਰਾਨਗੀ ਦੇਖੀਐ 'ਸੁਖਰਿਆ';
 ਪੰਡਿਤਾ ਪੜ੍ਹੁ ਪੜ੍ਹੁ ਪਏ ਭੋਲੈ ॥੪॥੨

ਵਾਰ

ਰਾਗੁ ਮਾਰੂ । ਪਉੜੀ

ਸਿਮਰਉਂ ਸੈ ਸਾਹਿਬੈ, ਮਉਜੈਂ ਦਰੀਆਵੈਂ ।
 ਲਖ ਚਉਰਾਸੀਹ ਜੀਅ-ਜੰਤੁ, ਸਭਿ ਤੁਧ ਨੇ ਧਿਆਵੈਂ ।
 ਬ੍ਰਹਮਾ ਥਾਕਾ, ਨਿਗਮ ਥਕੇ; ਕਛੁ ਪਾਰ ਨ ਪਾਵੈਂ ।
 ਪਾਰ ਨ ਪਾਵੈ ਸੰਕਰਾ ਬਹੁ ਧਿਆਨ ਲਗਾਵੈਂ ।
 ਤੂੰ ਬਿਅੰਤਿ ਬੇ-ਪਰਵਾਹੁ ਜੀ ! ਤੇਰਾ ਅੰਤਿ ਨ ਪਾਵੈਂ ।

ਵਾਹ ਵਾਹ ਕੀ ਕੇਤੀ ਮੁਖਿ ਗਾਵੈਂ ॥੧

ਸਿਮਰਹੁ ਆਦਿ ਨਿਰੰਵਣਾ; ਜਿਨਿ ਦੇਹ ਬਣਾਇਆ ।
 ਲਖ ਚਉਰਾਸੀਹ ਭ੍ਰਮਦਿਆਂ, ਨਰੁ-ਦੇਹੀ ਪਾਇਆ ।
 ਕਾਮੁਕ੍ਰੋਧੁ (ਅਰੁ) ਲੋਭੁ ਮਹਿ, ਬਹੁ ਜਨਮੁ ਗਾਵਾਇਆ ।
 ਤਬ ਅਉਸਰ ਗਾਇਆ ਵਿਹਾਇਕੈ, ਫਿਰਿ ਪੱਛੇਤਾਇਆ ।
 ਨਾਮ ਵਿਹੁਣਾ ਪ੍ਰਾਨੀਆ, ਜਿਮਿ ਬੰਨ੍ਹੁ ਚਲਾਇਆ ।

ਉਹੋ ! ਦੇਖਹੁ ਜੀ ! ਪਤਿ ਬਿਨੁ ਆਇਆ ॥੨
 ਉਥੈ ਤ੍ਰੀਮਤ ਰਹੀ ਖੜੋਤੀਆ, ਪੁੜ੍ਹ ਸਣਿ ਭਾਈ ।
 ਹਸਤੀ, ਘੋੜੇ, ਮਾਲ-ਧਨ, ਕਛੁ ਨਾਲਿ ਨ ਜਾਈ ।
 ਤਦਹੁਂ ਸਿਮਰਿਆ ਦੇਵੀ ਦੇਵਤਾ, ਕਉਣ ਸਹਾਈ !
 ਤਦ ਨ ਸਵੇਰੇ ਚੇਤਿਓ, ਹੁਣਿ ਬਣੈ ਨ ਕਾਈ !
 ਉਹੁ ਦੇਖੁ ਜੀ ! ਮਨਮੁਖ ਮਾਰੀਅਨੁ, ਬਹੁ ਲਹਹਿ ਸਜਾਈ ॥੩
 ਜਿੱਥੈ ਲੇਖਾ ਮੰਗੀਐ, ਖੜਿ ਉਥੈ ਪਹੁੰਚਾਇਆ ।
 ਅਗੋਂ ਕਾਗਦੁ ਕੱਢਿਆ ਕਾਗਦੀ, ਮੁੰਹ ਮੁਗਾਧਿ ਛਪਾਇਆ ।
 ਉਸ ਦਰਿ ਮੁਹੋਂ ਮੁੰਹ ਮਾਰੀਐ, ਮਨ ਮਹਿ ਪਛੁਤਾਇਆ ।
 ਓਥੈ ਦੇਵੀ, ਸਿੱਧ ਨ ਮੰਨੀਐ, ਨਹੀਂ ਲੈਨ ਛਡਾਇਆ ।
 ਵਾਹੁ ਵਾਹਿ ਜੀ ! ਚਉਰਾਸੀ ਭਰਮਾਇਆ ॥੪

ਇ. ਪ. ੨੩੮.

੨੩੭.

ਜਿਨ੍ਹਾਂ ਸਤਿਗੁਰ ਸਿਮਰਿਆ; ਸੁਨਹੁ ਜੀ ! ਤਿਨ੍ਹਾਂ ਦੀ ਵਡਿਆਈ।
ਮੇਰਾ ਮੁੰਹ ਛੋਟਾ, ਉਨ੍ਹਾਂ ਦਾ ਗੁਣ ਅੱਗਲਾ'; ਮੈਂ ਕਿਤਨਾ ਕੁ ਗਿਆਈ।
ਉਨ੍ਹਾਂ ਦੇਵੀ ਸਿੱਧ ਨ ਜਾਨਿਆ; ਲਿਵ ਇੱਕੇ ਲਾਈ।
ਆਵਾ-ਗਉਣੀ ਤੋਂ ਰਹੇ, ਮਿਲਿ ਜੋਤੀ ਜੋਤਿ ਸਮਾਈ।
ਦੇਖਹੁ ਜੀ ! ਕਾਂਮੇ ਦੀ ਵਡਿਆਈ !!੫

ਉਹੁ ਚਾਕਰ ਵਡੀ ਠਉਰ ਦਾ, ਕਰਨੀ ਹੈ ਪੂਰਾ।
ਘੋੜਾ ਉਸ ਦਾ ਲੱਖ ਦਾ; ਹਥਿਆਰੀਂ ਸੂਰਾ।
ਯਾਉ ਨ ਖਾਇ ਮਗਰ ਵਿਚਿ; ਸਨਮੁਖਿ ਮਗਰੂਰਾ।
ਖਵਈਆ ਸਾਜੇ ਦੁਧ ਦਾ; ਕਦੇ ਖਾਇ ਨ ਕੂਰਾ।
ਸਭੇ ਗੱਲਾਂ ਉਣੀਆਂ, ਨਾਉਂ ਤੇਰਾ ਪੂਰਾ*॥੬

ਉਸਤਤਿ ਹਰਿ ਕੇ ਨਾਮ ਕੀ, ਮੁਖਿ ਕਹਾੰ^੨ ਬਖਾਨਾ।
ਸਤਿਗੁਰ ਸਰਣੀਆਇਕੇ, ਮਿਟਿ ਗਿਆ ਆਵਣ-ਜਾਣ।
ਦੁਖ ਸੁਖ ਕਦੇ ਨ ਵਿਆਪਈ, ਮਿਟੀ ਜਮ-ਕਾਣ।
ਨਰਕੁ ਸੁਰਗੁ ਬੈਕੰਠ ਤਜਿ, ਨਿਰਭਉ ਪੁਰਿ ਜਾਣ।
ਜਿਥੈ ਵਸਣਿ ਨਿਰਜਨਾਂ; ਉਹੁ ਵਿੱਤਾ ਬਾਣ।॥੭

ਸੰਤ ਜਨਾਂ ਕੇ ਚਰਨ ਕਾ ਇਕ ਕੀਟੁ ਕਹਾਵਾਂ !
ਹਉਂ ਢਾਢੀ ਪਰਵਰਦਿਗਾਰ ਦਾ; ਤਿਸਦਾ ਜਸੁ ਗਾਵਾ !
ਤੈਂ ਗੁਣੀ ਬਿਅੰਤੁ ਅਥਾਹੁ ਜੀ; ਕੀ ਕਹੁ ਆਖ ਸੁਨਾਵਾ !
ਈਕੇ ਨਾਮ ਧਿਆਵਈ; ਦੂਜਾ ਨਹੀਂ ਭਾਵਾਂ !!੮

ਭਾਈ ਸੁਖਰੇ ਸ਼ਾਹ ਜੀ ਛਿਪੰਜਾਹ ਵਰੇ ਉਮਰ ਭੋਗ ਕੇ, ਸੰਮਤ
ਸਤਾਰਾਂ ਸੇ ਅਠੱਤੀਹ ਬਿੱਂ: ਵਿਚ, ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ
ਸਿੰਘ ਸਾਹਿਬ ਦੇ ਸਮੇਂ ਗੁਰਪੁਰੀ ਸਿਧਾਰ ਗਏ।

*ਦੁਧ ਦਾ ਮਾਰਿਆ ਖੇਇਆ ਛਕਣ ਵਾਲਾ ਹੈ।

*ਇਹ ਸਿਫਤ-ਸਾਲਾਹ (ਉਸਤਤਿ) ਸ੍ਰੀ ਗੁਰੂ ਹਰਿਗੋਬਿੰਦ
ਸਾਹਿਬ ਦਲਭੰਜਨ ਸੂਰਮੇ ਦੀ ਹੈ। ^੨ਕੀਹ, ਕੀ ਕੁਝ।

ਇ: ਪ: ੨੩੮.

ਸੰਪ੍ਰਦਾਇ ਦਾ ਫੈਲਾਉ

(੨) ਭਾਈ ਰਜਾਲ ਸ਼ਾਹ ਜੀ ਆਪਣੇ ਗੁਰੂ. ਦੀ ਗੱਦੀ ਪੁਰ ਬੈਠੇ। ਉਨ੍ਹਾਂ ਦੇ ਸੇਵਕਾਂ ਵਿਚੋਂ ਭਾਈ ਸਹਜਾ ਨੰਦ ਤੇ ਝੰਗੜ ਸ਼ਾਹ ਫਕੀਰ ਬਣੇ। ਸਹਿਜਾਨੰਦ ਦਾ ਯਾਵਗਾਰੀ ਅਸਥਾਨ ਸ਼ਹਿਰ ਸਿਆਲ-ਕੇਟ ਵਿਚ ਹੈ; ਤੇ ਝੰਗੜ ਸ਼ਾਹ ਦਾ ਕਿਲਾ ਲਾਹੌਰ ਦੇ ਬਾਹਰਿ ਕੇਟ ਨਾਲ, ਰੋਸ਼ਨਾਈ ਤੇ ਮਸਤੀ ਦਰਵਾਜ਼ਿਆਂ ਦੇ ਵਿਚਾਲੇ ਹੈ।

(੩) ਭਾਈ ਝੰਗੜ ਸ਼ਾਹ ਨਵਾਬ ਖਾਨ ਬਹਾਦੁਰ ਜ਼ਕਰੀਆ ਖਾਂ ਦੇ ਦੀਵਾਨਾਂ ਲਖਪਤਿ, ਜਸਪਤਿ ਦਾ ਰਿਸ਼ਤੇਦਾਰ ਖੱਤ੍ਰੀ ਸੀ। ਪਰਵਿਰਤੀ ਪੱਖ ਵਲੋਂ ਪੱਲਾ ਛੁਡਾ ਕੇ, ਭਾਈ ਰਜਾਲ ਸ਼ਾਹ ਦੀ ਸ਼ਰਨਿ ਆਇਆ; ਅਤੇ ਸੁਖਰੇ ਸ਼ਾਹੀ ਫਕੀਰ ਬਣ ਗਿਆ। ਸੇਵਾ-ਯਾਲਣਾ ਕਰਕੇ ਚੰਗਾ ਕਰਣੀ-ਕਰਤੂਤ ਵਾਲਾ ਸਾਧੂ ਸਿੱਧ ਹੋਇਆ।

ਭਾਈ ਝੰਗੜ ਸ਼ਾਹ ਭੀ ਚੰਗੇ ਕਰਨੀ-ਕਰਤੂਤ ਵਾਲੇ ਸਾਧੂ ਸਨ। ਕਹਿੰ ਦੇ ਨਿ:- ਇਕੇਰਾਂ ਭਾਈ ਜੀ ਨਗਰ ਕੇਟ(ਕਾਂਗੜੇ) ਰਾਏ। ਮਹਾਂਮਾਈ ਦੇ ਮੰਦਰਿ ਅਗਾੜੀ ਖਲੋਕੇ, ਤੇ ਇੱਕੇ ਡੰਡਾ ਦੂਜੀ ਬਾਂਹ ਵਿਚ ਪਾਏ ਸਰਬ ਲੋਹ ਦੇ ਕੜਿਆਂ ਪੁਰ ਵਜਾ ੨ ਕੇ, ਸਰਗੁਣ ਬੁਹਮ ਦਾ ਜਸ ਗਾਉਣ ਲੱਗ ਪਏ। ਮਹਾਂ ਮਾਇਆ ਨੇ ਪ੍ਰਸੰਨ ਤੇ ਪ੍ਰਤੱਖ ਹੋ ਕੇ, ਭਾਈ ਜੀ ਨੂੰ ਇੱਕ ਡੰਡਾ ਹੋਰ ਬਖਸ਼ਿਆ ਤੇ ਪੁਜਾਰੀਆਂ ਨੇ ਹਵਨ-ਕੁੰਡ ਦੀ ਰਾਖ ਦਾ ਤਿਲਕ ਮੱਥੇ ਲਾ ਦਿੱਤਾ। ਉਸੇ ਦਿਨ ਤੋਂ ਸੁਖਰੇ-ਸ਼ਾਹੀ ਫਕੀਰ ਦੇ ਡੰਡੇ ਰਖਦੇ ਤੇ ਕਾਲ੍ਹਾ ਟਿੱਕਾ ਮੱਥੇ ਲਾਉਂਦੇ ਹਨ। ਹੱਟੀਆਂ ਅਗਾੜੀ ਡੰਡੇ ਵੱਜਾਕੇ ਅਪਣਾ ਬੰਧਾਨ ਪੈਸਾ ਪੈਸਾ ਮੰਗਦੇ ਹਨ।

ਭਾਈ ਝੰਗੜ ਸ਼ਾਹ ਨੇ ਜਦੋਂ ਕਿਲੋ ਲਾਹੌਰ ਦੇ ਕੇਟ ਨਾਲ ਧਰਮਸਾਲਾ ਉਸਾਰੀ; ਤਾਂ ਈਰਖਾਲੂ ਮੁਸਲਮਾਨਾਂ ਨਵਾਬ ਖਾਨ ਬਹਾਦੁਰ ਪਾਸ ਸ਼ਿਕਾਯਤ ਕੀਤੀ। ਨਵਾਬ ਨੇ ਭਾਈ ਸਾਹਿਬ ਨੂੰ ਸੱਦ ਕੇ ਪੱਛਿਆ:- “ਤੂੰ ਹਿੰਦੂ ਏ, ਕਿ ਮੁਸਲਮਾਨ ?” ਓਹਨਾਂ ਉਤਰ ਦਿੱਤਾ:-

“‘ਨਾ ਹਮ ਹਿੰਦੂ ਨ ਮੁਸਲਮਾਨ ।
ਅਲਹ ਰਾਮ ਕੇ ਪਿੰਡ ਪਰਾਨ ।’

ਮਜ਼ਹਬ ਸਾਡਾ ਸੁਲਹ-ਕੁਲ ਹੈ ।
ਅਤੁ ਮੈਂ ਸਭਨਾਂ ਦਾ ਸਾਂਝਾ ਹਾਂ !”

ਨਵਾਬ ਨੂੰ, ਸਤਾਉਣ ਵਾਸਤੇ ਕੋਈ ਰਾਹ ਨਾ ਲੱਭਾ; ਇਸ ਲਈ ਉਸਨੇ ਭਾਈ ਸਾਹਿਬ ਨੂੰ ਬਰੀ ਕਰ ਦਿੱਤਾ । ਆਪਦਾ ਦੇਹਾਂਤ ਅੱਸੂ ਦੀ ਸੰਕਾਂਤਿ ਨੂੰ ਹੋਇਆ । ਇਸੇ ਵਿਨ ਇਨ੍ਹਾਂ ਦਾ ਦਿਨ ਸੁਖਰੇ ਸ਼ਾਹੀ ਫਕੀਰ ਮਨੋਂ ਦੇ ਹਨ ।

ਅੱਗੇ ਭਾਈ ਝੰਗੜ ਸ਼ਾਹ ਨੇ ਆਪਣੇ ਸਰਧਾਲੂਆਂ ਵਿਚੋਂ ਮਸ਼ਤਾਕ ਸ਼ਾਹ, ਹਰੇ ਸ਼ਾਹ, ਮਹਿਬੂਬ ਸ਼ਾਹ ਤੇ ਸੰਗਤਿ ਸ਼ਾਹ ਨੂੰ ਫਕੀਰੀ ਭੇਖ ਬਖਸ਼ਿਆ ।

(੪) ਭਾਈ ਮਸ਼ਤਾਕ ਸ਼ਾਹ ਅਪਣੇ ਗੁਰੂ ਦੀ ਗੱਦੀ ਪੁਰ ਲਾਹੌਰ ਬੈਠੇ । ਸਮਾਧ ਉਨ੍ਹਾਂ ਦੀ ਗੁਮਟੀ ਬਾਜ਼ਾਰ ਵਿੱਚ ਹੈ । ਆਪਦੇ ਸਰਧਾਲੂਆਂ ਵਿੱਚੋਂ ਭਾਈ ਦੀਦਾਰੂ ਸ਼ਾਹ ਤੇ ਬ੍ਰਹਮ ਸ਼ਾਹ ਆਦਿ ਚਾਰ ਜਣੇ ਸਾਧੂ ਬਣੇ । ਦੀਦਾਰ ਸ਼ਾਹ ਨੇ ਬਟਾਲੇ ਨਗਰ ਵਿਚ ਸਰੀਰ ਤਿਆਗਿਆ, ਓਥੇ ਹੀ ਸਮਾਧ ਬਣੀ ਹੈ ।

(੫) ਭਾਈ ਹਰੇ ਸ਼ਾਹ ਦੀ ਸਮਾਧ ਭੀ ਬਟਾਲ੍ਹੇ ਹੀ ਹੈ । ਮਹਿਬੂਬ ਸ਼ਾਹ ਬਟਾਲੇ ਲਾਗੇ ਪਿੰਡ ਸਨਾਵਰੀ ਵਿਚ ਸਮਾਏ । ਓਥੇ ਹੀ ਸਮਾਧ ਹੈ । ਭਾਈ ਸੰਗਤਿ ਸ਼ਾਹ ਨੇ ਬੀ ਬਟਾਲ੍ਹੇ ਵਿੱਚ ਹੀ ਪ੍ਰਲੋਕ ਪਿਆਨੇ ਕੀਤੇ; ਅਰ ਓਥੇ ਹੀ ਸਮਾਧ ਬਣਾਈ ਗਈ ।

(੬) ਭਾਈ ਗੁਲਾਬ ਸ਼ਾਹ, ਬਾਬਾ ਦੀਦਾਰ ਸ਼ਾਹ ਦੇ ਚੇਲੇ ਸਨ, ਜੋ ਲਾਹੌਰਿ ਡੇਰਾ ਝੰਗੜ ਸ਼ਾਹ ਦੇ ਮਹੰਤ ਬਣੇ । ਇਸ ਸਾਖ ਦੀ ਪ੍ਰਸੰਗਲੀ ਵਾਰੀ ਸੁਧੇ ਇਸ ਤਰਾਂ ਜੁਲਦੀ ਆਈ:- ਗੁਲਾਬ

੨੪੦.

ਸ਼ਾਹ ਦੇ ਚੇਲੇ ਕਿਰਨ ਸ਼ਾਹ, ਤਿਸ ਦੇ ਚੰਗੇ ਸ਼ਾਹ, ਬੱਦਾਂ ਇਸ਼ਨਾਨ
ਸ਼ਾਹ, ਗੱਦੀ ਸ਼ਾਹ, ਬਿਸਵੇ ਸ਼ਾਹ, ਜੋਰੇ ਸ਼ਾਹ, ਗੁਪਤ ਸ਼ਾਹ, ਕਿਸ਼ਨ
ਸ਼ਾਹ, ਚਮਨ ਸ਼ਾਹ, ਤੇ ਲੁਕਿੱਕੇ ਸ਼ਾਹ;—ਜੋ ਸੰਮਤ ੧੯੨੩ ਬਿੱਚ
ਧਰਮਸਾਲ ਝੰਗੜ ਸ਼ਾਹ, ਲਾਹੌਰ ਦਾ ਮਹੰਤ ਸੀ।

(੭) ਭਾਈ ਝੰਮਣ ਸ਼ਾਹ, ਬਾਵਾ ਹਰੇ ਸ਼ਾਹ ਜੀ ਦੇ ਸੇਵਕਾਂ ਚੋਂ
ਸਾਧੂ ਬਣੇ। ਆਪਨੇ ਭੀ ਨਿਰੰਕਾਰੀ-ਧਰਮ ਦਾ ਚੰਗਾ ਪ੍ਰਚਾਰ ਕੀਤਾ।

(੮) ਭਾਈ ਬ੍ਰਾਹਮ ਸ਼ਾਹ ਨੇ ਬੀ ਨਿਰੰਕਾਰੀ ਧਰਮ ਦਾ
ਚੋਖਾ ਪਰਚਾਰ ਕੀਤਾ; ਅਰੁ ਅਪੁਣੇ ਸਰਧਾਲੂਆਂ ਚੋਂ ਭਾਈ ਪ੍ਰਤੱਖਾ
ਸ਼ਾਹ, ਤੇ ਪਟਾਕ ਸ਼ਾਹ ਨੂੰ ਫਕੀਰੀ ਭੇਖ-ਰੀਤਿ ਸਮਝਾ ਕੇ, ਗੁਰਮਤਿ
ਪ੍ਰਚਾਰ ਦੀ ਕਾਰੇ ਲਾਇਆ।

ਇਸ ਤਰਾਂ ਸੁਥਰੇ ਸ਼ਾਹੀ ਸਾਧੂਆਂ ਦੇਸ-ਦੇਸਾਂਤਰ ਵਿਚ ਫਿਰ ਕੇ
ਹਿੰਦੂ-ਮੁਸਲਮਾਨਾਂ ਤੱਕ ਸਤਿਗੁਰੂ ਨਾਨਕ ਦਾ ਅਲਾਹੀ ਨਾਦ ਤੇ
ਸੁਨੇਹਾ ਪਹੁੰਚਾਇਆ। ਮਹਾਰਾਜਾ ਰਣਜੀਤ ਸਿੰਘ ਬਹਾਦੁਰ ਦੇ
ਰਾਜ-ਸਮੇਂ ਸੁਥਰੇ ਸ਼ਾਹੀ ਫਕੀਰਾਂ ਨੂੰ ੧) ਪਿਆਦਾ ਤੇ ਇਕ ਪੈਸਾ ਹਰ
ਦੁਕਾਨ ਤੋਂ ਮਿਲਦਾ ਸੀ। ਅਰੁ ਤੀਜਿ ਦਿਨ ਰਾਜਾ ਕਰਕੇ ਇਹ ਬੰਧਾਨ
ਵਸੂਲ ਕਰਦੇ ਸਨ। ਮਹਾਰਾਜਾ ਸਾਹਿਬ ਭਾਈ ਝੰਗੜ ਸ਼ਾਹ ਦੀ
ਧਰਮਸਾਲਾ ਵਾਸਤੇ ੧) ਰੋਜ਼ਾਨਾ ਧਰਮ-ਅਰਥ ਦੇਂਦੇ
ਸਨ। ਅਰੁ ਹਰ ਵੇਸਵਾ (ਪਾਤ੍ਰਾ) ਦੇ ਘਰੋਂ ਇਕ ਪੈਸਾ ਨਿੱਤ
ਦਾ ਬੰਧਾਨ ਸੀ। ਉਸ ਵੇਲੇ ਇਹ ਫਕੀਰ ਬੜੇ ਧਨਾਵ ਬਣ ਗਏ ਸਨ।
ਇਨ੍ਹਾਂ ਵਿੱਚੋਂ ਇੱਕ ਫਕੀਰ ਜੁੱਲ ਸ਼ਾਹ ਨੇ ਲਾਹੌਰ ਤੇ ਅੰਮ੍ਰਿਤਸਰ ਵਿਚ
ਸਰਕਾਰੀ ਘੋੜਿਆਂ ਆਦਿ ਵਾਸਤੇ ਜਵੀ (ਜਾਰਾ ਸਬਜ਼) ਦਾ ਠੋਕਾ
ਲੀਤਾ ਹੋਇਆ ਸੀ। ਉਸ ਨੇ ਸੰਮਤ ਅਠਾਰਾਂ ਸੌ ਸਤਾਨਵੇਂ ਬਿੱਚ
'ਧਰਮਸਾਲਾ ਝੰਗੜ ਸ਼ਾਹ' ਨਵੇਂ ਸਿਰੇ ਤਿਆਰ ਕਰਵਾਈ ਸੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਅਪਣੇ ਨੀਤੇ ਪ੍ਰਚਾਰਕਾਂ ਨੂੰ,
ਪਾਹੁਲ ਦੇਣ ਦਾ ਤਰੀਕਾ ਇਹ ਦੱਸਿਆ ਸੀ:-

ਇ. ਪ. ੨੪੨.

“ਵਾਸੀ” ਵਿੱਚਿ ਜਿਥੈ ਹੋਵੈ ਗੁਰੂ ਕੀ ਧਰਮਸਾਲ;
 ਸਿੱਖ ਮਿਲਿ ਬੈਠਨ ਭਾਉ-ਮੁਹਬਤ ਨਾਲ !
 ਸਬਦ, ਸਾਖੀ, ਗਿਰੰਥ-ਪੇਥੀ ਪੜ੍ਹੀਐ !
 ਕੀਰਤਨ-ਕਥਾ ਗੁਰ-ਚਰਨਾਂ ਕਰੀਐ !!੧੧੦
 ਜਿਸ ਨੂੰ ਸਿੱਖ ਹੋਵਣ ਦੀ ਹੋਵੈ ਚਾਹੁ;
 ਸੋ ਓਥੈ ਚਲਿ ਜਾਵੈ ਖਾਹਮ-ਖਾਹੈ !
 ਹੱਡਾ ਸੁਚਾ ਕਟੋਰਾ, ਪਾਣੀ ਵਿਚ ਪਾਣਾ !
 ਪੰਜਾਂ ਸਿੱਖਾਂ ਦੇ ਸਜੇ ਅੰਗੂਠੇ ਉਪਰੋਂ ਸੋ ਪਾਣੀ ਵਹਾਣਾ !!੧੧੧
 ਤਿਸ ਪਾਣੀ ਉਪਰਿ ਪੰਜ ਪਉੜੀਆਂ ‘ਜਪੁ’ ਪੜ੍ਹਨਾ !
 ਫੇਰੁ ‘ਆਨੰਦ’ ਪੰਜ ਪਉੜੀਆਂ ਉਚਰਨਾ !
 ਸੋ ਪਾਣੀ ਸਿੱਖਾਂ ਨੂੰ ‘ਚਰਨਾਮ੍ਰਿਤ’ ਕਰਿ ਦੇਣਾ !
 ਕਰਿ ਅਰਦਾਸਿ ਪ੍ਰਸਾਦੁ ਵਰਤਾਇ ਲੈਣਾ !!੧੧੨
 ਉਪਦੇਸ਼ ਕਰਿ ਸਿੱਖੀ ਦਾ, ਸਿੱਖ ਨੂੰ ਨਾਲਿ ਮਿਲਾਣਾ !
 ਬਿਨਾਂ ਗੁਰੂ ਦੇ ਘਰਿ ਹੋਰੁ ਕਿਤੇ ਨ ਜਾਣਾ !
 ਧਰਮ ਦੀ ਕਿਰਤ ਕੁਸੰਗਤਿ ਦਾ ਤਿਆਰਾ।
 ਉਹ ਸਿੱਖ ਗੁਰੂ ਕਾ ਹੋਇਆ ਉਜਲਾ ਭਾਗ !!”੧੧੩
 (“ਬੰਸਾਵਲੀ ਨਾਮਾ”, “ਛਿੱਬਰ” ਕ੍ਰਿਤ-ਚਰਨ ਈ)

ਲੇਕਿਨ ਬਾਵਾ ਝੰਗਾੜ ਸ਼ਾਹ ਨੇ ਚੇਲਾ, ਬਨਾਉਣ ਸਮੇਂ ਲਿੰਟ ਕੱਟਣੀ
 ਸੂਰੂ ਕਰ ਦਿੱਤੀ। ਓਦੋਂ ਤੋਂ ਸੁਥਰੇ ਸਿਰਫ ਮੁਛਹਿਰੇ ਰਖਦੇ ਤੇ ਦਾੜੀ
 ਗੁਆ ਦੇਂਦੇ ਨਿ; ਲੇਕਿਨ ਪੰਜਾਬ ਦੇ ਪਹਾੜੀ ਇਲਾਕੇ ਵਿੱਚ ਦਾੜ੍ਹਾ ਭੀ
 ਰਖਦੇ ਹਨ।

ਸਿੱਖ-ਰਾਜ-ਤੇਜ ਸਮੇਂ ਸੁਥਰੇ ਫਕੀਰ ਐਉਂ ਜੇਲਾ (ਫਕੀਰ)
 ਬਣਾਉਂਦੇ ਸਣ—: ਅਡਿਲਾਖੀ ਬੰਦਾ ਪਹਿਲੋਂ ਗੁਰੂ (ਮਹੰਤ) ਅਗਾੜੀ
 ਪ੍ਰਸਾਦ (ਮਿਠਾਈ ਆਦਿ) ਰਖਦਾ। ਗੁਰੂ ਉਸ ਦੇ ਸੀਸ-ਚਿਹਰੇ ਦੇ ਕੇਸ
 ਲੁਹਾ ਕੇ ਘੋਨ-ਮੌਨ ਬਣਵਾ ਦੇਂਦਾ। ਫਿਰ ਆਪਣੇ ਸਮੇਤ ਪੰਜਾਂ ਸੁਥਰੇ
 ਸਾਂਘਾਂ ਦੇ ਸੱਜੇ ਪੈਰ ਦੇ ਅੰਗੂਠੇ ਧੋ ਕੇ, ਉਸ ਧੋਣ ਵਿੱਚ ਮਿੱਠਾ ਮਿਲਾ

- ੧—ਆਬਾਦੀ, ਨੱਗਰ, ਵਸਤੀ, ਪਿੰਡ ।
 ੨—ਲਾਜਮੀ ਤੌਰ ਪੁਰ, ਜ਼ਰੂਰੀ ।

੨੪੨.

ਕੇ, 'ਚਰਨਾਮ੍ਰਿਤ' (ਪਾਹੁਲ) ਤਿਆਰ ਕਰਦਾ। ਬੱਦਾਂ ਚੇਲੇ ਨੂੰ ਸੂਰਜ ਦੇ
ਰੂਬਹੂ ਖੜਾ ਕਰਕੇ ਇਹ ਸ਼ਬਦੁ ਪੜ੍ਹਦਾ :—

ਸ਼ਬਦੇ ਧਰਤੀ, ਸ਼ਬਦਿ ਅਗਾਸ ।
ਸ਼ਬਦੇ ਸ਼ਬਦੁ ਭਇਆ ਪ੍ਰਕਾਸ ।
ਸਤਿ ਕੀ ਛੁਰੀ, ਸ਼ਬਦ ਕਾ ਪਾਨੀ ।
ਗੁਰੁ ਨੇ ਮੁੰਡੇ, ਜਗਤ ਨੇ ਜਾਨੀ ।
ਚੰਦ ਸੂਰਜ ਨੇ ਸਾਖੀ ਦੀਨੀ ।
ਬਹੁਮਾਈਸ਼ਨ ਮਹਾਵੇਵਿ ਮਾਨ ਲੀਨੀ।
ਮੰਨ ਮੁੰਡੇ ਨਾ ਮੁੰਡ ਮੁੰਡਾਉ !
ਬਿਨ ਮਨ ਮੁੰਡੇ ਮੁਕਤਿ ਨ ਪਾਉ !
ਨਾਨਕ ਨਿਰੰਜਨ ਸ੍ਰੀਚੰਦ,
ਬਾਲਾ ਜੀ ਤੇ ਪਰਮਗਤਿ ਪਾਉ ।
ਚੋਟੀ ਕਟਾ ਅਮਰ ਰਸ ਪੀਆ ।
ਕਲਿਜੁਗ ਮਹਿ ਆਕਰ ਸੁਥਰੇ
ਮਰਦ ਦਾ ਸਰਨਾ ਲੀਆ ॥”*

*ਭਾਈ ਸੁਥਰੇ ਸ਼ਾਹ ਜੀ ਦੀ ਅਪਣੀ ਰਚਨਾਂ ਨਾਲ ਇਸ
ਮੰਤ੍ਰ (ਸ਼ਬਦ) ਦਾ ਟਾਕਰਾ ਕੀਤਿਆਂ ਸਾਫ ਪਤਾ ਲੱਗ ਜਾਂਦਾ ਹੈ;
ਕਿ ਉਨ੍ਹਾਂ ਤੋਂ ਬੱਦ, ਸਿੱਧਾਂਤ ਅਰੂ ਪ੍ਰਚਲਤ ਮ੍ਰਿਯਾਦਾ ਵਿੱਚ ਅੱਸੀ-ਸੌ
ਵਰ੍ਹੇ ਦੇ ਅੰਦਰ ੨ ਹੀ ਕਿਤਨਾ ਫਰਕ ਪੈ ਗਿਆ ਸੀ । ਕਿੱਥੇ ਇੱਕ
ਨਿਰੰਕਾਰ ਦੀ ਸੇਵਾ-ਭਗਤੀ; ਤੇ ਕਿੱਥੇ ਦੇਵੀ, ਚੰਦ, ਸੂਰਜ, ਤੇ
ਸ੍ਰੀ ਚੰਦ ਆਦਿਕ ਅਨੇਕਾਂ ਦੀ ਅਗਾਧਨਾ । ਜਾਪਦਾ ਇ; ਦਸਵੇਂ
ਪਾਤਿਸ਼ਾਹ ਜਿਸ ਵੇਲੇ ਸੰਗਤਿ ਨੂੰ “ਖਾਲਸਾ” ਬਣਾ ਲਿਆ, ਤਾਂ
ਛਿੱਲੇ-ਮੱਠੇ ਸਿੱਖ-ਸਾਧੂਆਂ ਨੇ ‘ਉਦਾਸ ਮਤੇ’ ਦਾ ਸੰਬੰਧ ਬਾਬਾ
ਸ੍ਰੀਚੰਦ ਨਾਲ ਜੋੜਨਾ ਸ਼ੁਰੂ ਕਰ ਦਿੱਤਾ । ਅਰੁ ਚਹੁੰ ਧੂਇਆਂ ਦਾ
ਤੱਲੁਕ ਛੇਵੇਂ ਪਾਤਿਸ਼ਾਹ ਦੀ ਥਾਂ, ਸ੍ਰੀਚੰਦ ਜੀ ਨਾਲ ਰੰਢਣ ਵਾਸਤੇ,
ਬਾਬਾ ਗੁਰਚਿੱਤਾ ਜੀ ਨੂੰ ਵਿਚਾਲੇ ਆਣਿ ਖਲਿਆਰਿਆ । ਹਾਲਾਂਕਿ
ਬਾਬਾ ਜੀ ਦਾ ਜਨਮ, ਸ੍ਰੀਚੰਦ ਜੀ ਦੇ ਦੇਹਾਂਤ ਤੋਂ ਸੋਲ੍ਹਾਂ ਯਾਂ ਵੀਹ
ਵਰ੍ਹੇ ਬੱਦ ਹੋਇਆ ਸੀ । ਇਹ ਗੱਲ ਅਸੀਂ ਪਿੱਛੇ ਸਿੱਧ ਕਰਿ ਆਏ ਹਾਂ॥

ਇ. ੫. ੨੪੪.

ਇਹ ਮੰਤ੍ਰ ਪੜ੍ਹਕੇ ਗੁਰੂ ਉਸ ਚਰਨਾਮ੍ਰਿਤ ਦੇ ਡੱਟੇ ਪਹਿਲੋਂ
ਜਿਗਿਆਸੀ ਦੇ ਨੇੜਾਂ ਪੁਰ ਮਾਰਦਾ; ਫਿਰ ਉਸ ਵਿਚੋਂ ਆਪ ਘੁੱਟ
ਭਰਕੇ, ਬਾਕੀ ਚੇਲੇ (ਯਾ ਚੇਲਿਆਂ) ਨੂੰ ਪਿਆਲੂ ਦੇਂਦਾ।
ਉਪਰੰਤ ਪੰਚਾਮ੍ਰਿਤ (ਦੇਗ) ਤਿਆਰ ਕਰਕੇ, ਵਰਤਾਈ ਜਾਂਦੀ
ਤੇ ਸਾਧੂਆਂ ਨੂੰ ਭੰਡਾਰਾ ਕੀਤਾ ਜਾਂਦਾ। ਦੇਗ ਦਾ ਗੱਢਾ ਗੁਰੂ (ਮੰਤ੍ਰ)
ਨੂੰ ਦੁਹਰਾ ਮਿਲਦਾ ਸੀ।

ਆਦਿ ਗੁਰੂ, ਸਤਿਗੁਰੂ ਨਾਨਕ ਹੀ ਦ੍ਰਿੜ੍ਹਾਉਂਦੇ ਸਨ; ਮੰਤ੍ਰ ਨੂੰ
ਕੇਵਲ ਰਸਮੀ ਯਾ ਸੰਪ੍ਰਦਾਈ 'ਗੁਰੂ' ਹੀ ਮੰਨਿਆ ਜਾਂਦਾ ਸੀ*।

ਸੁਖਰਿਆਂ ਦੀ ਨਿੱਤ-ਕ੍ਰਿਆ ਤੇ ਸੇਵਾ-ਪੂਜਾ ਹੁਣ ਸਿਰਫ ਇਹੋ ਹੈ, ਕਿ

(੧) ਐਤਵਾਰ ਨੂੰ ਆਪਣੇ ਦੋਹਾਂ ਡੰਡਿਆਂ ਨੂੰ ਜਲ ਨਾਲ
ਸ਼ਨਾਨ ਕਰਾਉਣਾ ਤੇ ਮਿੱਠਾਂ ਭੋਜਨ ਛਕਣਾ।

(੨) ਦੋਵੇਂ ਡੰਡੇ ਬਜਾ ਕੇ ਨਿੱਤ ਮੰਗ ਖਾਣਾ। ਡੰਡੇ ਵਜਾਉਂਦੇ
ਮਨ ਘੜਤ ਟੱਪੇ—

ਧੰਨ ਤੇਰੀ ਕਮਾਈ ਬਾਵਾ !

ਧੰਨ ਤੇਰੀ ਕਮਾਈ !! ਆਦਿ

ਬੋਲਦੇ-ਗਾਉਂਦੇ ਹਨ। ਗੁਰਬਾਣੀ ਯਾ ਭਾਈ ਸੁਖਰੇ ਸਾਹ ਦੀ ਰਚਨਾਂ 'ਚੋਂ
ਕੋਈ ਸ਼ਬਦ ਸ਼ਾਇਦ ਹੀ ਕਿਸੇ ਦੇ ਕੰਠਿ ਹੋਵੇ ! ਮੁਸਲਮਾਨਾਂ
ਅਗਾੜੀ ਜਾ ਕੇ, ਉਨ੍ਹਾਂ ਦੀ ਖੁਸ਼ਨੂੰਦੀ ਵਾਸਤੇ ਐਲਿਆਵਾਂ ਦੀ ਉਸਤਤੀ
ਦੇ ਟੱਪੇ ਭੀ ਗਾਉਂਦੇ ਹਨ।

(੩) ਗੱਦੀ ਨਸ਼ੀਨ ਸੁਖਰਾ ਫਕੀਰ ਗਲ 'ਚਿ ਕਫਨੀ ਪਹਿਨਦਾ
ਹੈ। ਹੋਰ ਕਈ ਸਾਧੂ ਮੰਗਣ ਚੜ੍ਹਨ ਲੱਗੇ ਮੂੰਹ ਕਾਲ੍ਹਾ ਬੀ ਕਰ
ਲੈਂਦੇ ਨਿ।

(੪) ਮੰਤ੍ਰਾਂ (ਗੁਰੂਆਂ) ਦੀਆਂ ਸਮਾਧਾਂ ਪੁਰ ਚੱਤੋ-ਪਹਿਰ
ਘੀਓਉ ਦਾ ਦੀਵਾ ਜਗਦਾ ਰਖਦੇ ਤੇ ਦੋ ਵੇਲੇ ਸੰਖ ਵਜਾਉਂਦੇ ਹਨ।

(‘ਤਹਿਕੀਕਾਤਿ ਚਿਸ਼ਤੀ’—ਪੰਨਾ ਪੰਚ)

ਲੇਕਿਨ ਸੰਤ ਗਣੇਸ਼ਾ ਸਿੰਘ ਜੀ ਨੇ ਸੁਖਰਿਆਂ ਦੇ ‘ਸੰਕੇਤ’
(ਚਿੰਨ੍ਹ ਤੇ ਲੱਛਣ) ਇਹ ਲਿਖੇ ਹਨ:-

*‘ਤਹਿਕੀਕਾਤਿ ਚਿਸ਼ਤੀ’—ਪੰਨਾ ਪੰਚ।

੨੪੪.

- (੧) ਚਰਨਾਮ੍ਰਿਤ ਪਿਲਾ ਕੇ ਚੇਲਾ ਕਰਨਾ ਤੇ 'ਸਤਿਨਾਮ'
(ਵਾਹਗੁਰੂ) ਦਾ ਮੰਤ੍ਰ ਦੇਣਾ;
- (੨) ਪਰਮੇਸ਼ਰ, ਗੁਰੂ ਅਰੂ ਦੇਵੀ ਤੋਂ ਬਿਨਾਂ ਹੋਰ ਕਿਸੇ ਨੂੰ
ਨਾ ਮੰਨਣਾ;
- (੩) ਪੈਸਾ ਪੈਸਾ ਹੱਟੀਆਂ ਤੋਂ ਮੰਗਣ ਬਿਗੈਰ, ਹੋਰ ਕੋਈ
ਕਿਰਤ ਨਾ ਕਰਨੀ;
- (੪) ਮੁੱਢਾਂ ਰੱਖ ਕੇ ਸਿਰ ਮੁਨਾ ਦੇਣਾ ਹੀ ਮਰਯਾਦਾ ਹੈ ।†
- (੫) ਮਾਸ, ਬਾਣੀ ਖਾਣ-ਪੀਣ ਦੀ ਕੋਈ ਮਨਾਹੀ ਨਹੀਂ ਹੈ ।
- (੬) ਇਸਤ੍ਰੀ ਰੱਖਣੀ ਭੀ ਬਿਵਰਜਤ ਨਹੀਂ ।
- (੭) ਭੰਗ, ਚਰਸ ਆਦਿ ਨਸ਼ਿਆਂ ਵਿਚ ਗਲਤਾਨ ਰਹਿਣਾ
ਹੀ ਇਨ੍ਹਾਂ ਦੀ ਸਮਾਧੀ ਹੈ ।†
- (੮) ਵਿੱਦਿਆ ਪੜ੍ਹਨ ਵਲ ਧਿਆਨ ਦੇਣਾ ਰੁਨਾਹ ਹੈ ।
(‘ਭਾਰਤ ਮਤ ਦਰਪਨ’—ਪੰਨਾ ਪੰਦ)

†ਲੇਕਿਨ ਲਾਹੌਰ ਵਿਚ ਝੰਗੜ ਸ਼ਾਹ ਦੀ ਧਰਮਸਾਲਾ ਦੇ ਮਹੱਤ
(ਜਿਨ੍ਹਾਂ ਦੇ ਲੇਖਕ ਨੇ ‘ਸਰਬ ਸਿੱਖ ਸੰਪ੍ਰਦਾਇ ਕਾਨਫ੍ਰੈਸ’ ਵਿਚ ਦਰਸ਼ਨ
ਕੀਤੇ ਸਨ) ਜਟਾ ਜੂਟ ਤੇ ਦਸਤਾਰਾ ਧਾਰੀ ਹਨ । ਚਰਸ ਆਦਿ ਭੀ
ਸ਼ਾਇਦ ਨਹੀਂ ਵਰਤਦੇ ।

ਇ. ਪ. ੨੪੬.

ਸੁਥਰੇ ਸ਼ਾਹੀ ਗੁਰੂ-ਧਾਮ

੧. ਚੜ੍ਹਦੇ ਪੰਜਾਬ ਵਿਚ:-

‘ਤਹਿਕੀਕਾਤਿ ਚਿਸ਼ਤੀ’ ਦੇ ਲੇਖ ਅਨੁਸਾਰ ਭਾਈ ਸੁਥਰੇ ਸ਼ਾਹ ਬਹਿਰਾਮਪੁਰ (ਜ਼ਿਲਾ ਗੁਰਦਾਸ ਪੁਰ) ਵਿਚ ਮਦਵਾਰਾ ਖੱਤ੍ਰੀਆਂ ਦੇ ਘਰਿ ਜਨਮੇ ਸਨ। ਗੁਰੂ ਕੇ ਘਰਿ ਪਲ੍ਲ ਕੇ ਤਕੜੇ ਹੋਏ ਤਾਂ ਮਾਪੇ ਮੰਗ ਕੇ ਘਰਿ ਲੈ ਗਏ। ਥੋੜੇ ਸਮੇਂ ਬੱਦ ਮਾਪੇ ਮਰ ਗਏ; ਤਾਂ ਸੁਥਰਾ ਜੀ ਨੇ ਅਪਣੇ ਛੋਟੇ ਭਰਾਵਾਂ ਨਾਲੋਂ ਸਾਰੀ ਜਾਇਦਾਦ ਵੰਡਾ ਲਈ, ਬਲਕਿ ਮਕਾਨਾਂ ਦੀਆਂ ਇੱਟਾਂ ਉਪੇੜ ਕੇ ਹਰ ਇੱਟ ਦੇ ਚਾਰ ਟੋਟੇ ਕੀਤੇ; ਅਰੁ ਇਕ ਇਕ ਰੇੜਾ ਚੁੱਹੇ ਭਰਾਵਾਂ ਵੰਡਿਆ। ਸੁਥਰਾ ਜੀ ਤੋਂ ਛੋਟਾ ਜਾਦੇ ਭੀ ਫਕੀਰ-ਮਨਸ਼ ਬੰਦਾ ਸੀ; ਉਹ ਭੀ ਮਗਰੋਂ ਭਾਈ ਸੁਥਰੇ ਸ਼ਾਹ ਦਾ ਚੇਲਾ ਬਣ ਗਿਆ। ਇਨ੍ਹਾਂ ਦੋਹਾਂ ਭਰਾਵਾਂ ਅਪਣੇ ਹਿੱਸੇ ਆਈ ਥਾਂ ਵਿੱਚ ਇਕ ਖੂਹ ਧਰਮ-ਅਰਥ ਲਵਾ ਦਿੱਤਾ ਤੇ ਬਾਕੀ ਨਕਦ-ਜਿਣਸ ਪੁੰਨ-ਦਾਨ ਵਿੱਚ ਲੇਖੇ ਲਾ ਦਿੱਤੀ। ਸੋ, ਇਸ ਤਰ੍ਹਾਂ—

(੧) ਬਹਿਰਾਮ ਪੁਰ ਵਿੱਚ, ਸੁਥਰੇ ਸ਼ਾਹੀ ਫਕੀਰਾਂ ਦਾ ਪਹਿਲਾ ਧਰਮ-ਧਾਮ ਇਹ ਖੂਹ ਬਣਿਆ। ਮਗਰੋਂ ਸੁਥਰਿਆਂ ਨੇ ਅਪਣੇ ਗੁਰੂ ਦੀ ਯਾਦ ਵਿੱਚ, ਇਸ ਖੂਹ ਉੱਤੇ ਮੰਦਿਰ ਭੀ ਬਣਾ ਦਿੱਤਾ। ਜੋ ਉਨ੍ਹਾਂ ਦੇ ਪ੍ਰਬੰਧ ਵਿੱਚ ਹੀ ਚਲਿਆ ਆਉਂਦਾ ਹੈ।

(੨) ਵਟਾਲ੍ਹਾ (ਜ਼ਿਲਾ ਗੁਰਦਾਸ ਪੁਰ) ਵਿੱਚ ਭ ਸੁਥਰੇ ਸ਼ਾਹ ਦੇ ਪੇਤ੍ਰੇ ਚੇਲੇ ਝੰਗੜ ਸ਼ਾਹ ਦੇ ਦੋ ਚੇਲੇ ਹਰੇ ਸ਼ਾਹ ਤੇ ਸੰਗਤ ਸ਼ਾਹ ਆਏ। ਗੁਰਮਤਿ ਦਾ ਪ੍ਰਚਾਰ ਅਪਣੇ ਢੌਲਾ ਨਾਲ ਕਰਦੇ ਰਹੇ। ਇਸੇ ਨੱਗਰ ਵਿੱਚ ਦੋਹਾਂ ਸਾਧੂਆਂ ਸਰੀਰ ਤਿਆਰੇ। ਉਨ੍ਹਾਂ ਦੇ ਸੇਵਕ-ਸਰਧਾਲੂਆਂ ਦੋਹਾਂ ਵੀਆਂ ਸਮਾਧਾਂ ਭੀ ਇਸੇ ਨੱਗਰ ਵਿੱਚ ਬਣਿਆਂ, ਤੇ ਮੰਦਿਰ ਬਣਾਕੇ ਯਾਦਗਾਰਾਂ ਕਾਇਮ ਕੀਤੀਆਂ। ਸਿੱਖ-ਰਾਜ ਸਮੇਂ ਬੱਦੇ ਬੰਧਾਨ ਮੁਤਾਬਿਕ ਉਗਰਾਹੀ ਕਰਦੇ, ਤੇ ਗੁਰੂ ਕਾ ਲੰਗਰ, ਸੁਥਰੇ ਸ਼ਾਹੀ ਫਕੀਰ ਹੀ ਚਲਾਉਂਦੇ ਆਏ ਹਨ।

(੩) ਸਨਾਵਰੀ—ਬਟਾਲ੍ਹੇ ਲਾਗੇ ਹੀ ਇਹ ਪਿੰਡ ਹੈ। ਜਿਸ ਵਿੱਚ ਬਾਵਾ ਝੰਗੜ ਸ਼ਾਹ ਦਾ ਤੀਜਾ ਚੇਲਾ ਮਹਿਬੂਬ ਸ਼ਾਹ ਆਟਿਕਿਆ ਸੀ। ਉਮਰ ਭਰ ਗੁਰਮਤਿ ਦਾ ਪ੍ਰਚਾਰ ਕਰਕੇ ਇਥੇ ਹੀ ਗੁਰਪੁਰੀ ਸਿਧਾਰਿਆ। ਉਸੇ ਦੀ ਯਾਦਗਾਰ ਵਜੋਂ ਸੁਥਰੇ ਸ਼ਾਹੀ ਸਾਧਾਂ ਸਮਾਧਿ ਤੇ ਮੰਦਿਰ ਬਣਾਇਆ ਹੈ। ਉਹ ਅਪਣੇ ਤਰੀਕੇ ਨਾਲ ਅਸਥਾਨ ਦੀ ਸੇਵਾ ਸੰਭਾਲ ਕਰਦੇ ਆ ਰਹੇ ਹਨ।

(੪) ਅੰਮ੍ਰਿਤਸਰ ਸ਼ਹਿਰ ਵਿੱਚ ਦੇ ਧਰਮਸਾਲਾਂ ਹਨ—
ਪਹਿਲੀ ਚਾਵਲ ਮੰਡੀ—ਛੱਤੀ ਖੂਹੀ ਮਹੱਲੇ, ਜੋ ਬਾਵਾ ਝੰਗੜ ਸ਼ਾਹ ਦੇ ਸੇਵਕ ਭਾਈ ਖੁਸ਼ੀਆ ਸ਼ਾਹ ਨੇ ਸੰਮਤ ਅਠਾਰਾਂ ਸੌ ਇੱਕ ਵਿੱਚ, ਲਾਹੌਰ ਵਾਲੀ ਧਰਮਸਾਲਾ ਤੋਂ ਆਕੇ ਅਸਥਾਪਨ ਕੀਤੀ। ਗੁਰੂ-ਬਾਬੇ ਦੀ ਮਨਸ਼ਾ ਅਨੁਸਾਰ ਗੁਰਬਾਣੀ ਦੇ ਕਬਾ-ਕੀਰਤਨ ਦਾ ਪਰਵਾਹ ਚਲਾਇਆ; ਅਤਿੱਥੀ ਸੇਵਾ ਤੇ ਗੁਰੂ ਕਾ ਲੰਗਰ ਦਾ ਜੱਗ ਲਾਇਆ। ਭਾਈ ਖੁਸ਼ੀਆ ਸ਼ਾਹ ਤੋਂ ਬੱਦ ਇਸ ਧਰਮਸਾਲਾ ਦੇ ਪ੍ਰਬੰਧਕ-ਸੇਵਕ (ਮੰਤ੍ਰੀ) ਵਾਰੀ ਸੁੱਧੇ—ਪਿੰਡੀ ਸ਼ਾਹ, ਜਗਾਨ ਸ਼ਾਹ, ਕਰੋਲੇ ਸ਼ਾਹ, ਟੀਂਡੀ ਸ਼ਾਹ, ਤਰੁਨ ਸ਼ਾਹ, ਹਿਤੁ ਸ਼ਾਹ, ਰਿੱਤੁ ਸ਼ਾਹ, ਜੋਤੀ ਸ਼ਾਹ, ਪਿਸ਼ੇਰਿ ਸ਼ਾਹ, ਲਹੌਰੀ ਸ਼ਾਹ ਤੋਂ ਖੁਦਮਸਤਿ ਸ਼ਾਹ ਹੁੰਦੇ ਆਏ ਹਨ। ਸੰਮਤ ੧੯੮੦ ਵਿੱਚ ਬਾਵਾ ਖੁਦਮਸਤਿ ਸ਼ਾਹ ਜੀ ਮੌਜੂਦ ਸਨ।

ਦੂਜੀ ਖੜਾਨੇ ਦੇ ਕਟੜੇ ਅੰਦਰਿ; ਜੋ ਬਾਵਾ ਮੁਸਤਾਕ ਸ਼ਾਹ ਦੇ ਇਕ ਸੇਵਕ ਬੁਹਮ ਸ਼ਾਹ ਜੀ ਦੀ ਲੜੀ ਦੇ ਸਾਧੂ ਮੋਹਨ ਸ਼ਾਹ ਨੇ ਬਹਿਰਾਮ ਪੁਰ (ਜ਼ਿਲਾ ਗੁਰਦਾਸ ਪੁਰ) ਤੋਂ ਆਕੇ ਸੰਮਤ ਅਠਾਰਾਂ ਸੌ ਤਿੰਨ ਬਿਕੂੰਮੀ ਵਿੱਚ ਕਾਇਮ ਕੀਤੀ। ਗੁਰੂ ਬਾਣੀ ਦੇ ਕਬਾ ਕੀਰਤਨ ਦਾ ਰਿਵਾਜ ਪਾਇਆ, ਲੰਗਰ ਚਲਾਇਆ ਤੇ ਅਤਿੱਥੀਆਂ ਦੇ ਬਿਸਰਾਮ ਦਾ ਪ੍ਰਬੰਧ ਕੀਤਾ।

ਮੋਹਨ ਸ਼ਾਹ ਜੀ ਤੋਂ ਬੱਦ ਵਾਰੀ ਸਿਰ ਧਿਆਨ ਸ਼ਾਹ, ਨੈਣ ਸ਼ਾਹ, ਬੈਣ ਸ਼ਾਹ, ਬਹਾਵੁਰ ਸ਼ਾਹ, ਬਲੰਦ ਸ਼ਾਹ, ਖੰਡ ਸ਼ਾਹ, ਮ੍ਰਿਜ਼ਿਗ ਸ਼ਾਹ, ਅਧੀਨ ਸ਼ਾਹ, ਮਿਠੜੀ ਸ਼ਾਹ, ਚੀਚੇ ਸ਼ਾਹ ਤੇ ਨਰਵ ਸ਼ਾਹ ਇਸ

੨੪੭.

ਅਸਥਾਨ ਦੇ ਮੰਤ ਬਣਦੇ ਤੇ ਪ੍ਰਬੰਧ ਚਲਾਉਂਦੇ ਆਏ ਹਨ। ਆਖਰੀ ਮੰਤ ਸੰਮਤ ਉਨ੍ਹੀਂ ਸੈ ਅੱਸੀ ਵਿਚ ਹੋਗਾ ਸੀ॥

(੫) ਨੂਰ ਮਹਲ, ਜ਼ਿਲਾ ਜਾਲੰਪਰ ਵਿਚ, ਨੂਰ ਜਹਾਂ ਬੇਗਮ ਦਾ ਵਸਾਇਆ ਹੋਇਆ ਮਸ਼ਹੂਰ ਪਿੰਡ ਹੈ। ਛੇਵੇਂ ਪਾਤਿਸ਼ਾਹ ਜਦੋਂ ਲਾਹੌਰੇ ਮਾਤਾ ਕਮਲਾ(ਕਉਲਾ) ਦਾ ਡੋਲ੍ਹਾ ਲੈਕੇ ਆਏ ਹਨ; ਤਾਂ ਜਹਾਂਗੀਰ ਬਾਦਸ਼ਾਹ ਦੇ ਨਾਲ ਹੀ ਗੋਇੰਦਵਾਲ ਹੁੰਦੇ ਹੋਏ, ਸੰਮਤ ੧੬੭੭, ਮਾਘ ਪੁਨੰ ਇਸ ਟਿਕਾਣੇ ਪਧਾਰੇ ਸਨ। ਅਰੁ ਏਥੋਂ ਹੀ ਵਿਦੋਂ ਹੋ ਕੇ ਕਰਤਾਰ ਪੁਰਿ ਪਹੁੰਚੇ ਸਨ। ਫਿਰ ਸੰਮਤ ੧੭੧੪ ਸਾਵਣ ਮਹੀਨੇ ਐਰੰਗਜ਼ੇਬ ਪਾਸੋਂ ਹਾਰ ਖਾ ਕੇ, ਬਾਦਸ਼ਾਹ-ਜ਼ਾਦਾ ਦਾਰਾ ਸ਼ਿਕੌਹ ਲਾਹੌਰ ਵੱਲ ਨੱਸ ਆਇਆ; ਤਾਂ ਉਸ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਨੂੰ ਅਪਣੀ ਸਹਾਇਤਾ ਵਾਸਤੇ ਸੱਦਿਆ। ਗੁਰੂ ਸਾਹਿਬ ਕੀਰਤਿ ਪੁਰੈਂ ਅਪਣੇ ਸੱਤ ਸੌ ਸਵਾਰ ਲੈ ਕੇ ਗੋਇੰਦਵਾਲ ਦਾ ਪੱਤਣ ਰੋਕਣ ਵਾਸਤੇ ਆਏ। ਰਾਹ ਵਿੱਚ 'ਨੂਰ ਮਹਿਲ' ਪਿੰਡ ਭੀ ਅਟਕੇ ਸਨ। ਨੂਰ ਜਹਾਂ ਦੇ ਬਾਗ ਵਿੱਚ ਹੀ ਦੋਵੇਂ ਸਤਿਗੁਰੂ ਵਿਰਾਜੇ ਸਨ। ਦੋਹਾਂ ਦੀ ਯਾਦਗਾਰ ਵਿੱਚ ਇਸ ਟਿਕਾਣੇ ਗੁਰਦੁਆਰਾ ਹੈ; ਜਿਸ ਦੀ ਸੇਵਾ-ਸੰਭਾਲ ਸੁਖਰੇ ਸਾਹੀ ਫਕੀਰ ਕਰਦੇ ਆਏ ਹਨ।

(ਸ੍ਰੀ ਗੁਰਤੰਤ੍ਰੇਬ ਸੰਗ੍ਰਹਿ-ਪੰਨਾ ੬੨)

ਲੇਕਿਨ ਗੁਰਦੁਆਰਾ ਕਾਨੂੰਨ ਬਣ ਜਾਣ ਪੁਰ ਇਹ ਗੁਰਦੁਆਰਾ ਪੰਥਕ ਪ੍ਰਬੰਧ ਵਿੱਚ ਆ ਚੁਕਾ ਹੈ।

੨-ਲਹਿੰਦੇ ਪੰਜਾਬ ਵਿੱਚ:-

ਭਾਈ ਸੁਥਰੇ ਸ਼ਾਹ ਦੇ ਦੋ ਚੇਲੇ ਝੂੰਜਾ ਸ਼ਾਹ ਤੇ ਰਜਾਲ ਸ਼ਾਹ ਹਰ ਵਕਤ ਅਪਣੇ ਗੁਰੂ ਦੀ ਸੇਵਾ ਵਿੱਚ ਰਹਿੰਦੇ ਸਨ। ਡੇਰੇ ਦੇ ਭੰਡਾਰੇ ਆਦਿ ਦੀਆਂ ਕੁੰਜੀਆਂ ਵੱਡੇ ਚੇਲੇ ਝੂੰਜਾ ਸ਼ਾਹ ਪਾਸ ਰਹਿੰਦੀਆਂ ਸਨ। ਸਤਿਗੁਰਾਂ ਦੀ ਬਖ਼ਬੀ ਗੁਰਬਾਣੀ ਦੀ ਪੇਥੀ (ਗੁਟਕਾ) ਤੇ ਮਾਲਾ ਗੱਦੀ ਦੀ ਬਰਕਤ ਮੰਨੀਆਂ ਜਾਂਦੀਆਂ ਸਨ। ਭਾਈ ਝੂੰਜਾ ਸ਼ਾਹ ਇਹ ਦੇਵੇਂ ਵਸਤਾਂ ਕਾਬੂ ਕਰਕੇ, ਚੇਰੀ ਪੱਤ੍ਰਾਂ ਵਾਚ ਗਿਆ। ਭਾਈ ਰਜਾਲ ਸ਼ਾਹ ਨੇ ਹਾਉਕਾ ਭਰਕੇ ਗੁਰੂ ਜੀ ਪਾਸ ਪ੍ਰਾਰਥਨਾ ਕੀਤੀ:-

“ਮਹਾਰਾਜ ! ਦੇਵੇਂ ਚੀਜ਼ਾਂ ਅੱਜਮਤ ਦੀ ਖਾਨ ਸਨ;

ਉਹ ਤਾਂ ਝੂੰਜੇ ਸ਼ਾਹ ਲੈ ਗਿਆ; ਸਾਡੇ ਪੱਲੇ ਕੀ ਰਿਹਾ?”

ਭਾਈ ਸੁਥਰੇ ਸ਼ਾਹ ਨੇ ਤਸੱਲੀ ਦੇ ਕੇ ਬਚਨ ਕੀਤਾ:- “ਝੂੰਜਾ ਸ਼ਾਹ ਦੇ ਘਰਿ ਸਿਰਫ਼ ਢਾਈ ਬੰਦੇ—ਇਕ ਗੁਰੂ, ਦੁਜਾ ਚੇਲਾ ਤੇ ਤੌਜਾ ਅੱਪਾ ਨੌਕਰ-ਹੀ ਰਿਹਾ ਕਰਨਗੇ; ਪਰ ਤੇਰੀ ਪੱਧਤੀ ਦੇ ਫਕੀਰ ਸੇਵਾ ਲੱਖ ਹੋਣਗੇ!” ਸੋ, ਸਾਧ ਬਚਨ ਅਟਲਾਧਾ ਹੈ; ਭਾਰਤ ਵਰਸ ਵਿੱਚ ਜਿਤਨੇ ਭੀ ਸੁਥਰੇ ਸ਼ਾਹੀ ਸਾਧੂ ਵੇਖੀ ਦੇ ਹਨ; ਸਾਰੇ ਭਾਈ ਰਜਾਲ ਸ਼ਾਹ ਦੀ ਪੱਧਤੀ ਵਿੱਚੋਂ ਹਨ।

ਭਾਈ ਸੁਥਰੇ ਸ਼ਾਹ ਦੇ ਪਰਲੋਕ ਪਧਾਰ ਜਾਣ ਪੁਰ ਸੰਮਤ ਸਤਾਰਾਂ ਸੈ ਅਠੱਤੀਹ ਬਿੱਥਿਆਂ ਵਿੱਚ, ਉਨ੍ਹਾਂ ਦੀ ਗੱਦੀ ਭਾਈ ਰਜਾਲ ਸ਼ਾਹ ਨੂੰ ਪ੍ਰਾਪਤਿ ਹੋਈ। ਜੋ ਚੋਖਾ ਚਿਰ ਅਪਣੇ ਗੁਰੂ ਦੇ ਪੂਰਨਿਆਂ ਤੇ ਚਲਦੇ ਹੋਏ ਨਿਰੰਕਾਰੀ ਧਰਮ ਦਾ ਪ੍ਰਚਾਰ ਕਰਦੇ ਰਹੇ। ਉਨ੍ਹਾਂ ਦੇ ਚੇਲੇ ਭਾਈ ਝੰਗੜ ਸ਼ਾਹ ਨੇ ਲਾਹੌਰ ਸ਼ਹਿਰੀ ਦੇ ਮਸਤੀ ਤੇ ਰੋਸ਼ਨਾਈ ਦਰਵਾਜ਼ਿਆਂ ਵਿਚਾਲੇ, ਕੋਟੇਂ ਬਾਹਰਵਾਰ ਗੁਰੂ ਦੀ ਯਾਦ ਧਰਮਸਾਲਾ ਦੇ ਰੂਪ ਵਿੱਚ ਕਾਇਮ ਕੀਤੀ। ਅੰਦਰਿ ਸਮਾਧਿ ਦਾ ਨਿਸ਼ਾਨ ਭੀ ਬਣਾ ਦਿੱਤਾ। ਇਹ ਗੱਲ ਨਵਾਬ ਖਾਨ ਬਹਾਦੁਰ ਜ਼ਕਰੀਆ ਖਾਨ ਦੀ ਨਵਾਬੀ ਵੇਲੇ ਦੀ ਹੈ। ਉਸ ਤੋਂ ਬੱਦ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਜਦੋਂ ਸੁਥਰੇ ਫਕੀਰ ਚੰਗੇ ਅਮੀਰ ਬਣ ਗਏ; ਤਾਂ

ਭਾਈ ਜੁੱਲ (ਯਾ ਜੱਸੇ) ਸ਼ਾਹ ਨੇ ਸਰਕਾਰੀ ਘੋੜਿਆਂ ਵਾਸਤੇ ਹਰੇ ਚਾਰੇ (ਜਵੀ) ਦਾ ਠੋਕਾ ਲੈ ਕੇ, ਬੜਾ ਪੈਸਾ ਕਮਾਇਆ। ਉਸੇ ਵਿਚੋਂ ਇਸ ਧਰਮਸਾਲਾ ਨੂੰ ਨਵੇਂ ਸਿਰੇ ਬਣਾਇਆ। ਹੋਰਨਾਂ ਸੁਖਰੇ ਸ਼ਾਹੀ ਫਕੀਰਾਂ ਨੇ ਬੀ ਅਪਣੀ ਕੀਤੀ ਉਗਰਾਹੀ ਵਿੱਚੋਂ ਵਿਤੁ ਅਨੁਸਾਰ ਹਿੱਸਾ ਪਾਇਆ। ਇਹੋ ਧਰਮਸਾਲਾ ਰਜਾਲ ਸ਼ਾਹੀ ਸਾਧੂਆਂ ਦਾ ਮੁੱਖ-ਮਕਾਨ ਹੈ।

ਭਾਈ ਝੰਗੜ ਸ਼ਾਹ ਤੋਂ ਬੱਦ ਇਸ ਧਰਮਸਾਲਾ ਦੇ ਮੰਤ੍ਰ ਨੰਬਰਵਾਰ ਮੁਸ਼ਤਾਕ ਸ਼ਾਹ, ਗੁਲਾਬ ਸ਼ਾਹ, ਕਿਰਣ ਸ਼ਾਹ, ਚੰਗੇ ਸ਼ਾਹ, ਇਸ਼ਨਾਨ ਸ਼ਾਹ, ਗੱਦੀ ਸ਼ਾਹ, ਬਿਸਵੇ ਸ਼ਾਹ, ਜੋਰੇ ਸ਼ਾਹ, ਗੁਪਤ ਸ਼ਾਹ, ਤੇ ਲੁਕਿਕੇ ਸ਼ਾਹ; ਸਿੱਖ ਰਾਜ ਸਮੇਂ ਤੱਕ ਬਣਦੇ ਆਏ। ਸੰਮਤ ਉੱਨੀਹਾਂ ਸੈ ਤੇਈਹ ਬਿੱਕ੍ਰਮੀ ਵਿੱਚ ਲੁਕਿਕੇ ਸ਼ਾਹ ਮੌਜੂਦ ਸੀ। ਇਨ੍ਹਾਂ ਸਭਨਾਂ ਦੀਆਂ ਸਮਾਧਾਂ ਦੇ ਨਿਸ਼ਾਨ ਇਸ ਧਰਮਸਾਲਾ ਦੀ ਵਲਗਣ ਅੰਦਰਿ ਮੌਜੂਦ ਹਨ! ਇਨ੍ਹਾਂ ਤੋਂ ਬਿਨਾਂ ਹੋਰ ਭੀ ਅਨੇਕਾਂ ਸੁਖਰੇ-ਸਾਧੂ ਏਥੇ ਟਿਕਦੇ ਗਨ। ਜਿਨ੍ਹਾਂ ਵਾਂ ਦੇਹਾਂਤ ਏਥੇ ਹੋਇਆ, ਉਨ੍ਹਾਂ ਦੀਆਂ ਸਮਾਧਾਂ ਵੀ ਬਣਦੀਆਂ ਰਹੀਆਂ; ਜਿਹਾ ਕਿ ਝੱਨੇ ਸ਼ਾਹ, ਬੱਨੇ ਸ਼ਾਹ, ਮੇਦਾਨ ਸ਼ਾਹ, ਮਿਸਲ ਸ਼ਾਹ, ਰਾਇ ਸ਼ਾਹ, ਗੁਰਮੁਖ ਸ਼ਾਹ ਆਦਿ।

(੨) ਦੂਜੀ ਧਰਮਸਾਲਾ, ਇਸੇ ਸ਼ਹਰ ਦੇ ਗੁਮਟੀ ਬਾਜ਼ਾਰ ਵਿੱਚ ਹੈ। ਇਹ ਬਾਵਾ ਮੁਸ਼ਤਾਕ ਸ਼ਾਲ ਦੀ ਯਾਦਗਾਰ ਦੇ ਤੌਰ ਪ੍ਰਤੀ ਬਣੀ ਹੈ। ਬਾਵਾ ਜੀ ਦੀ ਸਮਾਧਿ ਭੀ ਇਸੇ ਟਿਕਾਣੇ ਹੈ।

(‘ਤਹਿਕੀਕਾਤਿ ਚਿਸ਼ਤੀ’ ਪੰਨਾ ਪੰਦ-੯)

੩-ਸਿੰਘ ਦੇਸ਼ ਵਿਖੇ:-

ਸੁਖਰੇ ਸ਼ਾਹੀ ਫਕੀਰ ਸਿੰਘ ਦੇਸ਼ ਵਿਚ ਵਿਚਰ ਕੇ ਬੀ ਅਪਣਾ ਬੰਧਾਨ ਵਸੂਲਦੇ ਤੇ ਸਿੱਖ ਧਰਮ ਦਾ ਪ੍ਰਚਾਰ ਅਪਣੇ ਢੰਗ ਨਾਲ ਕਰਦੇ ਰਹੇ। ਸੰਮਤ ਅਠਾਰਾਂ ਸੈ ਅੱਸੀਹ ਵਿੱਚ-ਜਵੇਂ ਕਿ ਸ਼ੇਰਿ ਪੰਜਾਬ ਮਹਿਰਾਜਾ ਰਣਜੀਤ ਸਿੰਘ ਦਾ ਤੇਜ-ਪ੍ਰਤਾਪ ਚੜ੍ਹਦੀਆਂ ਕਲਾਂ ਵਿੱਚ ਸੀ; ਅਗੂ ਸੁਖਰੇ ੧) ਪਿਆਦਾ (ਸਿਪਾਹੀ), ਇਕ ਪੈਸਾ ਹਰ ਦੁਕਾਨ ਤੇ ਪਾਤ੍ਰਾਂ ਦੇ ਹਰ ਮਕਾਨ ਤੋਂ ਵਸੂਲ ਕਰਦੇ ਸਨ-ਇਕ ਸਾਧੂ ਮਿਹਰ ਦਾਸ, ਸਿੰਘ ਦੇਸ਼ ਵਿਚ ਪਰਚਾਰ-ਦੌਰੇ

੨੫੦.

ਪੁਰ ਗਿਆ। ਰਮਤਾ ਰਮਤਾ ਜ਼ਿਲਾ ਲੜਕਾਣਾ ਦੇ ਗਿਰਾਉਂ
ਗਰੇਲੋ ਵਿੱਚ ਜਾ ਟਿਕਿਆ। ਉਗਰਾਹੀ ਦੇ ਪੈਸੇ ਨਾਲ ਸਤਿਗੁਰ
ਨਾਨਕ ਦੇ ਆਸੇ ਅਨੁਸਾਰ ਧਰਮਸਾਲ ਦੀ ਬੁਨਿਆਦ ਰੱਖੀ। ਫਿਰ
ਸਬਾਨਕ ਸੰਗਤਿ ਨੇ ਭੀ ਤਨੁ, ਧਨੁ ਦੀ ਸੇਵਾ ਕਰਕੇ 'ਗੁਰਪਾਮ'
ਸੰਪੂਰਣ ਕੀਤਾ। ਪਾਕਿਸਤਾਨ ਦੇ ਘੱਲੂਘਾਰੇ ਤੱਕ ਇਸ ਥਾਂ ਦੀ
ਸੇਵਾ-ਸੰਭਾਲ ਸੁਥਰੇ ਸ਼ਾਹੀ ਸਾਧੂ ਹੀ ਕਰਦੇ ਰਹੇ ਹਨ। ਬੱਦਾਂ ਕੁੱਝ
ਪਤਾ ਨਹੀਂ, ਓਥੇ ਕੀ ਵਰਤੀ ਹੈ!

ਭਾਈ ਮਿਹਰ ਸ਼ਾਹ ਦੀ ਗੁਰਪੁਣਾਲੀ ਇਸ ਤਰਾਂ ਭਾਈ
ਸੁਥਰੇ ਸ਼ਾਹ ਨਾਲ ਮਿਲਦੀ ਹੈ:- ਭਾਈ ਸੁਥਰੇ ਸ਼ਾਹ ਦਾ ਸੇਵਕ
ਝੰਡੇ ਸ਼ਾਹ, ਤਿਸ ਦਾ ਜਾੜ੍ਹ ਸ਼ਾਹ, ਉਪ੍ਰੰਤ ਲੜੀ ਵਾਰ ਟਹਿਲ ਸ਼ਾਹ,
*ਪ੍ਰੇਮ ਦਾਸ, ਨਿਰਮਲ ਦਾਸ, ਸੀਤਲ ਦਾਸ, ਸਰੂਪ ਦਾਸ, ਸੇਵਾ ਦਾਸ,
ਗੁਰਮੁਖ ਦਾਸ; ਈਸ਼ਰ ਦਾਸ ਦਾ ਸੇਵਕ ਭਾਈ ਮਿਹਰਦਾਸ।

੪--ਜੋਨ ਪੁਰ ਰਿਆਸਤ ਵਿੱਚ:-

ਇਸ ਰਿਆਸਤ ਦੇ ਮੁੱਖ ਨਗਰ (ਰਾਜਧਾਨੀ) ਜੋਨਪੁਰ ਵਿੱਚ
ਸਤਿਗੁਰ ਨਾਨਕ ਦੇਵ ਦੇਖਣ ਦੀ ਉਦਾਸੀ ਸਮੇਂ ਪਧਾਰੇ ਸਨ।
ਗਿਰਨਾਰ ਪਰਬਤ ਲਾਗੇ ਆਪ ਦਾ ਯਾਦਗਾਰੀ ਅਸਥਾਨ ਬਣਿਆ
ਹੋਇਆ ਹੈ; ਜਿਸ ਵਿੱਚ ਬਾਬਾ ਜ੍ਰੀ ਦੀਆਂ ਖੜਾਵਾਂ (ਚਰਨ ਪਾਦੁਕਾ)
ਦੇ ਦਰਸ਼ਨ ਹੁੰਦੇ ਹਨ। ਇਹ ਯਾਦਗਾਰੀ ਧਰਮਸਾਲਾ ਸੁਥਰੇ ਸ਼ਾਹੀ
ਸਾਧੂਆਂ ਹੀ ਪ੍ਰਗਟ ਕੀਤੀ ਹੋਈ ਹੈ; ਤੇ ਉਹੋ ਉਸ ਦੀ ਸੇਵਾ-ਸੰਭਾਲ ਕਰ
ਰਹੇ ਹਨ। ('ਸ੍ਰੀ ਗੁਰ ਤੀਰਥ ਸੰਗ੍ਰਹ'-ਪੰਨਾ ੧੫)

੫--ਅਫਗਾਨਿਸਤਾਨ ਵਿੱਚ:-

ਭਾਈ ਸੁਥਰੇ ਸ਼ਾਹ ਦਾ ਦੂਜਾ ਚੇਲਾ ਭਾਈ ਝੂੰਜਾ ਸ਼ਾਹ-ਜੋ ਭਾਈ

*ਭਾਈ ਪ੍ਰੇਮ ਦਾਸ ਨੇ—ਜਾਪਦਾ ਇ—ਸੁਥਰੇ ਸ਼ਾਹੀ ਤੌਰ ਤਰੀਕਾ
ਤਿਆਗ ਕੇ ਸਾਧਾਰਨ ਗ੍ਰਿਹਸਤੀ ਸਿੱਖਾਂ ਵਾਲਾ ਚਾਲਾ ਗ੍ਰਹਿਣ
ਕਰ ਲਿਆ; ਅਰੁ ਅਗਾੜੀ ਸਾਰੇ ਇਸੇ ਤਰਾਂ ਟੁਰੇ ਆਏ। ਤਾਹੀਓਂ
ਨਾਮ ਦੇ ਪਿੱਛੇ 'ਸ਼ਾਹ' ਦੀ ਥਾਂ 'ਦਾਸ' ਪਦ ਜੋੜਨ ਢਹਿ ਪਏ।

ਇ, ਪ. ੨੫੨.

੨੫੧.

ਜਾਦੇ ਜੇਠੇ ਚੇਲੇ ਦੇ ਦੇਹਾਂਤ ਮਗਰੋਂ ਗੱਦੀ ਦਾ ਹੱਕਦਾਰ ਸੀ;—‘ਗੁਰੂ’
ਬਣਨ ਲਈ ਕੁਝ ਕਾਹਲਾ ਪੈ ਗਿਆ। ਗੁਰੂ ਜੀ ਦੀ ਬਖਸ਼ੀ ਪੇਥੀ ਤੇ
ਮਾਲਾ—ਜਿਸ ਨੂੰ ਉਹ ਅੱਜਮਤ ਦਾ ਖੜਾਨਾ ਸਮਝਦਾ ਸੀ—ਚੇਰੀ ਚੁੱਕ ਕੇ
ਨੱਸ ਗਿਆ। ਇਸ ਮੁਲਕ ਵਿੱਚ ਪਹੁੰਚ ਕੇ, ਸਿੱਖ ਧਰਮ ਦਾ ਪ੍ਰਚਾਰ
ਕਰਦਾ ਰਿਹਾ। ਉੜਕ ਕੰਧਾਰ ਸ਼ਹਿਰ ਵਿੱਚ ਧਰਮਸਾਲਾ ਸਥਾਪਨ
ਕਰਕੇ, ਨਿਰੰਕਾਰੀ ਧਰਮ ਦੇ ਪ੍ਰਚਾਰ ਦਾ ਕੇਂਦਰ ਬਣਾਇਆ; ਜੋ ਅਜੇ
ਤੱਕ ਬਹਾਲ ਹੈ ॥

ਇ. ੫. ੨੫੩.

*ਤੀਜੀ ਬਖਸ਼-ਸੰਗਤਿ ਸਾਹਿਬ

ਪੰਜਾਬ ਵਿਚ ਲੰਮੇ ਦੇਸ ਦੇ ਪ੍ਰਗਠੇ ਮੀਏਂ ਕੇ ਮੌਜੂਦਾ 'ਪੰਡ' ਅੰਬ ਮਾਝੀ ਹੈ। ਇਸ ਨੱਗਰ ਵਿੱਚ ਉਪਲ ਖੱਤ੍ਰੀ 'ਬਿੰਨੇ' ਦੇ ਘਰਿ ਸੰਮਤ ਸੋਲਾਂ ਸੇ ਸਤਾਨਵੇਂ ਵਿਖੇ ਇਕ ਬਾਲਕ ਜਨਮਿਆਂ। ਜਿਸਦਾ ਨਾਮ ਮਾਪਿਆਂ 'ਸੰਗਤ' ਰੱਖਿਆ। ਜਦੋਂ ਰਤਾ ਕੁ ਉਡਾਰੁ ਹੋਇਆ; ਤਾਂ ਮਾਪਿਆਂ ਫੇਰੀ ਲਾ ਕੇ ਸੌਦਾ ਵੇਚਣ ਦੀ ਕਾਰੇ ਲਾ ਦਿੱਤਾ। ਇਸੇ ਕਿੱਤੇ ਲੱਗਾ, ਫੇਰੀਆਂ ਫਿਰਦਾ, ਮਾਲਵੇ ਦੇਸ ਦੇ ਦੋਰੇ ਸਮੇਂ ਸਤਿਗੁਰੂ ਹਰਿਰਾਇ ਸਾਹਿਬ ਦੇ ਦਰਸ਼ਨ ਲੱਗਾ। ਸਤਿਗੁਰਾਂ ਮੱਥੇ ਦੇ 'ਲੇਖਿ ਪੜ੍ਹਕੇ ਪੁੱਛਿਆਃ—

“ਬੱਲਿਆ ! ਕੀ ਕੰਮ-ਕਾਰ ਕਰਦਾ ਹੁੱਨਾ ਇਂ ?

ਤੇ ਏਥੇ ਕਿਵੇਂ ਆਇਆ ਹੈਂ ?

ਤਾਂ ਸੰਗਤ ਨੇ ਨਿੰਮ੍ਰਤਾ ਸਹਿਤ ਹੱਥ ਜੋੜਕੇ ਬਿਨੈ ਕੀਤੇ:—

“ਮਹਾਰਾਜ ! ਆਪ ਸਰਬ ਘਟਾਂ ਕੇ ਜਾਨਣ ਹਾਰ ਓ; ਮੈਂ ਗਰੀਬ ਖੱਤ੍ਰੀ ਦਾ ਪੁੱਤ੍ਰ ਹਾਂ, ਤੇ ਫੇਰੀ ਲਾਕੇ ਸੌਦਾ-ਸਲਫ ਵੇਚਦਾ ਹਾਂ। ਇਹੋ ਮੇਰੀ ਰੋਜ਼ੀ ਦਾ ਵਸੀਲਾ ਹੈ। ਆਪ ਜੀ ਪਾਸੋਂ ਨਾਮ-ਵਾਨ ਮੰਗਣ ਆਇਆ ਹਾਂ; ਤਾਂ ਜੋ ਆਪ ਦੀ ਮਿਹਰ ਨਾਲ ਹਲਤ-ਪਲਤ ਦੇਵੇਂ ਸੌਰ ਜਾਣ !”

ਸਾਹਿਬਾਂ ਪ੍ਰਸੰਨ ਹੋ ਕੇ ਆਖਿਆਃ—

“ਭਲੀ ਗੱਲ, ਤੰਤੰ ਅਸਾਡਾ 'ਫੇਰੂ' (ਫੇਰੀ ਲਾਉਣ ਵਾਲਾ) ਸਿੱਖ ਹੈਂ ! ਕੋਵੇਂ ਵੇਲੇ 'ਗੁਰੂ ਕੇ ਲੰਗਰ' ਵਿੱਚ ਜਥਾ-ਸ਼ਕਤਿ ਸੇਵਾ ਕੀਤਾ ਕਰੁ ! ਵੇਹਲੇ ਵੇਲੇ ਫੇਰੀ ਲਾ ਕੇ, ਰੋਜ਼ੀ ਭੀ ਕਮਾਇਆ ਕੰਠੁ। ਗੁਰੂ ਬਾਬਾ ਮਿਹਰ ਕਰੇਗਾ ਤੇ ਕਾਰਜ ਰਾਸ ਹੋਣਗੇ !”

ਉਸੇ ਦਿਨ ਤੋਂ ਸੰਗਤ ਦਾ ਨਾਮ 'ਭਾਈ ਫੇਰੂ' ਹੀ ਪੱਕ ਗਿਆ। ਭਾਈ ਜੀ ਨੇ ਸਤਿਗੁਰਾਂ ਦੇ ਹੁਕਮ ਪੁਰ ਸੋਲਾਂ ਆਨੇ ਅਮਲ ਕੀਤਾ।

*'ਪੰਥ ਪ੍ਰਕਾਸ਼' ਦੇ ਲੇਖ ਮੁਜ਼ਬ, ਦੂਜੀ।

ਸੇਵਾ-ਸਿਮਰਨ ਕਰਕੇ ਸਤਿਗੁਰਾਂ ਦੀ ਕਿਰਪਾ ਦਾ ਪਾੜ੍ਹ ਬਣਿਆ ।

ਭਾਈ ਸਾਹਿਬ ਦੀ ਘਾਲ ਸਫਲ ਹੋਣ ਦੇ ਸਮਾਚਾਰ,
'ਗੁਰ ਪ੍ਰਤਾਪ ਸੂਰਜ' ਵਿੱਚ ਐਉਂ ਲਿਖੇ ਹਨ:-

ਬੈਰਾੜ ਵੰਸੀ ਭਾਈ ਭਗਤੂ ਜੀ ਕਰਣੀ-ਕਰਤੂਤ ਵਾਲੇ ਗੁਰਮੁਖ
ਸਿੱਖ ਸਨ; ਤੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਹਜ਼ੂਰਿ ਰਹਿਕੇ ਵਾਹੀ
ਦੀ ਕਾਰ ਕਰਾਉਂਦੇ ਸਨ। ਇਕੇਰਾਂ ਉਨ੍ਹਾਂ ਨੇ ਹਾਡੀ ਦੀ ਵਾਢੀ ਪਾਈ
ਹੋਈ ਸੀ। ਭਾਈ ਭਗਤੂ ਜੀ ਵਢਾਵਿਆਂ ਵਾਸਤੇ ਦੁਪਹਿਰ ਦੇ ਪ੍ਰਸ਼ਾਦੇ
ਗੁਰੂ ਕੇ ਲੰਗਰੋਂ ਲੈ ਕੇ ਪੈਲ੍ਹੀ ਵਿੱਚ ਰਾਏ। ਕਾਮਿਆਂ ਨੇ ਲੰਗਰ ਦੇ
ਸਾਧਾਰਨ ਪ੍ਰਸ਼ਾਦੇ ਵੇਖ ਕੇ ਬੇਨਤੀ ਕੀਤੀ:-

"ਭਾਈ ਸਾਹਿਬ ! ਕਰਹੁ ਬਿਚਾਰਾ !

'ਧੂਤ ਅਧਿਕ ਬਿਨੁ ਆਨਿ ਅਹਾਰਾ !

ਸਰਗਰੇ ਬਾਸਰਚ ਕਾਰ ਕਮਾਵੋ;

ਬਿਨੁ ਖਾਏ ਅੰਧੇ ਹੁਇ ਜਾਵੈ !” ੨੭

ਘੱਟੋ ਘੱਟ ਜੀ-ਪ੍ਰਤੀ ਪਾਈਆ ੨ ਧਿਉ ਹੋਵੇ; ਤਾਂ ਕੰਮ
ਕਰਦਿਆਂ ਬੰਦਿਆਂ ਨੂੰ ਮਸਾਂ ਤਾਕਤ ਦੇ ਸਕਦਾ ਇ! ਤਰਾ
ਤਰ ਧਿਉ ਬਿਨਾਂ-ਭਾਈ ਜੀ!—ਭਲਾ ਇਹ ਪ੍ਰਸ਼ਾਦੇ ਕਿਵੇਂ
ਛਕੇ ਜਾਣਗੇ!

ਭਾਈ ਸਾਹਿਬ, ਕਾਮਿਆਂ ਦੀ ਮੁਨਾਸਿਬ ਮੰਗ ਸੁਣ ਕੇ ਸੋਚੀ
ਪੈ ਗਏ; ਤੇ ਉਦਾਲੇ-ਪਦਾਲੇ ਵੇਖਣ ਭਹਿ ਪਏ। ਅਚਾਨਕ ਭਾਈ
ਸੰਗਤ (ਫੇਰੂ) ਬੀ ਸੋਦਾ-ਪੱਤਾ ਵੇਚਣ ਲਈ ਅੱਜ ਉਸੇ ਪਾਸੇ ਨਿਕਲ
ਪਿਆ ਸੀ। ਲਾਗਲੀ ਡੰਡੀ ਲੰਘਿਆ ਜਾਂਦਾ, ਭਾਈ ਭਗਤੂ ਨੇ ਵੇਖ
ਲਿਆ। ਸੁੱਕੇ ਸੋਚਿਆਂ ਦੀ ਡੱਗੀ ਮਾਰੀ ਹੋਈ; ਤੇ ਧਿਉ ਦਾ ਕੁੱਪਾ
ਹੱਥ 'ਚਿ ਲਟਕਾਇਆ ਹੋਇਆ; ਤੁਰਿਆ ਜਾਂਦਾ ਸੀ। ਭਾਈ ਜੀ ਨੇ
ਵਾਜ ਮਾਰ ਕੇ ਸੱਦ ਲਿਆ। ਅਰੂ ਸਾਰੇ ਕਾਮਿਆਂ ਨੂੰ ਇਕ ੨ ਪਲ੍ਹਾ
(ਪਾਉ ਭਰ) ਧਿਉ ਦਾ ਉਸ ਪਾਸੋਂ ਦਿਵਾ ਦਿੱਤਾ। ਧਿਉ ਦਾ ਦਾਮ
ਅਗਲੇ ਦਿਨ ਲੈਣ-ਦੇਣ ਦੀ ਗੱਲ ਕਰਕੇ, ਭਾਈ ਫੇਰੂ ਅਪਣੇ ਰਾਹ

'ਬਹੁਤੇ ਧਿਉ ਬਿਨਾਂ ਤੁਸੀਂ ਪ੍ਰਸ਼ਾਦੇ ਲੈ ਆਏ ਓ !

'ਭੇਜਨ, ਪ੍ਰਸ਼ਾਦ-ਪਾਣੀ। ਬਸਾਰਾ ਦਿਨ।

੨੫੪.

ਪਿਆ। ਛੇਰੀ ਲਾਕੇ ਅਪਣੇ ਟਿਕਾਣੇ ਮੁੜਿਆ, ਘਿਉ ਵਾਲਾ ਖਾਲੀ
ਕੁੱਪਾ ਕੀਲੇ ਨਾਲ ਟੰਗ ਕੇ; ਤੇ ਬਾਕੀ ਸੌਦਾ ਸਾਂਭ ਕੇ; ਗੁਰੂ ਕੇ ਲੰਗਰ
ਵਿਚ ਸੇਵਾ ਕਰਨ ਚਲਾ ਗਿਆ। ਵੇਹਲਿਆਂ ਹੋ ਕੇ ਰਾਤੀ ਸੌਂ ਹਿਹਾ।
ਅਗਲੇ ਦਿਨ ਜਦੋਂ ਛੇਰੀ ਤੇ ਜਾਣ ਲਈ ਕੁੱਪੇ ਨੂੰ ਹੱਥ ਪਾਇਆ; ਤਾਂ
ਉਹ ਉਸੇ ਤਰਾਂ ਘਿਉ ਨਾਲ ਭਰਿਆ ਹੋਇਆ ਸੀ, ਜਿਸ ਤਰਾਂ ਕੱਲ੍ਹ
ਭਾਈ ਭਗਤੁ ਜੀ ਨੂੰ ਸੌਦਾ ਦੇਣ ਤੋਂ ਪਹਿਲਾਂ ਹੈਸੀ। ਬੜਾ
ਹੈਰਾਨ ਹੋਇਆ—

ਰਹਯੋ ਬਿਚਾਰਤ ਕੇਤਕ ਸਮੇ !
ਲਖਯੋ ਪ੍ਰਤਾਪ ਕਰਤਿ ਭ੍ਰਾਨਮੇ !
ਭਗਤੁ ਨਿਕਟ ਗਯੋ ਤਤਕਾਲਾ ।
ਗਹੇ ਚਰਨ, ਕਹਿ ਬਿਨੈ ਬਿਸਾਲਾ ॥ ੪੦
“ਮੈਂ ਰਾਵਰੈ ਕੀ ਸਰਣਿ ਪਹੂੰਚਾ!
ਤੁਮ ਗਹੀਰੈ ਆਸੈ, ਮਤਿ ਉੜਾ!
ਅਨੁਰਾਗਯੋ ਮੈਂ ਤਜਾਗਯੋ ਨਾਹੀਂ !”
ਕਰਹੁ ਸਿੱਖ, ਰਾਖਹੁ ਨਿਜ ਪਾਹੀਂ !!” ੪੧
ਸੁਨ ਕਰਿ ਭਗਤੁ ਬਾਕ ਉਚਾਰਾ !
“ਸ੍ਰੀ ਸਤਿਗੁਰੁ ਹੈ ਪੁਰਖੁ ਉਦਾਰਾ !
ਮਹਾਰਾਜ ਰਾਮਨ ਕੇ ਰਾਜਾ;
ਰਾਜਤੁ^੪ ਤੀਨ ਲੋਕ ਸਿਰਤਾਜਾ ! ੪੨
ਤਿਨ ਕੇ ਹਮ ਸਮਾਨ ਪਰਧਾਨ;
ਸਮ ਸੈਨਪ ਕੇ ਸੁਭਟ ਮਹਾਨ !
ਸਤਿਗੁਰ ਅਛੜ^੫ ਨ ਉਚਿਤ ਹਮਾਰੇ;
ਸਿੱਖ ਬਨਾਇ ਤੁਹਿ ਕਰਹਿ ਉਧਾਰੇ ! ੪੩

^੧ਭਾਈ ਸਾਹਿਬ ਦਾ ਪ੍ਰਤਾਪ ਜਾਣਕੇ, ਨਮਸਕਾਰ ਕੀਤੀ ਸੂ!
^੨ਮਹਾਰਾਜ (ਹੇ ਭਗਤੁ ਜੀ! ਤੁਹਾਡੀ)। ^੩ਤੂੰਘਾ, ਗੁੜੁ।

^੪ਮੈਨੂੰ ਪ੍ਰੇਮ ਹੋ ਆਇਆ ਹੈ; ਹੁਣ ਮੈਨੂੰ ਛੱਡ ਨਾ ਵਿਚ !

^੫ਸਜ ਰਹੇ ਹਨ। ^੬ਅਸੀਂ ਤਾਂ ਸਤਿਗੁਰਾਂ ਦੇ ਵਜੀਰ ਸਮਾਨ,
ਜਾ ਇੱਕ ਵੱਡੇ ਸੈਨਾਪਤੀ ਦੇ ਸੂਰਮੇ ਵਾਂਗੁ ਹਾਂ। ^੭ਮੈਜੂਦ ਹੁੰਦਿਆਂ।

ਇ. ਪ. ੨੫੬.

੨੫੫.

ਜਾਹੁ ਸ਼ਰਨਿ ਅਬਿ ਸ੍ਰੀ ਹਰਿ ਰਾਇ !
 ਕਰਹਿੰ ਮੋਖ ਨਿਜ ਦਾਸ ਬਨਾਇ !!”
 ਸੁਨਿ ਕਰੁ ਜੇਰਤਿ ਬਾਕ ਬਖਾਨਾ:-
 “ਮੈਂ ਅਬਿ ਰਾਵਰ^੧ ਹੀ ਕੇ ਜਾਨਾ ! ੪੪
 ਸਤਿਗੁਰ ਨਿਕਟਿ ਚਲਹੁ ਲੇ ਸਾਥਿ !
 ਧਰੋਂ ਚਰਨ ਕਮਲਨ ਪਰ ਮਾਥਿ !
 ਕਹਿ ਕਰਿ ਤਿਨ ਕੇ ਸਿੱਖ ਬਨਾਵਹੁ !
 ਜਨਮ ਮਰਨ ਕੇ ਕਸ਼ਟ ਮਿਟਾਵਹੁ !!” ੪੫

ਇਹ ਜੋਦੜੀ ਸੁਣ ਕੇ ਭਾਈ ਭਗਤੂ ਜੀ ਗੀਝ ਪਏ; ਤੇ ਫੇਰੂ
 ਜੀ ਨੂੰ ਨਾਲ ਲੈ ਕੇ ਸਤਿਗੁਰਾਂ ਦੀ ਸੇਵਾ ਵਿਚ ਹਾਜ਼ਰ ਹੋਏ। ਸੀਸ
 ਨਿਵਾ ਕੇ, ਜਾਂ ਬੈਠੋ; ਤਾਂ ਸਾਹਿਬਾਂ ਹੱਸ ਕੇ ਫਰਮਾਇਆ:-

“ਆਵਹੁ ਭਾਈ ! ਪਰ ਉਪਕਾਰੀ !
 ਆਨਜੋ ਕੈਨ ਆਪਨੋ ਸੰਗਿ ?
 ਕਜੋਂ ਨ ਅਜਾਇਬ ਰੰਗਜੋ ਰੰਗਿ ?” ੪੬

ਭਗਤੂ ਜੀ ਹੱਥ ਜੋੜ ਕੇ ਬੋਲੇ:-

“ਜਿੱਥੇ ਪੁੱਨਿਆਂ ਦਾ ਚੰਦ ਅਪਣੇ ਪੂਰੇ ਜਲਾਲ ਨਾਲ
 ਵਿਰਾਜ ਰਿਹਾ ਹੋਵੇ; ਓਥੇ ਕਿਸੇ ਤਾਰੇ ਦੀ ਕੀ ਮਜਾਲ ਇਚਮਕੇ !
 ਇਹੋ ਵਿਚਾਰ ਕੇ ਆਪ ਦੇ ਚਰਨਾਂ ਵਿਚ ਹਾਜ਼ਰ ਹੋਏ ਹਾਂ ! ਹੁਣ
 ਆਪ ਇਸ ਅਭਿਲਾਖੀ ਸੇਵਕ ਨੂੰ ਚਰਨਾਂ ਮ੍ਰਿਤ ਬਖਸ਼ ਕੇ ਸਿੱਖ
 ਬਣਾਓ; ਤੇ ਗੁਰਦੀਖਜਾ-ਸੀਖਜਾ ਦਿਓ ! ਮਹਾਰਾਜ ਦੀ ਆਗਿਆ
 ਨਾਲ ਸੇਵਾ ਤਾਂ ਇਹ ਚਿਰੋਕਣਾ ਕਰ ਰਿਹਾ ਹੈ; ਪਰ ਹੁਣ ਸ਼ਰਧਾ
 ਧਾਰਕੇ ਹਾਜ਼ਰ ਹੋਇਆ ਹੈ। ਕਿਰਪਾ ਕਰਕੇ ਇਸ ਨੂੰ ਨਿਹਾਲ
 ਕਰੋ !!” ਦੋਹਾਂ ਪ੍ਰੇਮੀਆਂ ਦੀ ਯਥਾਰਥ ਅਰਦਾਸ ਪ੍ਰਵਾਨ ਕਰਕੇ-
 ਤਥਿ ਸਤਿਗੁਰ ਅਨਵਾਇ ਸੁ ਜਲ ਕੇ;
 ਕਰੋ ਪਖਾਰਨਿ ਚਰਨ ਕਮਲ ਕੋ।
 ਕ੍ਰਿਪਾ ਸਹਿਤ ਹੁਇ ਪਾਹੁਲ ਦੀਨਿ !..... ੫੦

ਫਿਰ ਫਰਮਾਇਆ:-

‘ਮਹਾਰਾਜ (ਹੇ ਭਗਤੂ ਜੀ !)।

ਇ. ਪ. ੨੫੭.

੨੫੬.

“ਵੇਰਾ ਕਰਤਿ ਮਿਲਯੋ ਹਰਿ ਜਨ ਕੋ;
 ਪਰਯੋ ਸ਼ਰਨਿ ਕਰਿ ਸੂਧਾ ਮਨ ਕੋ।
 ਅਥਿ ਸਭਿ ਤਜ ਕਰਿ ਦੇਗ ਚਲਾਵਹੁ !
 ਸਤਿਨਾਮ ਸਿਮਰਹੁ ਗੁਨ ਰਾਵਹੁ ॥੫੩
 ਤੇ ਪਰ ਭਗਤੁ ਕੋ ਉਪਕਾਰ;
 ਇਨ ਕੇ ਖਗ ਪਰ ਸਿਰ ਕੋ ਧਾਰਿ !
 ਜੇ ਚੇਲੇ ਤੁਵ ਬਨਹਿੰ ਵਿਸ਼ੇਸ਼;
 ਸੋ ਮਾਨਹਿੰ ਇਸਿ ਬੰਸ ਹਮੇਸ਼ !!”੫੪

ਭਾਈ ਛੇਤੂ ਸਤਿਗੁਰਾਂ ਦੇ ਚਰਨ ਕਮਲਾਂ ਪੁਰ ਸਿਰ ਰੱਖ ਕੇ
 ਨਿਹਾਲ ਹੋਇਆ; ਅਤੁ ਸਤਿਗੁਰਾਂ ਦੀ ਆਇਆ ਮੰਨ ਕੇ, ਭਾਈ
 ਭਗਤੁ ਜੀ ਨੂੰ ਭੀ ਚਰਨ-ਬੰਦਨਾਂ ਕੀਤੀ।*

ਉੜਕ ਭਾਈ ਸਾਹਿਬ ਨੇ, ਸਤਿਗੁਰਾਂ ਦੀ ਮਰਜ਼ੀ ਮੁਝਾਇਕ-

ਕਾਰ ਦੇਗ ਕੀ ਲਈ ਸੰਭਾਲ।
 ਕਰਿਬੇ ਲਗਯੋ ਅਹਾਰ ਬਿਸਾਲ।
 ਅਧਿਕ ਭਾਉ ਤੇ ਸਭ ਕੋ ਦੇਤਿ;
 ਤ੍ਰਿਪਤਾਵੈ, ਬਹੁ ਖੁਸ਼ੀਜਨਿ ਲੇਤਿ ॥੫੫
 ਅਥਿ ਲਗਿ ਜਹਿੰ ਸਮਾਧਿ ਤਿਸ ਕੇਰੀ;
 ਚਲੈ ਦੇਗ ਦਿਲ ਰੈਨਿ ਬਡੇਰੀ।
 ਚੇਲੇ ਅਨਗਿਨ ਤਿਸ ਕੇ ਵਏ;
 ਅਨਿਕ ਥਾਨ ਮਹਿ ਫੈਲਤ ਭਏ ॥੫੬
 ਦਸਮੇ ਪਾਤਿਸ਼ਾਹੁ ਲਗਿ ਜੀਵਾ।
 ਧਨੀ ਬਿਸਾਲ ਦੇਗ ਕੇ ਥੀਵਾ।.....੫੮

(ਰਾਸ਼ਟਰੀ ਅੰਸ਼ੂ ਦੱਠਵਾਂ)

*‘ਮਹਿਮਾ ਪ੍ਰਕਾਸ਼’ ਦੇ ਬਿਆਨ ਅਨੁਸਾਰ, ਭਾਈ ਭਗਤੁ ਨੂੰ,
 ਭਾਈ ਛੇਤੂ ਦੇ ਮਿਲਾਪ ਨਾਲ ਗੁਰਭਗਤੀ ਪ੍ਰਾਪਤਿ ਹੋਈ ਸੀ।

“ਲਖੀ ਜੰਗਲ ਦੇਸ ਮੇ; ਭਾਈ ਭਗਤੇ ਸਿੱਖ।
 ਭਾਈ ਛੇਰੇ ਕੇ ਮਿਲਾਪ ਸੇ; ਭਈ ਗੁਰ-ਭਗਤਿ ਭਵਿੱਖਾਨ”

(ਸਾਖੀ ੧੭੫)।

ਇ. ਪ. ੨੫੯.

੨੫੭.

ਲੇਕਿਨ 'ਮਹਿਮਾ ਪ੍ਰਕਾਸ਼' ਵਿੱਚ ਲਿਖਿਆ ਇਹ:-ਜਦੋਂ ਭਾਈ ਫੇਰੂ
ਇਕੇਰਾਂ 'ਵੈਸਾਬੀ-ਦਰਸ਼ਨ' ਪੁਰ, ਅਪਣੇ ਕੁਝ ਹੋਰ ਸਾਬੀਆਂ ਸਮੇਤ
ਕੀਰਤ ਪੁਰਿਆਂ ਆਇਆ; ਤਾਂ ਸਤਿਗੁਰਾਂ ਦੇ ਚਰਨ-ਪਰਸਦਾ ਹੀ,
ਸਾਹਿਬਾਂ ਦੀ ਰੜਾ ਸਮੱਝ ਕੇ, ਸਾਬੀਆਂ ਸਣੇ ਸਿੱਧਾ ਗੁਰੂ ਕੇ ਲੰਗਰ
ਦੀ ਸੇਵਾ ਕਰਨਿ ਜਾ ਜੁਟਿਆ। ਕੁਝ ਦਿਨ ਬੱਦ-

ਸਹਜਿ ਭਾਇ ਗੁਰਦਿਆਲਿ ਚਿਤਾਰਾ :

"ਭਾਈ ਫੇਰੂ ਕਹਾਂ ਸਿਧਾਰਾ ?"

ਪ੍ਰੇਮ-ਬ੍ਰਿਛ ਫਲੂ ਲਾਗਨ ਲਾਗੇ ।

ਭਏ ਸਤਿਗੁਰ ਦਿਆਲ ਫੇਰੂ ਵਡਭਾਗੇ ॥ ੭

ਤਬਿ ਸਿੱਖ ਬੁਲਾਇ 'ਫੇਰੂ' ਕੇ ਲਿਆਏ ।

ਆਇ ਗੁਰ ਚਰਨਨਿ ਮਸਤਕ ਨਿਆਏ ।

ਦੇਖਿ ਪ੍ਰੇਮ ਫੇਰੂ ਕਾ ਦਿਆਲਿ,

ਕਰਿ ਖੁਸ਼ੀ ਤਿਸ ਕੀਆ ਨਿਹਾਲੁ ॥ ੮

ਬਚਨ-ਬਿਲਾਸ ਦਿਆਲਿ ਮੁਖਿ ਕਹੇ :

"ਤੂੰ ਪ੍ਰੇਮੀ ਸੇਵਕ ਮੇਰਾ ਅਹੋ !

ਨਿਜ-ਘਰਿ ਜਾਇ ਲੰਗਰ-ਮਮ ਕਰੋ !

ਸਿੱਖ ਅਤਿੱਥਿ ਸੇਵਾ ਮਨ ਧਰੋ !!” ੯

ਗੁਰ ਲੰਗਰ ਬਖਸ਼ ਫੇਰੂ ਕੇ ਕੀਨਾ ।

ਪਰਾ ਚਰਨਿ ਮਨ ਹੋਇ ਅਧੀਨਾ ।

ਲੇ ਆਗਿਆ ਗੁਰਿ ਘਰ ਕੇ ਆਇਆ ।

ਲੰਗਰ-ਅਸਥਾਨ ਤਹਿੰ ਤੁਰਤ ਬਨਾਇਆ ॥ ੧੦

ਦੋਹਰਾ

ਸਤਿਗੁਰ-ਬਚਨ ਲੰਗਰ ਭਇਆ, ਜੋ ਆਵੈ ਜੋ ਖਾਇ ।

ਸਮਤਾ ਭਾਇ ਮਨ ਪ੍ਰੇਮ ਜੁਤਿ, 'ਫੇਰੂ' ਸੇਵ ਕਮਾਇ ॥ ੧੧

ਦੇਪਈ

ਦਿਵਸ ਏਕ, ਸਿੱਖ ਇਕੁ ਆਇਆ;

ਅਤਿ ਛੁਧਾਵੰਤ; ਤਿਨ ਬਚਨੁ ਸੁਨਾਇਆ ।

ਇ. ੫. ੨੫੮.

੨੫੮.

ਭਇਆ ਸਮਾ ਵਰਤਾਰਾ ਭਇਆ ।
 ਸੁਨਿ 'ਭਾਈ' ਫੇਰੇ ਲੰਗਰ ਮੇ ਗਇਆ ॥੧੨
 ਇਕ ਮਿਸੀ ਰੋਟੀ ਆਨਿ ਤਿਸੁ ਦਈ ।
 ਸਭ ਵਰਤ ਗਇਆਂ ਪੀਛੇ ਥੀ ਰਹੀ ।
 ਲੇ ਗੁਰ ਕੇ ਸਿੱਖ ਪਰਸਾਦੀ ਖਾਇਆ ।
 ਫੇਰੇ ਕੇ ਇਉਂ ਬਚਨ ਸੁਨਾਇਆ ॥੧੩:-
 "ਹੇ 'ਫੇਰੇ' ! ਲੰਗਰ ਕਾਣਾ ਕੀਆ ।
 ਖਾਇ ਪ੍ਰਸਾਦ ਮੇ ਤ੍ਰਿਪਤ ਨ ਥੀਆ ।
 ਅਉਰਨ ਕੇ ਤੁਮ ਕੈਸੇ ਦੀਨੇ ।
 ਹਮ ਦਈ ਏਕ, ਨਿਰਧਨ ਸਿਖ ਚੀਨੇ !!” ੧੪
 ਸੁਨਤ ਬਚਨ 'ਫੇਰੇ' ਕੰਪਾਨਾ ।
 ਸਤਿਗੁਰ ਕਾ ਭੈ ਮਨ ਮੇ ਠਾਨਾ ।
 ਕਰੁਜੋੜਿ ਸਿਖ ਅੱਗੇ ਠਾਢਾ ਭਇਆ ।
 ਹੇ ਨਿਮ੍ਰਭੁਤ ਬਹੁ ਬਿਨਤੀ ਕਿਆ ॥੧੫

ਦੇਹਰਾ

ਤੁਮ ਬਖਸ਼ਿੰਦ ਗੁਰਸਿੱਖ ਹੋ, ਇਹ ਬਚਨ ਫੇਰੇ ਹੁਇ ਦਿਆਲ !
 ਮਮ ਏਕ ਆਂਖ ਕਾਣੀ ਕਰੋ; 'ਗੁਰ-ਲੰਗਰ' ਰਥੇ ਬਹਾਲ !! ੧੬

ਚੋਪਣੀ

ਸੁਨਿ ਬਿਨਤੀ ਗੁਰ ਕਾ ਸਿੱਖ ਹਸਾ ।
 ਗੁਰੁ-ਭਗਤਿ ਮਾਹਿ 'ਫੇਰੇ' ਕੇ ਕਸਾ ।
 ਸਾਬੂਤ ਦੇਖਿ ਪੁਨਿ ਬਚਨ ਬਖਾਨਾ:
 “ਲੰਗਰ ਬਚਾ, ਫੁਟਾ ਦ੍ਰਿਗ-ਆਨਾ !!” ੧੭
 ਯੰਹੀ ਬਾਤ ਸਤਿਗੁਰੁ ਜੀ ਸੁਨੀ ।
 ਭਈ ਖੁਸੀ ਸੇਵਾ ਸੁਭ ਗੁਣੀ ।
 ਪੁਨਿ 'ਫੇਰੇ' ਗੁਰ-ਦਰਸ਼ਨ ਆਇਆ ।
 ਭਈ ਖੁਸ਼ੀ ਜਬ ਦਰਸ਼ਨ ਪਾਇਆ ॥੧੮
 ਦੇਖਿ ਆਂਖ ਗੁਰ ਬਾਤ ਪੁਛਾਈ ।
 ਸਭ ਕੁਝਾ ਸਿੱਖ ਕੀ ਆਖਿ ਸੁਨਾਈ ।

ਇ. ਪ. ੨੬੦,

ਸਨਿ ਗੁਰਦਿਆਲ ਖੁਸ਼ੀ ਬਹੁ ਕੀਨੀ:-
 “ਮਮ ਲੰਗਰ ਹੇਤੁ ਅਂਖ ਤੈਂ ਦੀਨੀ !!” ੧੯
 ਸਤਿ ਸੰਗਤਿ ਮੋਂ ਸੋਭਾ ਭਈ:-
 ਗੁਰ-ਸੇਵਾ ਹੇਤੁ ਅਂਖ ਤਿਨ ਦਈ !
 ਜੋ ਕੋਈ ਬਰਨ ਟੁਟ੍ਹੇ ਦਿੜ੍ਹੇ ਕਰੇ ।
 ਬਿਨੁ ਪ੍ਰਿਆਸ ਭਵ-ਸਾਗਰ ਤਰੇ ॥੨੦

ਦੋਹਰਾ

‘ਭਾਈ ਛੇਰੇ’ ਕੀ ਟਹਲ ਪਰ, ਸਤਿਗੁਰ ਭਏ ਦਿਆਲ ।
 ਜੋ ਗੁਰ ਨਮਿਤ ਸੇਵਾ ਕਰੇ, ਸਤਿਗੁਰ ਕਰੇ ਨਿਹਾਲ ॥੨੧
 (ਸਾਖੀ ੧੬੧)

ਓੜਕਿ ਸਤਿਗੁਰਾਂ ਉਸ ਦੀ ਬਿਤੀ ਜਾਚ ਕੇ; ਤੇ ਸੇਵਾ ਪੁਰ
 ਰੀਝਕੇ ਗੁਰਬਾਣੀ ਦੀ ਪੋਥੀ, ਮਾਲਾ ਤੇ ਮਜ਼ੀਠੀ ਚੌਲਾ ਬਖਸ਼ਿਆ ।
 ਅਗਾਹਾਂ ਅਧਿਕਾਰੀਆਂ ਨੂੰ ਚਰਨਾਮ੍ਰਿਤ ਦੇ ਕੇ, ਨਾਮ-ਦਾਨ ਦੇ ਗੱਡੇ
 ਵਰਤਾਉਣ ਦੇ ਅਧਿਕਾਰ ਪ੍ਰਦਾਨ ਕੀਤੇ । ਹੋਰ ਹਰ ਤਰਾਂ ਦੀ ਜ਼ਿੰਮੇਵਾਰੀ
 ਨਿਬਾਹੁਣ ਵਾਸਤੇ ਹਦਾਯਤ ਕੀਤੀ । ਜਦੋਂ ਭਾਂਡਾ ਪੂਰਾ ਹੋਇਆ
 ਵੇਖਿਆ; ਤਾਂ ਨੱਕੇ ਤੇ ਲੰਮੇ ਦੇਸਾਂ ਦਾ ਮਸੰਦ ਨੀਯਤ ਕਰਕੇ, ਘਰਿ
 ਜਾਣ ਦੀ ਆਗਿਆ ਦਿੱਤੀ; ਅਰੁ ਸਦਾ ਅੰਨ ਤੇ ਨਾਮ ਦਾ ਲੰਗਰ
 ਚੱਲਣ ਦਾ ਵਰੁ ਬਖਸ਼ਿਆ ॥

ਭਾਈ ਸਾਹਿਬ ਨੇ ਸਤਿਗੁਰਾਂ ਪਾਸੋਂ ਵਿਦੋਂ ਹੋ ਕੇ, ਮੀਏਂ ਕੇ ਮੌਜੂ
 (ਹੁਣ ਤਸੀਲ ਚੂਣੀਆ, ਜ਼ਿਲਾ ਲਾਹੌਰ) ਦੀ ਜੂਹੇ, ਇਕ ਫੌਜ ਵਿੱਚ
 ਆਸਣ ਆ ਜਮਾਏ; ਨਾਮ-ਦਾਨ ਤੇ ਖਾਨ-ਪਾਨ ਦੇ ਲੰਗਰ ਆਣਿ
 ਲਾਏ । ਇਸ ਅਸਥਾਨ ਦਾ ਨਾਮ ਹੀ ‘ਭਾਈ ਛੇਰੂ’ ਮਸ਼ਹੂਰ ਹੋ ਗਿਆ ।
 ਇਸ ਬਖਸ਼ ਦਾ ਇਹੋ ਕੇਂਦਰੀ ਅਸਥਾਨ ਹੈ; ਜੋ ਰੇ. ਸਟੇਸ਼ਨ
 ਛਾਂਗਾ ਮਾਂਗਾ ਤੋਂ ਦੋ ਮੀਲ ਤੇ ਕੋਟ ਰਾਧਾ ਕਿਸ਼ਨ ਤੋਂ ਦਸ ਮੀਲ
 (ਲਾਹੌਰ ਵੱਲੋਂ ਜਾਈਏ ਤਾਂ) ਸੱਜੇ ਹੱਥ ਹੈ* ।

ਥੋੜੇ ਸਮੇਂ ਅੰਦਰਿ ਹੀ ਭਾਈ ਸਾਹਿਬ ਦੇ ਡੇਰੇ ਸਿੱਖ-ਸੰਗਤਿ

*(੧) ਗਿ.ਗਿਆਨ ਸਿੰਘ ਰਚਿਤ ‘ਪੰਥ ਪ੍ਰਕਾਸ਼’—ਨਿਵਾਸ ੧੨;

(੨) ਭਾਈ ਕਾਨੂ ਸਿੰਘ—‘ਮਹਾਨ ਕ੍ਰਿਸ਼ਨ’—ਪੰਨਾ ੨੪੬ ੧

੨੬੦

ਜੁੜਨ ਲੱਗ ਪਈ; ਤੇ ਅਭਿਲਾਖੀ ਪ੍ਰਾਣੀ ਚਰਨ-ਪਾਹੁਲ ਤੇ 'ਸਤਿਨਾਮ' (ਵਾਹਗੁਰੂ) ਮੰਤ੍ਰ ਲੈ ਕੇ ਗੁਰਸਿੱਖ ਸਜਣ ਡਹਿ ਪਏ। ਦਸਵੇਂ ਪਾਤਿਸ਼ਾਹ ਦੇ ਸਮੇਂ ਤੱਕ ਭਾਈ ਫੇਰੂ ਜੀ ਬੜੀ ਭਾਰੀ ਸੰਗਤਿ ਦੇ ਆਗੂ (ਗੁਰੂ=ਮੰਦ) ਬਣ ਗਏ। ਸੰਮਤ ਸਤਾਰਾਂ ਸੈ ਚੁਰੰਜਾਹ ਵਿੱਚ ਸ੍ਰੀ ਦਸਮੇਸ਼ ਜੀ ਨੇ ਦੁਖੀ ਸਿੱਖਾਂ ਦੀ ਪੁਕਾਰ ਸੁਣ ਕੇ, ਮੰਦਾਂ ਦੀ ਪਰਖ-ਸੋਧ ਕੀਤੀ; ਤਾਂ ਭਾਈ ਸੰਤੋਖ ਸਿੰਘ ਦੇ ਕਥਨ ਅਨੁਸਾਰ; ਇਕ ਦਿਨ ਭਾਈ ਆਲਮ ਸਿੰਘ ਨੇ ਸਤਿਗੁਰਾਂ ਦੇ ਨਿਕਟ ਬੈਠਿਆਂ, ਭਰੀ ਸਭਾ ਵਿੱਚ—

ਗੁਰੂ ਸੁਨਾਵਨਿ ਹੇਤੁ ਬਖਾਨਾਂ
 "ਨੂੰਕੇ ਬਿਖੇ ਮੰਦ ਮਹਿਨਾ !
 'ਫੇਰੂ' ਨਾਮ ਅਧਿਕ ਧਨੁ ਪਾਵੈ !
 ਤਿਸ ਹੀ ਦੇਸਿ ਰਹੇ ਹਰਖਾਵੈ !! ੧੪
 ਅਥਿ ਲੈ ਨਹਿਂ ਹਜ਼ੂਰ ਮਹਿ ਆਯੋ !
 ਹੋਇ ਦੀਨ ਨਹਿਂ ਨਿਜ ਬਖਸ਼ਾਯੋ !
 ਪਈ ਮੰਦਰਨਿ ਏਤਿਕ ਮਾਰਾ ।
 ਸੁਨਿ ਕਰਿ ਨਹੀਂ ਤ੍ਰਾਸ ਉਰਿ ਧਾਰਾ^੧ !! ੧੫
 ਤਬਿ ਸਤਿਗੁਰ ਸਿੱਖ ਪੰਚ ਪਠਾਏ:—
 "ਬਿਨਾ ਬਿਲਮ^੨ ਤਿਸ ਰਾਹੀਅਹਿ ਜਾਏ !
 ਕਰਿ ਬੰਧਨ ਕੈ ਦੇਨਹੁੰ ਹਾਬ;
 ਪਕਰਹੁ ਸ਼ਮਸ^੩ ਓਜ ਕੇ ਸਾਬ !^੪ ੧੬
 ਬੈਠਯੋ, ਉਠਯੋ, ਹੋਇ ਜਿਸ ਬੇਸ;
 ਹਮ ਛਿਗ ਆਨਹੁ ਜਲਦਿ ਵਿਸੋਸ਼^੫ !!
 ਲਿਖਯੋ ਹੁਕਮਨਾਮਾ ਬਿਧਿ ਸੋਈ ।
 ਲੈਕਡਿ ਚਲੋ ਉਤਾਇਲੋ^੬ ਹੋਈ ॥ ੧੭

^੧ਦਿਲ 'ਚਿ ਉਸ ਨੇ ਭਰ ਨਹੀਂ ਮੰਨਿਆ। ^੨ਫਿੱਲ, ਦੇਰਿ।
^੩ਦਾੜ੍ਹਾ। ^੪ਦੇਹਾਂ ਹੱਥਾਂ ਨੂੰ ਬੰਨ੍ਹ ਮਾਰ ਕੇ ਨਰੜ ਲਓ;
 ਤੇ ਦਾੜ੍ਹੀਓਂ ਘੁੱਟ ਕੇ ਫੜ ਲਓ;
^੫ਬੈਠਾ, ਖਲੋਤਾ, ਜਿਸ ਹਾਲ ਭੀ ਹੋਵੇ; ਬਹੁਤ ਛੇਤੀ ਸਾਡੇ ਪਾਸ
 ਲੈ ਆਓ! ^੬ਫੁਲ੍ਹੀ ਨਾਲ, ਤ੍ਰਿਖੇ।

ਇ. ਪ. ੨੬੨.

੨੬੧.

ਪਹੁੰਤੇ ਜਾਇ ਹੁੰਤੇ ਜਹਿੰ ਡੇਰਾ ।
ਛੇਰੂ ਸਾਧ ਮਸੰਦ ਬਡੇਰਾ ।
ਕਰਿ ਤੁੰਬੀ ਲੇਕਰ ਤਿਸ ਕਾਲਾ,
ਜਾਤ ਹੁੰਤੇ ਉਦਿਜਾਨ ਬਿਸਾਲਾ ॥੧੯

ਮਾਰਗ ਬਿਖੇ ਸਿੱਖ ਮਿਲਿ ਪਰੇ ।
ਦਯੋ ਹੁਕਮਨਾਮਾ ਕਰਿ ਖਰੇ ।
ਮਸਤਕ ਟੇਕ ਲਯੋ ਨਿਜ ਹਾਥਿ:-
“ਕਹਾ ਲਿਖਯੋ ਕਲਤੀਧਰ ਨਾਥਿ?” ੨੦

ਪਠਯੋ ਜਬੇ, ਸੋ ਹਿਤ ਕਰਿ ਮਾਨਯੋ ।
ਹਾਥ ਜੋਰਿ ਤਿਨ ਸੰਗਿ ਬਖਾਨਯੋ:
“ਜਿਮ ਸਤਿਗੁਰ ਕੀ ਆਇਸੁੰਦੇ ਹੋਈ;
ਸੋ ਬਿਧਿ ਕਰੀਐ ਸੰਸ ਨ ਕੋਈ !!” ੨੧

ਤਬਿ ਸਿੱਖਨਿ ਲਖਿ ਸਾਧੁ ਮਹਾਨਾ;
“ਸੁਨਹੁ ਕਾਨਿ ਜਿਮ ਹੁਕਮ ਬਖਾਨਾ !
ਬੰਧਨ ਕਰ ਕੈ ਹਾਥ ਤਿਹਾਰੇ;
ਸ਼ਮਸ ਹੋਇਗੀ ਹਾਥਿ ਹਮਾਰੇ ! ੨੨

ਆਨੰਦਪੁਰ ਲਗਿ ਲੇਕਰਿ ਚਲੈਂ !
ਚਹੈਂ ਸੁ ਕਰੈਂ ਗੁਰੂ ਜਬਿ ਮਿਲੈਂ !!”
ਸੁਨਿ ਗੁਰ-ਹੁਕਮ ਸਾਧੁ ਸੁਭ ਫੇਰੂ;
ਹਾਥ ਜੋਰਿ ਬੋਲਿਯੋ ਤਿਸ ਬੇਰੂ : ੨੩
ਮੈਂ ਨਿਤ ਗੁਰ-ਆਇਸੁੰਦੇ ਅਨੁਸਾਰੀ;
ਕਰਹੁ ਤਥਾ, ਪ੍ਰਭ ਜਥਾ ਉਚਾਰੀ !
ਮੈਂ ਨਹਿ ਕਿਤੇ ਪਲਾਇਨ ਹੋਵੈਂਦੇ !
ਬਨਿ ਕੈਦੀ ਬਰ ਦਰਸਨ ਜੋਵੈਂ ! ੨੪

੧—ਖਲ੍ਹਿਆਰ ਕੇ । ੨—ਆਗਿਆ; ਹੁਕਮ ।
੩—ਮੈਂ ਕਿਤੇ ਨੱਸਿ ਨਹੀਂ ਜਾਣਾ ।

ਇ. ਪ. ੨੬੩.

੨੬੨.

ਮੈਂ ਬਿਰਮਜੋਂ^੧ ਇਤ, ਗਾਯੇ ਨ ਪਾਸਿ ।
ਤਜਾਗਜੋ ਧਰਮ ਧਰਹਿ ਜੋ ਦਾਸ ।
ਖਤਾਵੰਤ ਮੁਹਿ ਜਾਨਿ ਸੰਭਾਰਜੋ^੨ ।
ਲਖ ਕਰਿ ਅਪਨੇ ਅਬਹਿ ਹਕਾਰਜੋ^੩ !!”੨੫
ਸੁਨਿ ਸਿੱਖਨਿ ਬਚ ਸਰਲ ਸੁਭਾਉ ।
ਸਾਧ-ਬੇਖ ਤਨ ਛਲ ਨਹਿ ਕਾਉ ।
ਕਹਿਨਿ ਲਗੇ : “ਇਮ ਕਰਹਿਂ ਨ ਕੈਸੇ !
ਗਮਨਹੁ ਸੰਗ ਹਮਾਰੇ ਐਸੇ !”੨੬

ਸਿੱਖਾਂ ਸੋਚਿਆ ! ਪੈਂਡਾ ਜਾਦੇ ਹੈ, ਰਾਹ ਵਿੱਚ ਸਾਧੂ ਆਉਖਾ
ਬਹੁਤ ਹੋਵੇਗਾ । ਜੇ ਉਸੇ ਤਰਾਂ ਕਰਨ ਵਾਸਤੇ ਹਠ ਕਰੇਗਾ; ਤਾਂ
ਅਨੰਦਪੁਰਿ ਲਾਗੇ ਜਾ ਕੇ ਬੰਨ੍ਹ ਕੇ ਫੜ ਲਵਾਂਗੇ ! ਜੇ ਕੋਈ ਕੁਟਲ-ਮਤਿ
ਵਾਲਾ ਕੂੜਾ ਮਸੰਦ ਹੁੰਦਾ; ਤਾਂ ਐਖਿਆਂ ਕਰਕੇ ਹੀ ਲੈ ਰਲਦੇ !

“ਸਾਧ-ਬੇਸ ਸਚਿਆਰ ਉਦਾਰਾ;
ਦੁਖ ਦੈਬੇ ਚਿਤ ਚਹਿ ਨ ਹਮਾਰਾ !!”੨੮

ਇਹ ਗੱਲ ਸੁਣਕੇ, ਭਾਈ ਸਾਹਿਬ ਡੇਰੇ ਬੀ ਨਹੀਂ ਗਏ;
ਬਾਹਰੋਂ ਹੀ ਉਨ੍ਹਾਂ ਸਿੱਖਾਂ ਨਾਲ, ਉਸੇ ਹਾਲਿ ਟੁਰ ਪਏ । ਅਰੁ
ਮਜ਼ਲਾਂ ਮਾਰਦੇ ਸ਼੍ਰੀ ਅਨੰਦਪੁਰਿ ਪਹੁੰਚ ਗਏ । ਸੱਜੇ ਖੱਬੇ ਦੇ ਸਿੱਖ ਹੋ
ਗਏ; ਦੋਹਾਂ ਅੱਧੀ ਅੱਧੀ ਦਾੜ੍ਹੀ ਫੜ ਲਈ । ਇਕ ਸਿੱਖ ਹੱਥੀਂ ਬੱਧਾ
ਰੋਸਾ ਫੜ ਕੇ, ਅਗਾੜੀ ਲੱਗ ਟੁਰਿਆ । ਅਰੁ ਦੇ ਪਿਛਲੇ ਬੰਨੇ ਰਾਖੇ
ਬਣੇ । ਇਉਂ ਅਪਰਾਧੀਆਂ ਵਾਂਗੂੰ ਬੱਧੇ-ਫੜੇ ਹੋਏ, ਹਜ਼ੂਰਿ ਪੇਸ਼ ਜਾ
ਕੀਤੇ । ਸਾਰੀ ਸਭਾ ਨੇ ਇਸ ਹਾਲੇ ਭਾਈ ਜੀ ਵੇਖੇ; ਤੇ ਸਤਿਗੁਰਾਂ
ਮੁਸ਼ਕਾਇ ਕੇ ਬਚਨ ਕੀਤਾ:-

“ਨਹਿ ‘ਮਸੰਦ’ ਸਮ ਇਹ ਚਿਤ-ਖੇਟਾ ।
ਲੰਗਰ ਕਰਤਿ ਗੁਰੂ ਰਖਿ ਓਟਾ !!”੩੧
ਸਿਰੇ ਪਾਉ ਛੁਟਵਾਇ, ਦਿਵਾਯੇ ।
ਮਨ ਪ੍ਰਸੰਨ ਹੈ ਬਾਕ ਅਲਾਯੇ:-

੧-ਪਰਚਿਆ ਰਿਹਾ, ਅਟਕਿਆ ਰਿਹਾ । ੨-ਚੇਤੇ ਕੀਤਾ ਹੈ ।
੩-ਅਪਣਾ ਜਾਣ ਕੇ ਹੁਣ ਸੱਦਿਆ ਹੈ ।

ਇ. ਪ. ੨੬੮.

“ਸ੍ਰੀ ਹਰਿਗਿ ਕਹੋ ਤਿਸ ਬੇਰਾ:-
 ‘ਮਮ ਖੀਸਾ ਖਰਚੇ ਕਰੁ’ ਤੇਰਾ !’* ੩੨
 ਅਥਿ ਤੇ ਖੀਸਾ ਭੀ ਹੁਇ ਤੋਹੀ !
 ਕਰਹੁ ਦੇਗ ਸਤਿ ਸੰਗਤਿ ਹੋਹੀ !!”†
 ਬਨਜੋ ਦੀਨ ‘ਛੇਰੁ’ ਪੁਨਿ ਕਹੈ :
 “ਖੀਸਾ; ਕਰੁ’ ਤੁਮਰੇ ਸਭਿ ਅਹੇ ! ੩੩
 ਜੇ ਮੇਰੇ ਅਵਗੁਨ ਕੁਛ ਪਾਵਹੁ !
 ਸੂਮੀ ਹੋਇ ਸਜਾਇ ਫਰਮਾਵਹੁ !
 ਇਸੀ ਗੀਤਿ ਅਘ ਓਘ ਮਿਟਾਇ;
 ਬਖਸ਼ਹੁ ਲੀਜੈ ਚਰਨ ਮਿਲਾਇ !! ੩੪
 ਹੇ ਪ੍ਰਭੁ ! ਖੋਟੇ ਖਰੇ ਤੁਮਾਰੇ !
 ਦਾਸ ਸਦਾ ਹੈ ਅਵਗੁਨਿਆਰੇ !!”

ਅਜੇ ਇਸ ਤਰਾਂ ਬਚਨ ਬਿਲਾਸ ਹੋ ਹੀ ਰਹੇ ਸਨ, ਕਿ ਕੰਬੋਆਂ ਦਾ
 ਮਸੰਦ ਭਾਈ ਰਾਉ ਦੀਪਾਲਪੁਰੀਆ, ਕਮਾਲੀਏ ਦਾ ਵਸਨੀਕ
 ਭਾਈ ਜੁਹਦ (ਜੋਪ) ਤੇ ਲਾਹੌਰੀਆ ਮਸੰਦ ਭਾਈ ਜਗਤਾ ਭੀ, ਭਾਈ
 ਛੇਰੁ ਜੀ ਵਾਂਝੁ ਹੀ ਬੱਧੇ ਹੋਏ ਹਾਜ਼ਰ ਕੀਤੇ ਗਏ। ਪਰ ਭਾਈ ਜੀ ਦੀ
 ਸਫ਼ਾਰਸ਼ ਪੁਰ ਤਿੰਨੇ ਮੱਡ ਕਰ ਦਿੱਤੇ। ਅਰੁ ਭਾਈ ਛੇਰੁ ਜੀ ਦੇ
 ਅਪੀਨ ਕਾਰ ਕਮਾਵਣ ਦੀ ਆਗਿਆ ਹੋਈ ॥

੧—ਹੱਥ। *“ਖੀਸਾ ਸਾਡਾ ਤੇ ਹੱਥ ਤੇਰਾ ! ਨਿਸ਼ੰਗ ਹੋ ਕੇ
 ਖਰਚੇ-ਖਵਾਓ !”

+‘ਦੇਗ (ਲੰਗਰ) ਚੱਲਣ’ ਤੇ ‘ਸਤਿਸੰਗਤਿ’ ਜਾਰੀ ਰਹਿਣ ਦੇ
 ਵਰੁ ਭੀ ਪ੍ਰਤੱਖ ਪਰਵਾਣ ਵਾਂਝੁ ਸਿੱਧ ਹੋਏ ਹਨ। ਜਿੱਚਰ ਉਨ੍ਹਾਂ ਦੇ
 ਗੱਦੀ-ਨਸ਼ੀਨ ਸਾਧੁ ਬਿੜੀ ਵਿੱਚ ਰਹੇ, ਤੇ ਨੀਅਤੀ ਰਾਸ ਨਾਲ ਲੰਗਰ
 ਚਲਾਉਂਦੇ ਅਰੁ ਨਾਮ-ਦਾਨ ਦੇ ਗੱਢੇ ਵਰਤਾਉਂਦੇ ਰਹੇ; ਕਿਸੇ
 ਗੱਲੋਂ ਨਹੀਂ ਬੁੜੇ। ਭਾਈ ਸਾਹਿਬ ਦੇ ਸਾਧੂਆਂ ਏਨਾਂ ਧਰਮ-ਪ੍ਰਚਾਰ
 ਕੀਤਾ ਹੈ, ਕਿ ਇਸ ਵਕਤ ਬਹੁਤੇ ਉਦਾਸੀ ਸਾਧੂ, ਇਸੇ ਬਖਸ਼ ਵਿਚੋਂ
 ਨਜ਼ਰ ਆ ਰਹੇ ਹਨ। ਇਹ ਸਾਰੇ “ਸੰਗਤਿ ਸਾਹਿਬ ਕੇ”
 ਸਦਾਉਂਦੇ ਹਨ।

ਭਾਈ ਫੇਰੂ ਜੀ ਦੇ; ਅਚਾਨਕ ਅਨੰਦਪੁਰ ਚਲੇ ਆਉਣ ਦੀ ਸੂਚਨਾ ਜਦੋਂ ਉਨ੍ਹਾਂ ਦੇ ਡੇਰੇ, ਸੇਵਕਾਂ ਨੂੰ ਮਿਲੀ; ਤਾਂ ਭਾਈ ਸਾਹਿਬ ਦੇ ਚਾਰ ਚੇਲੇ—ਭਾਈ ਚਰਨ ਦਾਸ, ਬਿੰਦਰਾਬਨ, ਖਾਨ ਸ਼ਾਹਿ ਤੇ ਚੁਥਾ—ਜਬਾ—ਜੇਗ ਭੇਟਾ ਲੈ ਕੇ, ਮਗਰੇ ਭੰਨੇ ਆਏ। ਉਤਲੇ ਲੇਖ-ਪੱਤੇ ਤੇ ਪੁੱਛ-ਪ੍ਰਤੀਤਿ ਅਜੇ ਹੋ ਈ ਰਹੀ ਸੀ, ਕਿ ਇਹ ਚਾਰੇ ਗੁਰਮੁਖ ਬੀ ਪਹੁੰਚ ਪਏ। 'ਸੁਹੇਲੀ' ਨਾਮੇ ਘੋੜੀ ਬਾਹਰ ਖੜੀ ਕਰਕੇ, ਬਾਕੀ ਵਸਤਾਂ ਸਤਿਗੁਰਾਂ ਦੇ ਚਰਨਾਂ ਵਿੱਚ ਜਾ ਰੱਖੀਆਂ। ਉਨ੍ਹਾਂ ਦੇ ਨਾਲ ਹੀ ਭਾਈ ਫੇਰੂ ਜੀ ਦਾ ਪੇਤ੍ਰੋ ਚੇਲਾ ਭਾਈ ਮਾਲੀ ਬੀ ਸੀ; ਨਾਲੇ ਭਾਈ ਪ੍ਰਿਥੀ ਜੀ (ਜੋ 'ਪੁਸ਼ਕਰ' ਮੁਕਾਮ ਪੁਰ, ਦਸਵੇਂ ਪਾਤਿਸ਼ਾਹ ਦੇ ਸਿੱਖ ਸਜੇ ਸਨ) ਦਾ ਭਤੀਜਾ ਭਾਈ ਜਗਤ ਭਗਤ ਵੀ ਨਾਲ ਸੀ। ਸਭਨਾਂ, ਸਤਿਗੁਰਾਂ ਨੂੰ ਚਰਨ-ਬੰਦਨਾ ਕੀਤੀ। ਸਤਿਗੁਰਾਂ ਕੁਸ਼ਲ-ਖੇਮ ਤੇ ਮਨੋਰਥ ਪੁੱਛ ਕੇ, ਸਭਨਾਂ ਨੂੰ ਬਖਸ਼ਾਂ ਕੀਤੀਆਂ॥

(‘ਗੁਰ ਪ੍ਰਤਾਪ ਸੂਰਜ’—ਰੁੱਤਿ ੩, ਅੰਸੂ ੩੦੮ਾ)

ਭਾਈ ਫੇਰੂ ਜੀ ਨੂੰ ਸਤਿਗੁਰਾਂ ਨੇ ‘ਸੱਚੀ ਦਾੜੀ’ ਤੇ ‘ਸੰਗਤਿ ਸਾਹਿਬ’ ਖਿਤਾਬ ਦੇ ਕੇ ਨਿਵਾਜਿਆ; ਆਪਣੀ ਦਸਤਾਰ ਨਾਲੋਂ ਅੱਧੀ ਪੱਗ ਬਖਸ਼ੀ*।

ਕੁਝ ਦਿਨ ਭਾਈ ਸਾਹਿਬ ਨੇ ਗੁਰਾਂ ਦੇ ਹੜ੍ਹਰਿ ਰਹਿ ਕੇ, ਲੰਗਰ ਦੀ ਸੇਵਾ ਕੀਤੀ; ਤੇ ਓਵਰ ਆਗਿਆ ਪਾਕੇ, ਵਤਨਾਂ ਵਲਿ ਵਿਦੋਂ ਹੋ ਆਏ। ਅਪਣੇ ਡੇਰੇ (ਧਰਮਸਾਲ) ਆਕੇ ਗੁਰੂ-ਭਰੇਸੇ ਨਾਮ ਤੇ ਅੰਨ ਦਾ ਸਦਾ-ਵਰਤ ਚਲਾਉਂਦੇ ਰਹੇ॥

ਭਾਈ ਸਾਹਿਬ ਪੰਜਾਬੀ ਦੇ ਵਿੱਦਵਾਨ ਤੇ ਕਵੀਸਰ ਭੀ ਸਨ। ਆਪ ਦੇ ਕੁਝ ਛੌਦ, ਭਾਈ ਸਾਹਿਬ ਵੀਰ ਸਿੰਘ ਜੀ ਨੇ ਲੱਭ ਕੇ, ‘ਗੁਰ ਪ੍ਰਤਾਪ ਸੂਰਜ’ ਦੀ ਟਿੱਪਣੀ ਵਿੱਚ ਦਿੱਤੇ ਹਨ:-

● ਰਾਗ ਸ਼ਾਮ ਕਲਿਆਣ
ਸਾਡੇ ਸਜਨਾ ਜੀ ! ਸਾਨੂੰ ਤੇਰੀ ਮਣੀ !
ਨਿਮਾਣਿਆਂ ਦਾ ਮਾਣ ਸੁਣੀਵੇਂ, ਸਾਡੀ ਬੀ ਤਾਂਘ ਤਣੀ !

*ਉਨ੍ਹਾਂ ਦੀ ਗੱਦੀ ਪੁਰ ਬਹਣ ਵਾਲੇ ਮਹੰਤ ਅਜੇ ਬੀ ਉਸ ਦਸਤਾਰ ਨੂੰ ਸਤਕਾਰਦੇ; ਤੇ ਗੱਦੀ ਨਸ਼ੀਨੀ ਸਮੇਂ ਸੀਸ ਤੇ ਸਜਾਉਂਦੇ ਹਨ।

ਇ. ਪ. ੨੬੬.

੨੬੫.

ਤੇਂ ਜੇਹਾ ਸਾਨੂੰ ਹੋਰ ਨ ਕੋਈ, ਅਸੀਂ ਛੂੰਢੀ ਵਣੀ ਵਣੀ ।
 'ਛੇਤੂ' ਜਾਨ ਸਜਨ ਤੇਂ ਵਾਰੀ, ਤਾਂ (ਤੇ) ਭਲੀ ਬਣੀ ॥੧

ਰਾਗੁ ਕਾਨ੍ਹੜਾ

ਮਾਏ ਨੀ ਮੇਰਾ ਕਉਣ
 ਕੱਤੇ ਹੁਣ ਪੂਣੀਆਂ !
 ਸੁਧਿ ਬਿਸਰੀ, ਮੇਰੀ ਮੱਤ ਬਉਰਾਨੀ;
 ਪ੍ਰੀਤਮ-ਪ੍ਰੇਮ ਝੰਝੂਣੀਆਂ !
 ਨਿਹੁੰ ਲੱਗਾ, ਲਗਿ ਟੁਟਦਾ ਨਾਹੀਂ;
 ਸ਼ਹੁ ਬਾਬੁਹੁੰ ਗੱਲਾਂ ਉਣੀਆਂ !
 'ਛੇਤੂ'ਜਿਉਂਦਿਆਂ ਨਿਹੁੰ ਵਿਸਰੇ ਨਾਹੀਂ;
 ਮੁਇਆਂ ਬੀ ਦੂਣ ਚਉਣੀਆਂ !!੨

ਰਾਗੁ ਸੂਹੀ-ਲਲਿਤ

ਸ਼ਹੁ ਦੀਆਂ ਰਜਾਈਂ ਮੰਨ ਵੇ ਅੜਿਆ !
 ਦਰਦਵੰਦਾਂ ਦੇ ਦਰ ਤੇ ਧੰਘੇਂ
 ਧੁਖਣ ਸੰਝ ਸਬਾਹੀਂ ਵੇ ਅੜਿਆ !
 ਡਰਦਾ ਰਹੇਂ ਤੂੰ ਜਬ ਲਗਿ ਜੀਵੇਂ;
 ਉਹ ਭਾਣੇ ਦਾ ਝਾਈਂ ਵੇ ਅੜਿਆ !
 ਯਾਦ ਕਰੀਂ, ਇਕ ਪਲ ਨ ਵਿਸਾਰੀਂ;
 ਕਦੇ ਨ ਕੰਡਿ ਵਲਾਈਂ ਵੇ ਅੜਿਆ !
 'ਛੇਤੂ' ਹਾਸਲ ਕੀਆ ਲੋੜੇਂ;
 ਤ ਮੂਲ ਨ ਕੱਢੇਂ ਆਹੀਂ ਵੇ ਅੜਿਆ !!੩

ਗੁਰੂ ਉੱਤੇ ਸਿਦਕ-ਭਰੋਸੇ ਤੇ ਸੱਜੇ ਨਿਹੁੰ ਦ੍ਰਾ ਕਿਤਨਾਂ ਸਹੀ
 ਵਿਖਾਲਾ ਹੈ, ਅਤੇ ਪੰਜਾਬੀ ਬੋਲੀ ਦਾ ਕਿਹਾ ਸੁੰਦਰ ਨਮੂਨਾ !

ਭਾਈ ਛੇਤੂ (ਸੰਗਤ ਸਾਹਿਬ) ਜੀ, ਸੰਮਤ ਸਤਾਰਾਂ ਸੈ ਤ੍ਰੈਹਠ,
 ਮਿਤੀ ਚੇਤ੍ਰ ਪੁੰਨਿਆਂ ਵੀਰਵਾਰ ਨੂੰ ਦੇ ਘੜੀ ਰਾਤਿ ਰਹਿੰਦੀ, ਅਪਣੇ
 ਪ੍ਰੀਤਮ ਦੇ ਦੇਸਿ ਜਾ ਵਿਰਾਜੇ । (ਪੁਰਾਤਨ ਲਿਖਤੀ ਪੇਥੀ ਨੰਬਰ ੨੩੧੨
 'ਸਿੱਖ ਰੈਫਰੈਂਸ ਲਾਇਬ੍ਰੇਰੀ'-ਅੰਮ੍ਰਿਤਸਰ) ।

ਇ. ਪ. ੨੬੭.

‘ਬਖਸ਼’ ਦਾ ਵਿਸਥਾਰ

ਭਾਈ ਸੰਕਤਿ ਸਾਹਿਬ ਦੀ ਸੇਵਾ-ਸੰਗਤਿ ਕਰਕੇ ਬੇ-ਸੁਮਾਰ ਪਰਾਨੀ ਵਿਰੋਸਾਏ; ਤੇ ਗੁਰ-ਸਿੱਖ ਬਣੇ। ਐਪਰ ਉਨ੍ਹਾਂ ਵਿਚੋਂ ਸਿਰਫ ਭਾਈ ਨਰਾਇਣ ਦਾਸ, ਚਰਨ ਦਾਸ, ਲਾਲ ਦੰਦ, ਜਗਤ ਭਗਤ, ਬਿੰਦਰਾਬਣ, ਖਾਨ ਸ਼ਾਹ, ਹਰਿ ਨਰਾਇਣ ਤੇ ਬਿਧੀ ਚੰਦ ਆਦਿ ਨੇ ਉਦਾਸਿ ਵਿਰਤੀ ਧਾਰਣ ਕੀਤੀ। ਅਗਾੜੀ—

(੨) ਭਾਈ ਨਰਾਇਣ ਦਾਸ ਜੀ, ਨੇ ਸੰਮਤ ਸਤਾਰਾਂ ਸੇ ਤ੍ਰੇਹਠ ਚੇਤ੍ਰ ਪੰਨਿਆਂ ਤੋਂ ਧਰਮਸਾਲਾ (ਗੁਰਦੁਆਰਾ) ਭਾਈ ਛੇਰੂ ਦੀ ਸੇਵਾ ਸੰਭਾਲੀ। ਅਰੁ ਅਪਣੇ ਦੀਖਜਾ-ਦਾਤਾ (ਗੁਰੂ) ਦੇ ਪਾਏ ਪਰਣਿਆਂ ’ਤੇ ਚਲਦੇ ਹੋਏ, ਪੌਣੇ ਕੁਨੌਂ ਵਰ੍ਹੇ ਅੰਨ-ਜਲ ਤੇ ਨਾਮ-ਦਾਨ ਦੇ ਗੱਡੇ ਵਰਤਾਉਂਦੇ ਰਹੇ। ਮੀਏਂ ਕੇ ਮੌਜ਼ਾਂ ਵਾਲੇ ਮੁੱਖ ਲੰਗਰ ਤੋਂ ਇਲਾਵਾ ‘ਖਾਨ ਕੇ’ ਪਿੰਡ ਵਿੱਚ ਆਪ ਨੇ ਇਕ ਹੋਰ ਧਰਮਸਾਲ ਬੱਧੀ, ਤੇ ਗੁਰੂ ਕਾ ਲੰਗਰ ਜਾਰੀ ਕੀਤਾ। ਆਪ ਦੇ ਸਰਧਾਲੂ-ਸੇਵਕਾਂ ਵਿਚੋਂ ਭਾਈ ਗੁਰਬਖਸ਼, ਹੀਰਾ ਲਾਲ, ਬਖਤਾ ਤੇ ਗੁਰਦਿੱਤਾ ਆਦਿ ਵਿਰਕਤ ਸਾਧੂ ਬਣੇ। ਜਿਨ੍ਹਾਂ ਦੇ ਸੰਖੇਪ ਸਮਾਚਾਰ ਅੱਗੇ ਜਾ ਕੇ ਸੁਣਾਵਾਂਗੇ।

ਭਾਈ ਨਰਾਇਣ ਦਾਸ ਜੀ ਸੰਮਤ ਸਤਾਰਾਂ ਸੈ ਬਹੱਤਰਿ ਮੱਘਰ ਮਹੀਨੇ ਦੀ ਸੇਮਾਵਤੀ ਮੱਸਿਆ ਨੂੰ ਸਵਾ ਪਹਿਰ ਦਿਨ ਚੜ੍ਹੇ, ਆਪਣੇ ਪ੍ਰੀਤਮ (ਗੁਰੂ ਬਾਬਾ ਨਾਨਕ) ਦੀ ਜੋਤਿ ਵਿਚ ਲੀਨ ਹੋ ਗਏ।

ਭਾਈ ਸਾਹਿਬ ਤੋਂ ਬੱਦ ‘ਧਰਮਸਾਲਾ ਭਾਈ ਛੇਰੂ’ ਦੀ ਗੱਦੀ ਪੁਰ ਭਾਈ ਹੀਗੁ ਲਾਲ ਵਿਗਾਜਮਲ ਹੋਏ। ਇਨ੍ਹਾਂ ਸੰਬੰਧੀ ਇਕ ਲਿਖਤੀ (ਅਪੂਰਣ) ਪੇਖੀ* (ਨੰਬਰ ੨੫੨੧) ਵਿਚ ਇਸ ਤਰ੍ਹਾਂ ਲਿਖਿਆ ਹੈ:-

*ਇਸ ਪੇਖੀ ਦੇ ਪਹਿਲੇ ੩੬ ਪੱਤ੍ਰੇ, ਤੇ ਕੁੱਝ ਅੰਤਲੇ ਮਿਲੇ ਨਹੀਂ। ਇਸੇ ਕਰਕੇ ਭਾਈ ਹੀਗੁ ਲਾਲ ਜੀ ਤੋਂ ਪਹਿਲੇ ਸੰਤਾਂ-ਮਹੀਤਾਂ ਦੇ ਜੀਵਨ ਸਮਾਚਾਰ ਢੁਹੀਂ ਦਿਤੇ ਜਾ ਸਕੇ। (ਲੇਖਕ)

(੩) ਭਾਈ ਹੀਰਾ ਲਾਲ, ਬਾਬਾ ਨਰਾਇਣ ਦਾਸ ਜੀ ਦੇ ਦੁਜੇ ਦੇਲੇ ਸਨ। ਇਨ੍ਹਾਂ ਦਾ ਪੁਤਾਪ ਹੀਰੇ, ਲਾਲ ਜੈਸਾ; ਪਰਮ ਉਤਕਿਸਟ ਸਰੂਪ; ਸਾਂਤਿ ਮੁਰਤਿ, ਨਿਰਵਾਸਨਾ; ਨਿਰਲੋਭ, ਨਿਰਛਲ, ਦ੍ਰਿੜ-ਆਸਨ, ਗੰਭੀਰ, ਵਾਕ ਜਿਨ੍ਹਾਂ ਦਾ ਅੜੋਘ (ਅਰੁਕ)। ਇਕੇਰਾਂ ਦੇਸ਼ 'ਚ ਕਾਲੁ ਪੈ ਗਿਆ। ਸੈਲਾ ਕਰਨ ਵਾਸਤੇ ਟੁਰ ਪਏ। ਵਿਚਰਦੇ ੨ ਮਾਲਵੇ ਦੇਸ਼, ਕਪੂਰੇ ਦੇ ਕੋਟ ਅਪੜ ਗਏ। ਪਿੰਡੇ ਬਾਹਰਵਾਰਿ ਡੇਰਾ ਜਾ ਲਾਇਆ। ਅੱਠ ਪਹਿਰ ਬੈਠੇ ਰਹੇ, ਕਿਨੇ ਵਾਤ ਨਾ ਪੁੱਛੀ। ਸਾਬੀ ਸੰਤਾਂ ਬਾਬਾ ਜੀ ਪਾਸ ਬਿਨੈ ਕੀਤੀ:- “ਭੁੱਖਣ ਭਾਣੇ ਬੈਠੇ ਹਾਂ, ਹੁਣ ਕੀ ਕਰੀਏ? ਕਿਚਰਕੁ ਐਓਂ ਨਿਭ ਸਕਾਂਗੇ!!” ਬਾਬਾ ਜੀ ਬੋਲੇ:- “ਜਿਸ ਮਾਲਕ ਦੇ ਤੁਸੀਂ ਹੈਂਗੇਓਂ, ਉਸ ਦੇ ਘਰਿ ਕੀ ਘਾਟਾ ਹੈ? ਤੁਸੀਂ ਉਸੇ ਦਾ ਧਿਆਨ ਧਰੋ!”

ਇਹ ਬਚਨ ਸੁਣ ਕੇ ਸਾਥੂ ਚੁੱਪ ਕਰ ਗਏ, ਅੱਧੀ ਰਾਤਿ ਗੁਜ਼ਰ ਗਈ; ਕੋਈ ਨੱਗਰ ਵਾਸੀ ਮੱਥਾ ਟੈਕਣ ਤੱਕ ਨਾਂ ਆਇਆ; ਭੋਜਨ ਤਾਂ ਕਿਸੇ ਕੀ ਛਕਾਉਣਾ ਸੀ!

ਉਸ ਨੱਗਰ ਦੇ ਚੌਥੀ—ਕਪੂਰੇ*—ਦੇ ਦੋ ਪੁੱਤ੍ਰ ਸਨ: ਜੋਧਾ ਤੇ ਬੀਰਾ। ਉਨ੍ਹਾਂ ਨੂੰ ਸੁਪਨੇ ਵਿਚ ਸੂਚਨਾ ਹੋਈ ਕਿ “ਤੁਹਾਂਡੇ ਪਿੰਡ ਦੀ ਜੂਹੇ ਸੰਤ ਆਏ ਵੈਠੇ ਹਨ; ਤੁਸਾਂ ਖਬਰ-ਸੁਰਤਿ ਹੀ ਨਹੀਂ ਲਈ। ਹੁਣੇ ਜਾਓ ਤੇ ਸੇਵਾ ਕਰੋ! ਨਾ ਕਰੋਗੇ; ਤਾਂ ਬੜਾ ਦੁੱਖ ਪਾਓਗੇ!”

ਅੰਮ੍ਰਿਤ ਵੇਲੇ ਉੱਠੇ ਦੋਵੇਂ ਭਰਾ—ਜੋਧਾ ਤੇ ਬੀਰਾ—ਬਹੁਤ ਸਾਰੀ ਰਸਦ, ਘਰੂ, ਦੁਧ, ਤੇ ਦਹੀਂ ਆਦਿਕ ਲੈ ਕੇ ਦਰਸ਼ਨ ਕਰਨ ਆਏ। ਨਿਮਰਤਾ ਸਹਿਤ ਬੇਨਤੀ ਕਰਕੇ, ਆਪਣੀ ਭੁਲ ਬਖ਼ਸ਼ਾਈ। ਸੇਵਾ ਭੀ ਐਸੀ ਕਰੀ ਕਿ ਬਰਸ ਫੇਜ਼ ਨਵੀਂ ਤੋਂ ਨਵੀਂ। ਬਾਬਾ ਹੀਰਾ ਲਾਲ ਜੀ ਦੇ ਚਰਨਾਂ ਵਿਚ ਨਿਸਚਾ ਕਰਕੇ ਚਰਨਾਮ੍ਰਿਤ ਲਿਆ, ਗੁਰੂ ਕੇ ਸਿਖ

*ਚੌਥੀ ਕਪੂਰਾ ਦਸਵੇਂ ਪਾਤਿਸ਼ਾਹ ਦੇ ਸਮੇਂ ਹੋਇਆ ਹੈ। ਸੰਮਤ ੧੯੬੨ ਚੰਤੇ ਮਹੀਨੇ ਸਤਿਗੁਰ, ਦੀਨੇ-ਕਾਂਗੜ ਤੋਂ ਚਾਲੇ ਪਾ ਕੇ, ਹਵਾਬ ਵਜ਼ੀਰ ਖਾਂ ਦੇ ਚੜ੍ਹੇ ਆ ਰਹੇ ਲਾਲਕਰ ਨਾਲ, ਮੁਕਾਬਲਾ ਕਰਨ ਵਾਸਤੇ, ਜੋਗ ਮੇਹਾਨਿ-ਨੰਗਾ ਦੀ ਭਾਲ ਕਰਦੇ ‘ਕੋਟ ਕਪੂਰੇ’ ਪਧਾਰੇ ਸਨ। ਚੌਥੀ ਨੇ ਖਿਦਰਾਣੇ ਦੀ ਛਾਬ ਪੁਰ ਲੈ ਜਾ ਕੇ ਮੋਰਚੇ ਲਵਾਏ ਸਨ।

ਬਣੋ। ਜਦੋਂ ਬਾਬਾ ਜੀ ਵਿਦੋ ਮੰਗਣ ਲੱਗੇ, ਤਾਂ ਉਹ ਬੜੇ ਦੁਖੀ ਹੋਏ। ਅਰਜ਼ਾਂ ਕਰਨ ਲੱਗੇ : “ਆਪ ਤੋਂ ਬਿਨਾਂ ਅਸੀਂ ਕਿਵੇਂ ਰਹਾਂਗੇ ?”

ਬਾਬਾ ਜੀ ਨੇ ਉਨ੍ਹਾਂ ਦਾ ਬਹੁਤ ਪ੍ਰੇਮ ਵੇਖਿਆ, ਤਾਂ ਦੋ ਚੇਲੇ ਓਥੇ ਛੁੱਡ ਦਿੱਤੇ ਤੇ ਉਨ੍ਹਾਂ ਵਾਸਤੇ ਡੇਰਾ (ਧਰਮਸਾਲ) ਪਵਾ ਦਿੱਤਾ। ਜੋਥੇ, ਬੀਰੇ ਨੂੰ ਉਨ੍ਹਾਂ ਦੀ ਸੇਵਾ ਵਿੱਚ ਲਾ ਕੇ, ਆਪ ਵਿਦੋ ਹੋ ਚੋਲੇ। ਰਮਤੇ ਰਮਤੇ ਕੈਂਬਲ (ਜ਼ਿਲ੍ਹਾ ਕਰਨਾਲ) ਪਹੁੰਚ ਗਏ। ਉਹ ਬੜੀ ਅਦਭੁਤ ਜਾਗ੍ਰਾ, ਬਾਗ-ਬਗੀਚੇ ਲੱਗੇ ਹੋਏ; ਅਤਿ ਰਮਣੀਕ ਥਾਂ ਜਾਚ ਕੇ ਡੇਰਾ ਲਾ ਦਿੱਤਾ। ਓਥੇ ਅਨੇਕ ਤਰ੍ਹਾਂ ਦੇ ਫਲ-ਫੁੱਲ ਤਿੱਗੇ ਪਏ ਸਨ; ਪਣ ਕਿਸੇ ਸਾਧੂ ਨੇ ਛੁਹਿਆ ਤੱਕ ਨਾਂ। ਸੌਚ-ਇਸ਼ਨਾਨ ਕਰਕੇ ਸਾਰੇ ਆਪੇ ਆਪਣੇ ਆਸਣ ਪੁਰ ਧਿਆਨ-ਮਗਨ ਹੋ ਗਏ। ਸਾਧੂਆਂ ਦਾ ਸੰਤੋਖ ਵੇਖ ਕੇ ਮਾਲੀ ਵੜਾ ਅਸਚਰਜ ਹੋਇਆ। ਉਹ ਆਪਣੇ ਮਾਲਿਕ ਭਾਈ ਗੁਰਬਖਸ਼ ਪਾਸ ਭੋਜਾ ਗਿਆ। ਬਿਨੈ ਕੀਤੀ :— “ਮਹਾਰਾਜ ! ਸੰਤੋਂ ਕੀ ਜਮਾਤ ਆਈ ਹੈ; ਪਰ ਦੇਖਨੇ ਲਾਇਕ; ਬੜੇ ਮਹਾਤਮਾਂ ਪੁਰਸ਼ ਪ੍ਰਤੀਤਿ ਹੋਤੇ ਹੈਂ ! ਨਿਰਲੋਭ ਹੈਂ !!”

ਭਾਈ ਗੁਰਬਖਸ਼ ਤੁਰਤ ਉੱਠ ਖੜਾ ਹੋਇਆ। ਪੰਜ ਮੁਹਰਾਂ ਤੇ ਬਹੁਤ ਸਾਰੀ ਰਸਦ ਲੈ ਕੇ, ਦਰਸ਼ਨ ਕਰਨ ਆਇਆ। ਭੇਟਾ ਮਹੰਤ ਜੀ ਦੇ ਚਰਨਾਂ ਵਿੱਚ ਰੱਖ ਕੇ ਨਮਸਕਾਰ ਕੀਤੀ। ਬਾਬੇ ਹੀਰਾ ਲਾਲ ਦੇ ਦਰਸ਼ਨ ਕਰਕੇ ਭਾਈ ਖੜਾ ਪ੍ਰਸੰਨ ਹੋਇਆ। ਬਾਬੇ ਮੁਹਰਾਂ ਤਾਂ ਅੰਗੀਕਾਰ ਨਾਂ ਕੀਤੀਆਂ; ਬਾਕੀ ਵਸਤਾਂ ਕਬੂਲ ਕਰਕੇ, ਸਾਧੂਆਂ ਨੂੰ ਵਰਤਾ, ਤੇ ਲੰਗਰ ਵਿਚ ਪਾ ਦਿੱਤੀਆਂ। ਭਾਈ ਜੀ ਨੇ ਪ੍ਰੇਮ ਭਾਵਨਾ ਪ੍ਰਗਟ ਕਰਕੇ, ਸੰਤਾਂ ਨੂੰ ਚੁਮਾਸਾ ਆਪਣੇ ਪਾਸ ਹੀ ਟਿਕਾਈ ਰੱਖਿਆ। ਅਰੁ ਨਿੱਤ ਭਜਨ-ਕੀਰਤਨ ਦਾ ਆਨੰਦ ਹੁੰਦਾ ਰਿਹਾ। ਦਿਨ ਬੀਤਦੇ ਮਲੂਮ ਈਨਾਂ ਨਾ ਹੋਏ।

ਬਾਬਾ ਜੀ ਵਿਦੋ ਮੰਗਣ ਲੱਗੇ; ਤਾਂ ਭਾਈ ਗੁਰਬਖਸ਼ ਖੜਾ ਵਿਆਕੁਲ ਹੋਇਆ। ਵਿਛੋੜਾ ਸਹਾਰ ਨਾ ਸੱਕਿਆ; ਤਾਂ ਬਾਬਾ ਜੀ, ਭਾਈ ਜੀ ਤੋਂ ਰਜਾ ਲੈ ਕੇ ਲਾਗਲੇ ਪਿੰਡ ‘ਨਨਹੋੜੇ’ ਜਾ ਟਿਕੇ। ਭਾਈ ਜੀ ਨੇ ਓਥੇ ਧਰਮਸਾਲ ਬਣਵਾ ਦਿੱਤੀ; ਤੇ ਉਸਦੇ ਨਾਮ ਬਹੁਤ ਸਾਰੀ ਜਮੀਨ ਲਾ ਦਿੱਤੀ। ਬਾਬਾ ਜੀ ਓਥੇ ਇਕ ਵਰ੍ਹਾ ਵਿਰਾਜੇ ਰਹੇ। ਉਸ ਪਿੰਡ ਦੀਆਂ ਲਵੇਰੀਆਂ (ਗਊਆਂ ਮੱਝਾਂ) ਨੂੰ ਅਚਾਨਕ ਬਣ-ਪਕੇ ਦੀ ਬੀਮਾਰੀ ਪੈ

ਗਈ। ਦੁੱਧ ਦੀ ਭੁੱਡ ਤੋਂ ਤੰਤਾ ਆ ਕੇ, ਲੋਕੀ ਲੱਗੇ ਜੰਤ੍ਰ ਕਰਨ-ਕਰਾਉਣ; ਪਰ ਕਿਸੇ ਦੀ ਕੋਈ ਪੇਸ਼ ਨਾਂ ਗਈ। ਹਾਰ ਕੇ ਲੋਕੀ ਬਾਬਾ ਹੀਰਾ ਲਾਲ ਜੀ ਦੀ ਚਰਨੀ ਆਣਿ ਪਏ। ਬਾਬਾ ਜੀ ਨੇ ਬਚਨ ਕੀਤਾ:— ‘ਜਿਸ ਲਵੇਰੀ ਦਾ ਦੁੱਧ ਗੁਰੂ ਕੇ ਲੰਗਰ ਵਿਚ ਪਵੇਗਾ; ਉਸੇ ਦਾ ਰੋਗ ਦੂਰ ਹੋ ਜਾਓ ਅਰੁ ਫਿਰ ਕਦੀ ਇਹ ਬੀਮਾਰੀ ਨਹੀਂ ਪਉ !’

ਇਹ ਬਚਨ ਸੁਣਕੇ ਲੱਗੇ ਲੰਗਰ ਵਿਚ ਦੁੱਧ ਦੇ ਚੜ੍ਹਾਵੇ ਚੜ੍ਹਨ। ਅਰੁ ਲਵੇਰੀਆਂ ਦੇ ਰੋਗ ਝੜਨ। ਏਥੋਂ ਤੱਕ ਕਿ ਸਾਰੇ ਫੰਗਰ ਰਾਜ਼ੀ ਹੋ ਗਏ। ਕਹਿੰਦੇ ਨਿ: ਇਸ ਬਚਨ ਦੇ ਪ੍ਰਤਾਪ ਹੁਣ ਤੱਕ ਪਿੰਡ ਇਸ ਵਥਾ ਤੋਂ ਬਚਿਆ ਹੋਇਆ ਹੈ॥

ਇਸੇ ਮੌਕੇ ਖਬਰ ਮਿਲੀ, ਕਿ ਅਪਣੇ ਗੁਰਦੁਆਰੇ (ਭਾਈ ਫੇਰੂ) ਵਲ ਵਰਖਾ ਹੋ ਗਈ ਹੈ। ਤਦ ਬਾਬਾ ਜੀ ਨੇ ਓਥੋਂ ਚਾਲੇ ਪਾਉਣ ਦੀ ਤਿਆਰੀ ਕੀਤੀ। ਭਾਈ ਗੁਰਬਖਸ਼ ਤੇ ਇਲਾਕੇ ਦੇ ਸਭ ਲੋਕ ਬੜੇ ਆਕਲ-ਬਾਕਲ ਹੋਏ। ਤਦ ਬਾਬਾ ਜੀ ਨੇ ਅਪਣੇ ਸੇਵਕ ਭਾਈ ਸੁਖਚੈਨ ਨੂੰ, ਇਸ ਧਰਮਸਾਲ ਦਾ ਮਹੰਤ ਥਾਪ ਕੇ, ਏਥੇ ਟਿਕਾਇਆ; ਤੇ ਆਪ ਬਾਬੀ ਸਾਧੂਆਂ ਸਮੇਤ ਭਾਈ ਗੁਰਬਖਸ਼ ਤੋਂ ਖੁਸ਼ੀਆਂ ਲੈ ਕੇ, ਅਪਣੇ ਡੇਰੇ ਵੱਲਿ ਮੁੜ ਪਤੇ। ਰਸਤੇ ਵਿਚ ਕਈ ਥਾਂਈਂ ਆਪ ਨੂੰ ਵਲ੍ਲੇਵੇਂ ਪਾਕੇ, ਅਟਕਾਉਣ ਦੇ ਜਤਨ ਹੋਏ; ਪਰ ਨਹੀਂ ਮੰਨੇ। ਕੈਂਬਲ ਦੇ ਗਿਰਦੇ ਨਿਵਾਹੀ ਅਰੁ ਰਸਤੇ ਵਿਚ ਬੇਅੰਤ ਅਭਿਲਾਖੀ, ਬਾਬਾ ਜੀ ਤੋਂ ਚਰਨਾਮ੍ਰਿਤ ਤੇ ਨਾਮ-ਦਾਨ ਲੈ ਕੇ, ਗੁਰੂ ਕੇ ਸਿੱਖ ਬਣੇ। ਟਿਕਾਣੇ ਪਹੁੰਚੇ; ਤਾਂ ਸੰਗਤਿ ਤੇ ਸਾਰੇ ਲੋਕ ਬੜੇ ਖੁਸ਼ ਹੋਏ। ਧਰਮਸਾਲ ਦਾ ਕਾਰ-ਵਿਹਾਰ, ਭਲੀ ਪ੍ਰਕਾਰ ਚਲਾਉਂਦੇ ਰਹਿਣ ਪੁਰ, ਬਾਬਾ ਹੀਰਾ ਲਾਲ ਜੀ ਭੀ ਸੇਵਕਾਂ ਉਤੇ ਬੜੇ ਪ੍ਰਸੰਨ ਹੋਏ।

ਬਾਬਾ ਹੀਰਾ ਲਾਲ ਜੀ ਦੇ ਸ਼ਰਧਾਲੂਆਂ ਵਿੱਚੋਂ ਅੱਸੀਹ ਸੱਜਨ ਸਾਧੂ ਬਣੇ; ਜਿਨ੍ਹਾਂ ਵਿੱਚੋਂ ਭਾਈ ਜੱਗਾ, ਨਰਣਤਿ, ਹਦਸੁਖ, ਨਿਫਬਾਣ ਸੰਭਿਆ, ਸਰਧਾ, ਰੂਪਾ, ਸਰੂਪਦਾਸ, ਭਗਵਾਨ ਦਾਸ ਤੇ ਸਦਾ ਨੰਦ ਬੜੇ ਮਹਿਤਾ ਹੋਏ ਹਨ। ਭਾਈ ਜੱਗਾ ਜੀ ਦੀ ਸੇਵਾ-ਯਾਲਣਾ ਉਤੇ ਰੀਝ ਕੇ ਬਾਬਾ ਜੀ ਨੇ, ਅਪਣੀ ਥਾਂ ਛੋਟੇ ਡੇਰੇ (ਧਰਮਸਾਲਾ ਖਾਲ ਕੀ) ਦਾ ਮਹੰਤ ਨੀਯਤ ਕੀਤਾ; ਅਰੁ ‘ਬੇਤੇ ਕਾਲ ਪੀਛੇ ਮਹੰਤ ਬਢੇ ਹੀਰਾ ਲਾਲ ਜੀ ਦੇਹ ਛੋਡ ਕਰ ਸਰੂਪ ਮੈਂ ਲੀਨ, ਹੋ ਗਏ ॥’

ਇ: ਪ: ੨੭੧.

੨੭੦.

(੪) ਭਾਈ ਜੱਗਾ—ਮਹੰਤ ਹੀਰਾ ਲਾਲ ਜੀ ਦੇ ਚੇਲੇ; ਸੇਵਾ ਵਿੱਚ ਬੜੇ ਨਿਪੁਨ, ਸਾਧ-ਸੇਵੀ ਤੇ ਆਗਿਆਕਾਰੀ ਸੇਵਕ ਸਨ। ਇਨ੍ਹਾਂ ਦੀ ਜੋਗਤਾ ਵੇਖ-ਵਿਚਾਰ ਕੇ ਹੀ ਬਾਬਾ ਜੀ ਨੇ 'ਪਰਮਸਾਲ' ਦੀ ਸੇਵਾ-ਸੰਭਾਲ ਇਨ੍ਹਾਂ ਨੂੰ ਸੌਂਪੀ। ਇਸ ਸਥਾਪਨਾਂ ਪੁਰ "ਸਭ ਸੰਤ ਅਰੁ ਲੋਕ ਬੀ ਬਹੁਤ ਖੁਸ਼ੀ ਹੋਏ। ਭਾਈ ਸਾਹਿਬ ਹਰ ਤਰ੍ਹਾਂ ਨਿਰਚਾਹਿ; ਬਾਹਰ ਬਹੁਤ ਨਾ ਜਾਣਾ। ਸੇਵਕ ਬਹੁਤ ਚਾਹਿ ਕਰਹਿ; ਪਰ ਇਹ ਕਿਸੀ ਪੈ ਤੁਰ ਕਰ ਨ ਜਾਵੇ! ਸਭ ਲੋਕ ਅਸਥਾਨ ਪਰ ਹੀ ਪੂਜਾ ਕਰਿ ਜਾਵੇ।" ਸਤਲੁਜ ਦਰਿਆ ਕੰਢੇ ਇਕ ਪਿੰਡ ਸੀ; ਉਥੋਂ ਦਾ ਇਕ ਸਿੱਖ ਦੇ ਵਰ੍ਹੇ ਬੇਨਤੀਆਂ ਕਰਦਾ ਰਿਹਾ। ਇਤਨੇ ਨੂੰ ਉਸ ਦੇ ਪੁੱਤ੍ਰ ਦਾ ਵਿਆਹ ਆ ਗਿਆ। ਉਹ ਸਿੱਖ ਬਹੁਤ ਗਿਆਂਦਿਆ; ਤਦ ਮਸਾਂ ਤੁਰੇ; ਤੇ ਉਸ ਦੇ ਗਿਰਾਉਂ ਗਏ। ਸ਼਼ਬਦ-ਕ੍ਰੀਰਤਨ ਤੇ ਕਥਾ ਕਰਦਿਆਂ ਉਥੇ ਦਿਨ ਬਿਤਾਏ। ਭੁਜੰਗੀ ਦਾ ਵਿਆਹ ਬੜੇ ਅਨੰਦ ਵਿਚ ਸਰੰਜਾਮ ਹੋਇਆ। ਸਾਰੇ ਪਰਵਾਰ ਨੇ ਸੇਵਾ-ਪੂਜਾ ਕਰਕੇ ਸੰਤਾਂ ਦੀਆਂ ਖੁਸ਼ੀਆਂ ਲਈਆਂ ਤੇ ਵਿਦੋਂ ਕੀਤੇ।

ਰਾਹ ਵਿਚ ਟਿਕਾਣ ਵਾਸਤੇ ਲੋਕੀ ਬੜਾ ਜਤਨ ਕਰਨ; ਪਰ ਬੋੜਾ ਬੋੜਾ ਚਿਰ ਰਹਿੰਦੇ ਰਲੇ ਆਏ। ਰਸਤੇ 'ਚਿ ਇਕ ਨੱਗਰ ਆਇਆ 'ਲਾਡੀ' ਨਾਮ; ਉਥੇ ਆ ਖੜੇ ਹੋਏ। ਲੋਕਾਂ ਮੱਥਾ ਟੇਕਿਆ, ਭਾਈ ਸਾਹਿਬ ਨੇ ਪੁੱਛਿਆ:—

"ਤੁਹਾਡੇ ਨੱਗਰ ਵਿਚ ਆਬਾਦੀ ਤਾਂ ਅੱਛੀ ਹੈ?"

ਲੋਕਾਂ ਸਮਝਿਆ; ਐਥੇ ਡੇਰਾ ਪਾਉਣ ਦੇ ਇਗਾਦੇ ਨਾਲ ਹੀ ਇਹ ਗੱਲ ਪੱਛ ਰਹੇ ਨਿ। ਰਹਿ ਪਏ, ਤਾਂ ਸੇਵਾ ਕਰਨੀ ਪਿਆ ਕਰੂ! ਬੋਲੇ: "ਕੁਝ ਚੰਗੀ ਆਬਾਦੀ ਨਹੀਂ!" ਸੰਤਾਂ ਦੇ ਮੁਖਹੁੰ ਸੁਭਾਵਕ ਬਚਨ ਨਿਕਲਿਆ:— "ਹੱਛਾ, ਕੁਝ ਨਹੀਂ ਹੋਣਾ!" ਇਨ੍ਹਾਂ ਕਹਕੇ ਅਗਾਂਹ ਟੁਰ ਪਏ।

ਅਗਾਂਝੀ ਪਿੰਡ ਆਇਆ 'ਠੀਗ'। ਉਥੋਂ ਦੇ ਵਸਨੀਕਾਂ ਸੂਣਿਆ: 'ਲਾਡੀ' ਵਿਚ ਸੰਤਾਂ ਦੀ ਕੁਝ ਸੇਵਾ ਨਹੀਂ ਹੋਈ! ਜ਼ਿਮੀਦਾਰ ਦੌੜ ਕੇ ਆਏ; ਮਥਾ ਟੇਕਿਆ। ਮਹੰਤ ਜੀ ਨੇ ਪੁੱਛਿਆ:—"ਰਾਜੀ ਓ?" ਤਦ ਲੋਕਾਂ ਉੱਤਰ ਦਿਤਾ:—

"ਮਹਾਰਾਜ ! ਆਪ ਦੇ ਦਰਸਨ ਕਰਿ ਸਾਰੇ ਦਲਿੱਦਰ ਦੂਰ ਹੋ ਗਏ ਹਨ!"

ਇ. ੫. ੨੭੨.

੨੧੧.

ਭਾਈ ਸਾਹਿਬ ਬਚਨ ਕੀਤਾ:- “ਐਸੇ ਹੀ ਹੋਵੇਗਾ !” ਜ਼ਿਮੀਦਾਰਾਂ
ਸੇਵਾ ਬੀ ਬੜੀ ਕੀਤੀ, ਤਨੇ ਮਨੇ ਲਾ ਕੇ। ਟੁਰਨ ਸਮੇਂ ਭਾਈ ਜੱਗਾ ਜੀ
ਨੇ ਫਿਰ ਖੁਸ਼ੀ ਕੀਤੀ:-

‘ਏਥੇ ਸਭ ਤਰਾਂ ਬਰਕਤਿ ਹੋਵੇਗੀ !’

ਇਸ ਤਰਾਂ ਲੋਕਾਂ ਦੀਆਂ ਨੀਤਾਂ ਤੇ ਸੇਵਾ ਨੂੰ ਫਲ ਲਾਉਂਦੇ,
ਅਭਿਲਾਖੀਆਂ ਨੂੰ ਵਿਰੋਸਾਉਂਦੇ, ਸੰਤ ਜੀ ਆਪਣੇ ਅਸਥਾਨ
ਮੁੜਿ ਆਏ।

ਮਗਰੋਂ ‘ਲਾਡੀ’ ਪਿੰਡ ਵਿੱਚ ਦਲਿੱਦਰ ਵਰਤਣ ਲੱਗਾ। ਨਾਂ ਕੁਝ
ਰੌਣਕ ਰਹੀ; ਤੇ ਨਾਂ ਮੀਂਹ ਵਰਸੇ। ਹੋਰ ਹਰ ਥਾਂ ਚਉਂਗਿਰਦੇ ਵਰਖਾ ਹੋ
ਜਾਇਆ ਕਰੇ; ਫਸਲਾਂ ਭੀ ਚੰਗੀਆਂ ਲੱਗਣ, ਪਰ ‘ਲਾਡੀ’ ਵਿੱਚ
ਕਣੀ ਬੀ ਨ ਪਏ। ਲੋਕਾਂ ਉਹ ਥਾਂ ਛੱਡ ਕੇ ਹੋਰ ਥਾਂ ਪਿੰਡ ਜਾ ਬੰਨ੍ਹਿਆ।
ਓਥੇ ਭੀ ਇਹੋ ਹਾਲ ! ਤਦ ਲੋਕਾਂ ਵਿਚਾਰਿਆ : ਭਾਈ ਜੱਗਾ ਸਾਹਿਬ
ਦੀ ਰਾਇਆ ਦਿਸ਼ਟੀ ਪ੍ਰਾਪਤਿ ਕੀਤਿਆਂ ਬਿਨਾਂ ਸਾਡੇ ਸਿਰੋਂ ਦਰਿਦ੍ਰ ਦਾ
ਸਨਿੱਚਰ ਨਹੀਂ ਟਲਣਾ ! ਆਖਰ ਬਹੁਤ ਲੋਕ ਤੁਰ ਕੇ, ਭਾਈ ਸਾਹਿਬ
ਦੀ ਸੇਵਾ ਵਿਚ ਹਾਜ਼ਰ ਹੋਏ। ਮਾਫ਼ੀਆਂ ਮੰਗੀਆਂ; ਅਰੁ ਤਰਲੇ ਮਿੰਨਤਾਂ
ਕਰਕੇ, ਉਨ੍ਹਾਂ ਨੂੰ ‘ਲਾਡੀ’ ਲੈ ਲਾਏ। ਸੰਤਾਂ ਦੇ ਚਰਨ ਪੈਣ ਦੀ ਦੇਰ ਸੀ;
ਕਿ ਵਰਖਾ ਲਹਿ ਪਈ। ਜਲ-ਬਲ ਇੱਕ ਕਰ ਦਿੱਤਾ। ਲੋਕੀ ਬੜੇ ਖੁਸ਼
ਹੋਏ; ਤੇ ਸੰਤਾਂ ਦੀ ਸੇਵਾ ਤਨ ਮਨ ਧਨ ਨਾਲ ਕਟਨ ਲੱਗੇ।
ਆਖਣ:- “ਮਹਾਰਾਜ ! ਆਪ ਦੀ ਕ੍ਰਿਪਾ ਨਾਲ ਸਾਰੇ ਦਲਿੱਦਰ ਟੁੱਟ
ਗਏ ਹਨ; ਪਰ ਇਹ ਨੱਗਰ ਨਵਾਂ ਬੱਧਾ ਹੈ, ਏਥੇ ਛਾਇਆ
ਕੋਈ ਨਹੀਂ !”

ਬਾਬਾ ਜੀ ਦੇ ਹੱਥ ਵਿੱਚ ਉਸ ਮੌਕੇ ਟਾਹਲੀ ਦੀ ਲਕੜੀ (ਛਟੀ)
ਸੀ, ਅਰੁ ਜਿੱਥੇ ਖੜੇ ਸਨ; ਓਥੇ ਲਾਗੇ ਹੀ ਛੱਪੜ ਹੈ ਸੀ। ਸੁਭਾਇਕੀ
ਆਖਣ ਲੱਗੇ:-

“ਲਓ ਇਹ ਟਾਹਲੀ ਹੀ ਬੜੀ ਛਾਇਆ ਕਰੇਗੀ !”

ਉਨ੍ਹਾਂ ਬਰਨ ਕਰਕੇ, ਉਹ ਟਾਹਲੀ ਦੀ ਛਟੀ, ਛੱਪੜ ਕੰਢੇ ਗੱਡ ਦਿੱਤੀ। ਤੀਜੇ ਦਿਹਾੰ ਸੁਰਜੀਤ ਹੋ ਆਈ। ਸਭ ਲੋਕ ਅਚੰਭਾ ਮੰਨ ਗਏ। ਲੱਗੇ “ਧੰਨ ! ਧੰਨ !!” ਆਖਣ। ਤਦ ਭਾਈ ਸਾਹਿਬ ਨੱਗਰ ਨਿਵਾਸੀਆਂ ਤੋਂ ਵਿਦੋਂ ਲੈ ਕੇ ਅਪਣੇ ਗੁਰਦੁਆਰੇ ਮੁੜ ਆਏ। ਕੁਝ ਸਮਾਂ ਬਾਦ ਅਪਣੇ ਗੁਰਭਾਈ ਨਰਪਤਿ ਜੀ ਨੂੰ ਗੱਦੀ ਬਹਾਲ ਕੇ, ਆਪ ਸਰੂਪ ਵਿੱਚ ਲੀਨ ਹੋ ਗਏ॥

(੫) ਭਾਈ ਨਰਪਤਿ ਜੀ ਭਾਈ ਹੀਰਾ ਲਾਲ ਜੀ ਦੇ ਚੇਲੇ ਤੇ ਭਾਈ ਜੱਗਾ ਸਾਹਿਬ ਦੇ ਗੁਰਭਾਈ ਸਨ। ਪਹਿਲੀ ਉਮਰੇ ਤਾਂ ਗੁਰ ਤੀਰਥਾਂ ਦੀ ਯਾਤ੍ਰਾ ਕਰਦੇ ਫਿਰਦੇ ਰਹੇ; ਤੇ ਜਲ-ਧਾਰਾ ਆਦਿ ਬਿਤੀ ਬੀ ਧਾਰਨ ਕੀਤੀ। ਮੁੜ ਗੁਰਦੁਆਰੇ ਟਿਕ ਕੇ ਅਣਥੱਕ ਸੇਵਾ ਵਿੱਚ ਜੁਟੇ ਰਹੇ। ਸੇਵਾ-ਭਗਤੀ ਪੁਰ ਖੁਸ਼ ਹੋ ਕੇ, ਭਾਈ ਜੱਗਾ ਜੀ ਨੇ, ਇਨ੍ਹਾਂ ਨੂੰ ਅਪਣੀ ਥਾਂ ਮਹੰਤੀ ਦੀ ਗੱਦੀ ਪੁਰ ਬਹਾਲ ਕੇ, ‘ਗੁਰੂ ਕਾ ਲੰਗਰ’ ਤੇ ਨਾਮ-ਬਾਣੀ ਦਾ ਸਵਾ-ਬਰਤ ਚਲਾਉਣ ਦੀ ਸੇਵਾ ਬਖਸ਼ੀ। ਭਾਈ ਨਰਪਤਿ ਨੇ ਅਪਣੇ ਨਾਮ ਨੂੰ ਅੱਖਰ ੨ ਸਫਲ ਕਰਕੇ ਦੱਸਿਆ। ਬੜੇ ਪ੍ਰਤਾਪਵਾਨ ਸਾਧੂ ਹੋਏ। ਗੰਭੀਰ ਮਤਾ, ਤਮੇਗੁਣ ਦਾ ਤਿਆਗ, ਸ਼ਬਦ-ਕੀਰਤਨ ਵਿੱਚ ਪ੍ਰੇਮ; ਜਪ ਤਪ ਵਿੱਚ ਨਿਰ੍ਪੁਨ, ਉਦਾਰ ਆਤਮਾ, ਇਹ ਗੁਣ ਵਿਸ਼ੇਸ਼ ਇਨ੍ਹਾਂ ਵਿੱਚ ਹੈਸਨ।

ਇਕ ਸਾਧੂ ਸੀ, ਭਾਈ ਗੁਰਦਿਤਾ ਨਾਮ; ਕਿਸੇ ਸੇਵਕ ਨੇ ਉਸ ਨੂੰ ਕੁਝ ਪਦਾਰਥ ਦਿੱਤਾ। ਉਸ ਨੇ ਵਿਚਾਰਿਆ : “ਮੇਰੇ ਗੁਰਦੁਆਰੇ ਦੇ ਕੰਮ ਆ ਜਾਇਗਾ !” ਉਹ ਡੇਰੇ ਆਇਆ; ਤੇ ਭਾਈ ਨਰਪਤਿ ਜੀ ਦੇ ਚਰਨਾਂ ਵਿੱਚ ਉਹ ਪਦਾਰਥ-ਸੌ ਮੁਹਰਾਂ-ਰੱਖ ਕੇ ਅਰਦਾਸ ਕਰਾ ਦਿੱਤੀ। ਮਹੰਤ ਸਾਹਿਬ ਨੇ ਹਾਜ਼ਰ ਸਾਧੂਆਂ ਦੀ ਸਲਾਹ ਲੈ ਕੇ ਉਹ ਮਾਇਆ ਲੰਗਰ ਵਿੱਚ ਲਾ ਦਿੱਤੀ। ਉਨ੍ਹਾਂ ਦਿਨਾਂ ਵਿੱਚ ਬੜਾ ਭਿਆਨਕ ਕਾਲੁ ਪਿਆ ਹੋਇਆ ਸੀ। ਭਾਈ ਲੁਕਾਈ ਅੰਨ ਦੀ ਚੁੜ ਕਰਕੇ ਤ੍ਰਾਹ ਤ੍ਰਾਹ ਪਈ ਕਰਦੀ ਸੀ। ਭਾਈ ਨਰਪਤਿ ਜੀ ਨੇ ਹਰ ਪਾਸਿਓਂ ਖਰਚ ਸੰਕੇਚ ਕੇ, ਲੰਗਰ ਪੁਰ ਸਾਰਾ ਤਾਣ ਲਾ ਦਿੱਤਾ। ਅਰੂ ਕਾਲੁ ਦਾ ਸਮਾ ਬੜੀ ਸਿਆਣਪ ਨਾਲ ਲੰਘਾਇਆ।

‘ਧੋਬੜ’ ਜਾਤਿ ਦੇ ਜ਼ਿਮੀਦਾਰ ਹਨ; ਉਨ੍ਹਾਂ ਪਾਸ ਸਤਿਗੁਰੂ ਨਾਨਕ ਦੀ ਛੁਹ ਨਾਲ ਪਾਵਨ ਹੋਈਵੀ ਮੰਜ਼ੀ ਹੈ। ਉਨ੍ਹਾਂ ਦੀਆਂ ਮੱਝਾਂ ਧਾੜਵੀ ਜੇਰ ਨਾਲ ਬੋਹਿ ਲੈ ਗਏ। ਧਾੜਵੀ ਸਭਰਾਵਾਂ ਪਿੰਡ ਦੇ ਗਿੱਲ ਜ਼ਿਮੀਦਾਰ ਸਨ। ਧੋਬੜਾਂ, ਭਾਈ ਨਰਪਤਿ ਸਾਹਿਬ ਪਾਸ ਆ ਕੇ ਪੁੜਾਰ ਕੀਤੀ। ਸੰਤ ਜੀ ਦਿਆਵਾਨ ਹੋ ਕੇ, ਮੱਝਾਂ ਛਡਾਉਣ ਵਾਸਤੇ ਉਨ੍ਹਾਂ ਨਾਲ ਸਭਰਾਵੀਂ ਗਏ। ਭਾਈ ਸਾਹਿਬ ਨੇ ਧਾੜਵੀਆਂ ਨੂੰ ਮੱਝਾਂ ਮੌਜੂਦ ਦੇਣ ਵਾਸਤੇ ਆਖਿਆ; ਤਾਂ ਉਹ ਅੱਗੇ ਅਵੈਕੇ ਹੀ ਬੋਲੇ, ਅਖੀ:- “ਤੂੰ ਕੋਈ ਜਿੰਨ ਹੈ; ਜੋ ਪਿੰਡ ਨੂੰ ਅੱਗ ਲਾ ਦੇਵੇਂਗਾ ?”

ਬਾਬਾ ਜੀ ਦੇ ਮੁਹੌਂ ਸਹਿਜ ਸੁਭਾਉ ਬਚਨ ਨਿਕਲਿਆ:- “ਇਵੇਂ ਹੀ ਹੋ ਜਾਓ !” ਵਾਕ ਨਿਕਲਣ ਦੀ ਫਿੱਲ ਸੀ, ਕਿ ਅਗਨੀ ਪ੍ਰਚੰਡ ਰੂਪ ਧਾਰਕੇ ਪਿੰਡ ਵਿਚ ਵੜ ਗਈ। ਸਾਰਾ ਪਿੰਡ ਪਲ ਵਿਚ ਭਸਮੀ-ਭੁਤ ਕਰ ਦਿਤਾ। ਸਿਰਫ ਇਕ ਉਸ ਸਿੱਖ ਦਾ ਘਰ ਬਚਿਆ; ਜਿਸ ਨੇ ਰਾਤੀ ਮਹੰਤਾਂ ਤੇ ਸੰਤਾਂ ਨੂੰ ਸਮੁੰਦਰ ਦੇ ਗੱਢੇ ਛਕਾਏ ਸਨ। ਪਿੰਡ ਦਾ ਕੀਰਤਨ-ਸੋਹਿਲਾ ਪੜ੍ਹੇ ਜਾਣ ਪੁਰ, ਧਾੜਵੀ ਗਿੱਲ ਭਾਈ ਸਾਹਿਬ ਜੀ ਦੇ ਪੈਰੀਂ ਆਇ ਪਈ। ਮੱਝਾਂ ਮੌਜੂਦ ਕੇ ਮਾਲਕਾਂ ਦੇ ਘਰਿ ਛੱਡੀਆਂ; ਤਦ ਅੱਗਨਿ ਦੇ ਵਤਾ ਸਾਂਤਿ ਹੋਇਆ। ਮਹੰਤ ਸਾਹਿਬ ਆਪਣੇ ਡੇਰੇ ਮੁੜਿ ਆਏ।

ਭਾਈ ਸਾਹਿਬ ਦੀ ਆਪਣੀ ਜਾਤਿ ਵਿਚੋਂ ਇਕ ਪ੍ਰੇਮੀ ਸਿੱਖ ਸੀ। ਉਸ ਦੇ ਘਰਿ ਸੰਤਾਨ ਨਹੀਂ ਸੀ ਹੁੰਦੀ। ਸਾਰੇ ਵੇਲਣ ਵੇਲ ਥੱਕਾ ਪਰ ਮੁਰਾਰ ਪੂਰੀ ਨਾ ਹੋਈ। ਹਾਰ ਕੇ ਭਾਈ ਨਰਪਤਿ ਜੀ ਦੇ ਚਰਨੀ ਆਇ ਲੱਗਾ। ਭਾਈ ਜੀ ਨੇ ਅਰਦਾਸ ਕੀਤੀ; ਸਫਲ ਹੋ ਗਈ। ਉਸ ਪ੍ਰੇਮੀ ਦੇ ਘਰਿ ਪੁੜ੍ਹ ਜਨਮਿਆ। ਬੜੀਆਂ ਖੁਸ਼ੀਆਂ ਮਨਾਈਆਂ। ਸੰਤਾਂ ਦੀ ਬੜੀ ਸੇਵਾ ਕੀਤੀ। ਲੰਗਰ ਵਾਸਤੇ ਇਕ ਖੜ੍ਹੂਤੇ ਬਹੁਤ ਸਾਰੀ ਜ਼ਮੀਨ ਅਰਦਾਸ ਕਰਾਈ।

ਇਕ ਭਾਈ ਦੈਨ ਸਿੰਘ ਰਾਗੀ ਸੀ; ਉਸ ਦੇ ਪਿਤਾ ਭਾਈ ਸਾਪੂ ਸਿੰਘ ਨੇ ਮਹੰਤ ਸਾਹਿਬ ਪਾਸ ਬਿਨੈ ਕੀਤੀ:-

“ਮਹਾਰਾਜ ! ਆਪ ਸਮੁੰਦਰ ਸਮਾਨ ਰਤਨਾਂ ਭਰਪੂਰ ਹੈਗੇਓ ! ਆਪ ਦੇ ਹੁੰਦਿਆਂ ਅਸੀਂ ਖਾਲੀ ਕਿਉਂ ਰਹੇ ? ਸਾਡੇ

੨੭੪.

ਪੁੜ੍ਹ ਦੇ ਘਰਿ ਲੜਕੀਆਂ ਹੀ ਜਨਮਦੀਆਂ ਹਨ; ਪੁੜ੍ਹ ਕੋਈ
ਪ੍ਰਾਪਤ ਨਹੀਂ ਹੋਇਆ। ਆਪ ਕਿਰਪਾ ਕਰਕੇ ਮੈਨੂੰ ਪੇੜ੍ਹ ਦੀ
ਦਾਤ ਬਖਸ਼ੋ! ਦੇ ਹੋਣ ਤਾਂ ਅਸੀਂ ਇਕ ਆਪ ਜੀ ਦੀ
ਭੇਟਾ ਕਰੀਏ ॥”

ਭਾਈ ਸਾਹਿਬ ਬੋਲਿ:-

“ਭਾਈ ਸਾਧੂ ਸਿੰਘਾ! ਤੇਰਾ ਪੁੜ੍ਹ ਪ੍ਰੇਮ ਨਾਲ ਸ਼ਬਦ-ਕੀਰਤਨ
ਕਰੋ; ਸੰਤਾਂ ਦੀ ਖੁਸ਼ੀ ਹੋ ਜਾਵੇਗੀ।”

ਇਕ ਦਿਨ ਮਹੱਤ ਸਾਹਿਬ ਸੋਚ-ਇਸ਼ਨਾਨ ਕਰਕੇ, ਭਜਨ ਵਿਚ
ਮਗਨ ਹੋਏ ਬੈਠੇ ਸਨ। ਭਾਈ ਚੈਨ ਸਿੰਘ ਰਾਗੀ ਨੇ ਆਸਾ ਰਾਗ
ਵਿਚ ਗੁਰ-ਸ਼ਬਦ ਦਾ ਅਲਾਖ ਕੀਤਾ। ਰਾਗ ਦੀ ਧੁਨਿ ਸੁਣਕੇ ਮਨ ਜੋ
ਪ੍ਰਸੰਨ ਹੋਇਆ; ਆਖਣ ਲੱਗੇ:-

“ਭਾਈ ਚੈਨ ਸਿੰਘ ਜੀ! ਵਾਹ ਵਾਹ! ਖੁਸ਼ ਕੀਤਾ ਈਂ!
ਤੁਹਾਡੇ ਘਰਿ ਚਾਰ ਪੁੜ੍ਹ ਹੋਣਗੇ; ਚਾਰੇ ਰਾਗੀ! ਪਰ ਉਨ੍ਹਾਂ
ਵਿਚੋਂ ਦੋ ਸਾਨੂੰ ਦੇਵੀਂ!“

ਭਾਈ ਸਾਧੂ ਸਿੰਘ ਤੇ ਚੈਨ ਸਿੰਘ-ਪਿਤਾ ਪੁੜ੍ਹ ਦੇਵੇਂ—ਸੰਤਾਂ ਦਾ
ਵਰ ਸੁਣ ਕੇ ਬੇ-ਹੱਦ ਪ੍ਰਸੰਨ ਹੋਏ; ਤੇ ਆਖਿਓ ਨਿ:-

“ਸੱਤ ਬਚਨ ਮਹਾਰਾਜ! ਸਤਿਗੁਰਾਂ ਦੀ ਮਿਹਰ ਹੋਈ ਤਾਂ
ਸਾਰੇ ਕਾਰਜ ਆਪ ਦੀ ਸੁਭਾਸਿ ਅਨੁਸਾਰ ਰਾਸ ਹੋ ਜਾਣਗੇ।”

ਸਮਾਂ ਪਾ ਕੇ ਸੰਤਾਂ ਦੇ ਬਚਨ ਸੱਤ ਹੋਏ। ਭਾਈ ਚੈਨ ਸਿੰਘ ਦੇ
ਘਰਿ ਚਾਰ ਪੁੜ੍ਹ ਜਨਮੇ; ਜਿਨ੍ਹਾਂ ਵਿਚੋਂ ਦੋ ਸੰਤਾਂ ਦੀ ਸੇਵਾ ਵਿਚ ਅਰਪਨ
ਕੀਤੇ ਗਏ; ਤੇ ਦੋ ਘਰਿ ਰੱਖੇ। ਸਾਧੂਆਂ ਦੇ ਨਾਮ ਭਾਈ ਸੁੱਖਾ
ਤੇ ਭਗਵਾਨ ਦਾਸ ਰੱਖੇ ਗਏ। ਅਰੂ ਘਰਿਸਤੀਆਂ ਦੇ ਸੰਗਤ ਸਿੰਘ
ਤੇ ਦਇਆ ਸਿੰਪੁ।

ਭੰਭੜੀ ਗੱਤ ਦਾ ਇਕ ਸਿੱਖ, ਭਾਈ ਸਹਾਈ ਸਿੰਘ ਨਾਮ ਸੀ।
ਉਸ ਨੇ ਅਪਣੇ ਪਿੰਡਿ, ਭਾਈ ਨਰਪਤਿ ਜੀ ਆਏ ਸੁਣੇ; ਤਾਂ ਬੜੇ ਪ੍ਰੇਮ
ਨਾਲ ਖੀਰ ਤੇ ਪ੍ਰਸ਼ਾਦ ਤਿਆਰ ਕਰਕੇ, ਡਕਾਊਣ ਵਾਸਤੇ ਹਾਜ਼ਰ
ਹੋਇਆ। ਮਨ ਵਿਚ ਭਾਵਨਾ, ਕਿ ਸੰਤ ਪੁੜ੍ਹ ਦਾ ਫਲ ਪ੍ਰਦਾਨ ਕਰਨ।
ਸੰਤਾਂ ਪ੍ਰਸ਼ਾਦ ਡਕਿਆ; ਬੜੇ ਪ੍ਰਸੰਨ ਹੋਏ। ਬਚਨ ਕੀਤਾ:-

ਇ. ਪ. ੨੭੬.

“ਭਾਈ ਸਹਾਈ ਸਿੰਘਾ! ਤੈਨੂੰ ਸਤਿਗੁਰਾਂ ਇਕ ਪੁੱਤ੍ਰੀ ਬਖਸ਼ੀ
ਹੈ। ਗੁਰੂ ਦੀ ਦਾਤ ਜਾਣ ਕੇ ਉਸ ਦੀ ਸੇਵਾ ਕਰਨੀ!”

ਅਪਣੀ ਭਾਵਨਾ-ਵਿਰੁੱਧ ਬਚਨ ਸੁਣਕੇ; ਇਸਤ੍ਰੀ-ਭਰਤਾ ਦੇਵੇਂ ਉਦਾਸ
ਹੋ ਗਏ। ਸੰਤਾਂ ਉਨ੍ਹਾਂ ਨੂੰ ਨਿਰਾਸ ਵੇਖ ਕੇ ਫਰਮਾਇਆ:-

ਸਹਿਸਾ ਕੌਈ ਨਾਂ ਕਰੋ! ਲੜਕੀ, ਲੜਕੇ ਨਾਲੋਂ ਬੀ
ਜਸਵੰਤੀ ਹੋਵੇਗੀ। ਅਰੁ ਮਹਾਂ ਸਿੰਘ ਦੀ ਪਾਤਿਸ਼ਾਹੀ ਵਿੱਚ
ਨਾਮ ਪੇਦਾ ਕਰੇਗੀ !!*

ਭਾਈ ਨਰਪਤਿ ਜੀ ਪਾਸੋਂ ਸੀਵਿਆ-ਦੀਖਿਆ ਪ੍ਰਾਪਤਿ ਕਰਕੇ,
ਗੁਰੂ ਕੇ ਸਿੱਖ ਤਾਂ ਘਨੇਰੇ ਬਣੇ; ਪਰੁ ਸਾਧੂ ਬਿਰਤੀ ਭੀ ਕਈਆਂ ਪਾਰਣ
ਕੀਤੀ। ਉਨ੍ਹਾਂ ਵਿੱਚੋਂ ਭਾਈ ਪਰੇਮ ਦਾਸ ਦੀ ਸੇਵਾ-ਸਰਧਾ ਉਤੇ ਭਾਈ
ਸਾਹਿਬ ਬੜੇ ਰਾਜੀ ਸਨ। ਉਸੇ ਨੂੰ ਅਪਣੀ ਥਾਂ ਮਹੰਤ ਤੇ ‘ਗੁਰਦੁਆਰਾ
ਖਾਨ ਕੀ’ ਦਾ ਪ੍ਰਬੰਧਕ ਨੀਅਤ ਕੀਤਾ। ਅਰੁ ਥੋੜੇ ਦਿਨਾਂ ਮਗਰੋਂ ਆਪ
ਸ੍ਰੇ-ਸਰੂਪ ਵਿੱਚ ਸਮਾ ਗਏ।

(੬) ਭਾਈ ਪ੍ਰੇਮ ਦਾਸ—ਜਿਹਾ ਨਾਮ ਤਿਹੋ ਜੇਹੇ ਹੀ
ਗੁਰੂ-ਗੋਬਿੰਦ ਤੇ ਉਸ ਦੀ ਸਾਜਨਾਂ ਨਾਲ ਪ੍ਰੇਮ ਕਰਦੇ ਸੇ। ਸੱਚ-ਮੱਚ
ਪਰੇਮ ਦੇ ਹੀ ਦਾਸ ਸਨ। ਜਤ ਸਤ ਵਿੱਚ ਪੂਰਨ ਪ੍ਰਤਾਪੀ। ਬੜੇ ਪਵਿੱਤ੍ਰ
ਆਤਮ; ਤੇ ਧਿਆਨ, ਧਾਰਨਾ ਆਦਿ ਸਰਬ ਸਾਧਨਾ ਦੇ ਸਾਧਨ ਹਾਰੇ
ਸਨ। ਪਰਉਪਕਾਰੀ ਤੇ ਦਇਆ ਦੀ ਖਾਣ ਮਸ਼ਹੂਰ ਸਨ। ਬਚਨ ਜੇ
ਕਰਨਾ, ਸਭ ਸੱਤਿ ਹੋ ਜਾਣਾ। ਪੁਹਲੇ ਨੱਗਰ ਦੇ ਤਪੇ ਵਿੱਚੋਂ ਇੱਕ ਜੱਟ
ਬੜਾ ਗਾਰੀਬ; ਉਸ ਨੇ ਭਾਈ ਪ੍ਰੇਮ ਦਾਸ ਜੀ ਪਾਸ ਆਕੇ

*ਇਹ ਲੜਕੀ ਸ਼ਾਇਦ ‘ਸਦਾ ਕੌਰ’ ਹੋਈ; ਜੋ ਸ. ਜੈ ਸਿੰਘ
'ਕਨੁੱਈਆ' ਦੇ ਪੁੱਤ੍ਰ ਸ. ਗੁਰਬਖਸ਼ ਸਿੰਘ ਨਾਲ ਪਰਣੀ ਗਈ ਸੀ।
ਭਰਤਾ, ਸ. ਜੱਸਾ ਸਿੰਘ ਰਿਮਗੜੀਏ ਦਾ ਮੁਕਾਬਲਾ ਕਰਦਾ ਹੋਇਆ
ਮਾਰਿਆ ਗਿਆ। ਅਰੁ ਸ. ਜੈ ਸਿੰਘ ਦੇ ਸੁਰਗਵਾਸੀ ਹੋਣ ਤੋਂ ਬਾਦ
ਮਲਕ ਦੀ ਰਾਣੀ ਬਣੀ। ਬਟਾਲਾ ਜਿਸ ਦੀ ਰਾਜਧਾਨੀ ਸੀ। ਇਸ ਦੀ
ਕੁੱਝੋਂ ਪੇਦਾ ਹੋਈ ਲੜਕੀ, ਮਹਾਰਾਜਾ ਰਣਜੀਤ ਸਿੰਘ ਨਾਲ ਵਿਆਹੀ
ਗਈ। ਜਿਸ ਤੋਂ ਮਹਾਰਾਜਾ ਸ਼ੇਰ ਸਿੰਘ ਤੇ ਕੰਵਰ ਤਾਰਾ ਸਿੰਘ—ਦੇ
ਸਪੂਤ—ਪ੍ਰਤਾਪ ਹੋਏ।

੨੭੬.

ਮੱਥਾ ਟੇਕਿਆ। ਉਸ ਦੇ ਦੀਨ-ਦੁਖੀ ਹੋਣ ਦੇ ਚਿੰਨ੍ਹ ਚਿਹਰੇ ਤੋਂ ਹੀ ਪਏ
ਟਪਕਣ। ਮਹੰਤ ਜੀ ਨੇ ਪੁੱਛਿਆ:-

“ਭਾਈ ਤੇਰੀ ਕੀ ਭਾਵਨਾ ਹੈ ?”

ਬੋਲਿਆ:

“ਮਹਾਰਾਜ ਮੈਂ ਬੜਾ ਗਰੀਬ ਦੁਖੀਆ ਹਾਂ। ਮੈਨੂੰ ਜ਼ਿਮੀਦਾਰ
ਕੋਈ ਸਾਕ ਭੀ ਨਹੀਂ ਦੇ ਸਕਦਾ, ਭਾਈਚਾਰਾ ਭੀ ਮੇਰੀ ਕੋਈ ਮਦਦ
ਨਹੀਂ ਕਰਦਾ। ਇਸੇ ਕਰਕੇ ਮੈਂ ਆਪ ਦੀ ਸ਼ਰਨ ਰਾਹੀਂ ਹੈ।”

ਭਾਈ ਸਾਹਿਬ ਹੱਸ ਕੇ ਬੋਲੇ:-

“ਜਾਹ ! ਤੈਨੂੰ ਇਕ ਵਰੇ ਦੇ ਅੰਦਰਿ ਅੰਦਰਿ ਵਹੁਟੀ
ਮਿਲ ਜਾਓਗੀ !”

ਉਹ ਵਿਚਾਰਾ ਨਿਸਚਾ ਕਰਕੇ ਘਰਿ ਟੁਰ ਗਿਆ। ਸਚ-ਮੁੱਚ ਹੀ ਵਰੇ
ਦੇ ਅੰਦਰ ਉਸਦੀ ਸ਼ਾਦੀ ਹੋ ਗਈ। ਪਰ ਚਾਰ ਸਾਲ ਸੰਤਾਨ ਕੋਈ ਨਾ
ਹੋਈ। ਚਾਰ ਵਰੇ ਬੀਤੇ; ਤਾਂ ਫੇਰਿ ਸੰਤਾਂ ਪਾਸ ਆਇਆ। ਜਥਾ ਸ਼ਕਤਿ
ਭੇਟਾ ਰੱਖ ਕੇ, ਮੱਥਾ ਟੇਕਿਆ। ਭਾਈ ਸਾਹਿਬ ਨੇ ਉਦਾਸ ਜਾਚ ਕੇ
ਪੁੱਛਿਆ:-“ਭਲਿਆ ਲੋਕਾ ਹੁਣ ਕੀਕੁਣ ਆਇਆ ਇਂ ?”

ਉਸ ਆਖਿਆ : “ਜੀ ! ਵਹੁਟੀ ਤਾਂ ਆਪ ਦੀ ਕਿਰਪਾ ਨਾਲ
ਜ਼ਰੂਰ ਮਿਲ ਗਈ; ਪਰ ਉਸ ਤੋਂ ਕੋਈ ਲੜਕਾ ਬਾਲਾ ਨਹੀਂ ਹੁੰਦਾ !”
ਸੰਤ ਜੀ ਹਸ ਕੇ ਬੋਲੇ:- ●

“ਜਾਹ ! ਪੁੱਤ੍ਰ ਭੀ ਦੋ ਚਾਰ ਕਮਲੁ-ਰਮਲੁ ਹੋ ਈ ਜਾਣਗੇ !”

ਇਵੇਂ ਗੱਲ ਹੋਈ, ਸਮਾਂ ਪਾ ਕੇ ਉਸ ਦੇ ਘਰਿ ਛਿਅ ਪੁੱਤ੍ਰ ਹੋਏ, ਪਰ
ਸਭੇ ਕਮਲੁ-ਰਮਲੁ।

ਇਕੇਰਾਂ ਭਾਈ ਸਾਹਿਬ ਚੁਹਣੀਆਂ ਨੱਗਰ—ਜੋ ਭਾਈ ਫੇਰੂ ਦੇ
ਛੇਰੇ ਤੋਂ ਦਸ ਕੋਹੁਦੱਖਣ ਹੈ—ਤੋਂ ਆਪਣੇ ਗੁਰਦੁਆਰੇ ਵਲਿ ਘੋੜੀ
ਤੇ ਸਵਾਰ ਆ ਰਹੇ ਸਨ। ਰਾਹ ਵਿਚ, ਇਕ ਅੱਸੀ ਵਰੇ ਦੀ ਬੁਢੜੀ
ਜਾਮੇ ਦੀ ਚਮਾਰ, ਪੈਂਡੇ ਦੀ ਬੱਕੀ ਟੁਟੀ, ਬਿਆਕਲ ਹੋਈ ਵੇਖੀ। ਉਸ
ਤੋਂ ਤੁਰਿਆ ਨਾ ਜਾਏ। ਤੇਹ ਨਾਲ ਬੀ ਬਹੁਤ ਬੇਹਬਲ ਹੋਈ ੨, ਡਿਗ
ਪਈ। ਭਾਈ ਸਾਹਿਬ ਨੇ ਉਸ ਪਾਸ ਜਾ ਕੇ ਹਾਲਤ ਵੇਖੀ ਤੇ ਤਰਸ
ਖਾ ਕੇ ਪੁੱਛਿਆ:-

ਇ. ਪ. ੨੭੮.

ਮਾਈ ! ਕਿਥੇ ਜਾਣਾ ਏਂ ?

ਬੁਢੀ ਬੁੱਲ੍ਹਾਂ ਵਿਚ ਹੀ ਮੁਰਦੀ ਜੇਹੀ ਆਵਾਜ਼ ਨਾਲ ਮਸਾਂ
ਮਤਾਂ ਬੁੜ-ਬੁੜਾਈ ।

“ਬੁਰਾ ! ਜੰਬਰਾਂ ਜਾਣਾ ਇ !”

ਮੰਤੇ ਜੀ ਨੇ, ਉਸ ਨੂੰ ਚੁੱਕ ਕੇ ਘੋੜੀ ਉਤੇ ਚੜ੍ਹਾਇਆ; ਤੇ
ਆਪ ਵਾਗਾਂ ਫੜਕੇ ਮੁਹਰੇ ਟੁਰ ਪਏ। ਪਿੰਡ ਜੰਬਰ ਲਿਆ ਕੇ, ਬੁਢੀ
ਨੂੰ ਉਸਦੇ ਟਿਕਾਣੇ ਜਾ ਲਾਹਿਆ। ਬੁਢੀ ਅਸੀਸਾਂ ਦੇਂਦੀ ਨਾ ਥੁੱਕੇ।
ਵੱਖਣ ਵਾਲੇ ਬੜੇ ਹੋਰਾਨ ਹੋਣ, ਤੇ “ਧੰਨ ! ਧੰਨ !! ਪਏ ਆਖਣ। ਭਾਈ
ਸਾਹਿਬ ਫੌਰੇ ਪਹੁੰਚੇ ਤੇ ਇਸ਼ਨਾਨ ਕਰਕੇ ਗੱਦੀ ਪੁਰ ਵਿਰਾਜੇ।

ਇਕ ਮੁਸਲਮਾਨ ਚੋਰ ਨੇ, ਮਹਾਰਾਜਾ ਰਣਜੀਤ ਸਿੰਘ ਦਾ
ਘੋੜਾ ਚੁਰਾ ਕੇ ਬਹਾਵਲਪੁਰੀਏ ‘ਖਾਨ’ ਦੇ ਦੀਵਾਨ ‘ਖੇਤਾਮਲ’ ਪਾਸ
ਜਾ ਵੇਚਿਆ। ਵੇਚਕੇ ਘਰਿ ਮੁੜਿਆ; ਤਾਂ ਕਿਸੇ ਨੇ ਮੁਖਬਰੀ ਕਰਕੇ
ਪਕੜਾ ਦਿੱਤਾ। ਮਹਾਰਾਜਾ ਸਾਹਿਬ ਦੇ ਪੇਸ਼ ਕੀਤਾ ਗਿਆ; ਤਾਂ
ਸਰਕਾਰ ਨੇ ਫਰਮਾਇਆ:—

“ਘੋੜਾ ਕਿੱਥੇ ਵੇ ? ਹਾਜ਼ਰ ਕਰੋ ! ਨਹੀਂ ਤਾਂ
ਛਾਹੇ ਟੰਗ ਦਿਆਂਗੇ ! ਜਾਓ, ਪੰਦਰਾਂ ਦਿਨਾਂ ਦੀ
ਮੁਹਲਤ !”

ਚੋਰ, ਦੀਵਾਨ ਖੇਤਾ ਮੱਲ ਕੋਲ ਰਿਆ; ਪਰ ਘੋੜਾ ਓਥੇਂ ਨਾ ਮਿਲਿਆ।
ਉਸ ਦੀ ਮਾਂ ਬਾਬਾ ਪ੍ਰੇਮ ਦਾਸ ਸਾਹਿਬ ਦੀ ਸੇਵਾ ਵਿਚ ਹਾਜ਼ਰ ਹੋਈ; ਤੇ
ਬਹੁਤ ਦੀਨ ਹੋ ਕੇ ਤਰਲੇ ਕੱਢਣ ਲੱਗੀ:— “ਮਹਾਰਾਜ ! ਮੇਰਾ ਬੇਟਾ
ਤਦ ਬਚ ਸਕਦਾ ਇ, ਜੇ ਤੁਸੀਂ ਕਿਰਪਾ ਕਰੋ ! ਤੁਸੀਂ ਪਰਉਪਕਾਰੀ
ਓ; ਅਲਹ ਦੇ ਵਾਸਤੇ ਮੇਰੀ ਝੇਲੀ ਪੁੱਤ੍ਰ ਦੀ ਖੈਰ ਪਾਓ !”

ਮੰਤੇ ਸਾਹਿਬ ਪਸੀਜੇ; ਤੇ ਉਸ ਦੇ ਨਾਲ ਟੁਰ ਪਏ।
ਬਹਾਵਲ ਪੁਰਿ ਦੀਵਾਨ ਖੇਤਾ ਮੱਲ ਨੂੰ ਜਾ ਮਿਲੇ। ਮੈਮਸ਼ਾਇਆ:—

“ਇਹ ਪਰ ਸੁਆਰਬ ਬੀ ਹੈ; ਤੁਹਾਡਾ ਜਸ ਭੀ ਬਹੁਤ ਹੋਉ !
ਘੋੜਾ ਇਸ ਨੂੰ ਦੇ ਦਿਓ; ਤਾਂ ਜੋ ਛਾਹੇ ਤੋਂ ਬਚ ਜਾਏ ! ਵੇਖੋ, ਇਸ
ਵਾਸਤੇ ਅਸੀਂ ਤੁਰਕੇ ਤੁਹਾਡੇ ਦਰ ਤੇ ਆਏ ਹਾਂ ! ਤੁਸੀਂ ਹਿੰਦੂ ਓ;
ਇਹੋ ਜਾਣਕੇ ਅਸੀਂ ਵਿੱਚ ਪਏ ਹਾਂ !” ਪਰ ਉਸ ਖੇਤੇ ਨੇ ਇਕ ਨਾ
ਮੰਨੀ ! ਸਗੋਂ ਭਾਈ ਸਾਹਿਬ ਦਾ ਅਨਾਦਰ ਕੀਤਾ। ਭਾਈ ਜੀ ਜੇਰ ।

ਕਰਕੇ, ਚੁਪ-ਕੀਤੇ ਮੁੜਿ ਆਏ; ਤੇ ਸ਼ਹਿਰੋਂ ਬਾਹਰ ਆਕੇ ਬਹਿ ਗਏ। ਭਾਈ ਚੈਨ ਸਿੰਘ ਰਾਗੀ ਨਾਲ ਸੀ; ਉਸ ਨੂੰ ਕੀਰਤਨ ਕਰਨ ਦੀ ਆਗਿਆ ਕੀਤੀ। ਕੀਰਤਨ ਹੋਣ ਲੱਗਾ; ਤਾਂ ਬੜੀ ਰਾੜ ਉਠ ਖਲੋਤੀ। ਮੁਸਲਮਾਨਾਂ ਦਾ ਓਥੇ ਜੇਰ; ਉਹ ਸੰਖ ਬੀ ਨਾ ਵੱਜਣ ਦੇਂਦੇ ਹੋਏ। ਸ਼ਬਦ-ਕੀਰਤਨ ਕਿਵੇਂ ਝੱਲ ਸਕਦੇ ਸਨ! ਬੜੀ ਖਲਕ-ਇਕੱਠੀ ਹੋ ਗਈ। ਉਸੇ ਮੌਕੇ ਪੰਜ ਸੁਥਰੇ ਫਕੀਰ ਓਥੋਂ ਦੀ ਲੰਘੇ ਜਾਂਦੇ ਸਨ। ਉਨ੍ਹਾਂ ਰੈਲ੍ਹੇ ਦਾ ਕਾਰਨ ਪੁੱਛਿਆ; ਤਾਂ ਕਿਸੇ ਦੱਸਿਆ:-

“ਇਕ ਫਕੀਰ ਮਹੰਤ ਹੈ; ਉਸ ਨਾਲ ਕਾਜ਼ੀ ਲੋਕ
ਝਰਾਵਾ ਕਰ ਰਹੇ ਹਨ, ਕਿ ਤੁਸੀਂ ਕੀਰਤਨ ਕਿਉਂ
ਕਰਦੇ ਓ !”

ਉਨ੍ਹਾਂ ਆਕੇ ਵੇਖਿਆ, ਤਾਂ ਛੋਟੇ ਡੇਰੇ ਦੇ ਮਹੰਤ ਪਰੇਮ ਦਾਸ ਜੀ ਬੈਠੇ ਸਨ। ਅਰੁ ਉਹ ਕਾਜੀ ਜਥਰਦਸਤੀ ਅਪਣੇ ਦੀਨ ਵਿਚ ਲਿਆਇਆ ਚਾਂਹਦੇ ਹਨ। ਪਰੁ ਦਲੀਲ ਬਾਜ਼ੀ ਵਿਚ ਉਹ ਝੂਠੇ ਹਨ। ਸੁਥਰੇ ਸਾਧਿਆਂ ਮਹੰਤ ਜੀ ਨੂੰ ਮੱਥਾ ਟੇਕਿਆ; ਅਰੁ ਅਪਣੇ ਇਕ ਸਾਥੀ ਨੂੰ ਓਥੋਂ ਭੇਜਿਆ; ਜਿੱਥੇ ਪੰਜ ਸੈ ਸੁਥਰੇ ਉਤਰੇ ਹੋਏ ਸਨ। ਉਹ ਟਿਕਾਣਾ ਰਾਜਪੁਤਾਨੇ ਦੀ ਹੱਦ ਵਿੱਚ ਸੀ। ਓਥੇ ਇਕ ਸੁਥਰੇ ਨੇ ਸੰਤਾਂ ਦਾ ਭੰਡਾਰਾ ਕੀਤਾ ਸੀ। ਇਹ ਸੁਥਰੇ ਭੀ ਓਧਰ ਹੀ ਜਾ ਰਹੇ ਸਨ। ਜਦੋਂ ਉਨ੍ਹਾਂ ਸੁਥਰਿਆਂ ਸ਼ੁਣਿਆਂ, ਕਿ ਭਾਈ ਪਰੇਮ ਦਾਸ ਜੀ ਉਪਕਾਰੀ ਹਨ; ਤੇ ਉਪਕਾਰ ਬਦਲੇ ਹੀ ਤੁਰਕਾਂ ਦੇ ਅੜਿੱਕੇ ਆਏ ਬੈਠੇ ਨਿ। ਤਾਂ ਤੁਰਤ ਪੰਜੇ ਸੈ ਸੁਥਰਾ ਓਧਰ ਨੂੰ ਚੜ੍ਹਿ ਪਿਆ। ਬਹਾਵਲ ਪੁਰ ਪਹੁੰਚੇ; ਤਾਂ ਮਹੰਤ ਜੀ ਨੂੰ ਪਰਣਾਮ ਕਰਕੇ, ਕਾਜੀ, ਮੁਲਾਣਿਆਂ ਦੇ ਉਦਾਲੇ ਹੋ ਗਏ। ਫੜ ਫੜਕੇ ਖੂਬ ਕਡਕੱਟ ਚਾੜ੍ਹੀ। ਫਿਰ ਸਾਰੇ ਨਵਾਬ ਦੇ ਬੁਹੇ 'ਤੇਜ਼ਾ ਖੜੇ ਹੋਏ; ਦਰਵਾਜ਼ਾ ਰੋਕ ਬੈਠੇ। ਓਧਰ ਕਿਲੇ ਦੇ ਅੰਦਰ ਫਕੀਰ, ਭਗਵੰਤ ਦੀ ਇੱਛਾ ਅਨੁਸਾਰ ਗੁਪਤ ਰੂਪ ਪ੍ਰਗਟ ਹੋ ਗਏ। ਬੜਾ ਸ਼ੇਰ ਮਚ ਗਿਆ। ਨਵਾਬ ਘਬਰਾਕੇ ਬਾਹਰ ਆਇਆ; ਤਾਂ ਬਾਹਰ ਭੀ ਬਹੁਤ ਰੈਲ੍ਹਾ ਮਚਿਆ ਢਿੱਠਾ। ਹੁਣ ਨਵਾਬ ਨਾਂ ਤੇ ਡਰਦਾ ਬਾਹਰ ਜਾਵੇ, ਨਾਂ ਅੰਦਰਿ! ਹਾਰ ਕੇ ਸਾਧੁਆਂ ਦੇ ਕਦਮਾਂ ਵਿੱਚ ਢਹਿ ਪਿਆ। ਵਿੱਚੋਂ ਕਿਸੇ ਨੇ ਆਵਾਜ਼ ਦਿੱਤੀ:-

“ਭਾਈ ਪਰੇਮ ਦਾਸ ਦੇ ਪੈਰੀਂ ਪਵਿਗੇ,
ਤਦ ਖਲਾਸੀ ਹੋਉ !”

ਤਦ ਨਵਾਬ ਬਾਬਾ ਜੀ ਦੇ ਪੈਰੀਂ ਆਕੇ ਪਿਆ ਤੇ ਗਿੜ ਗਿੜਾ ਕੇ
ਮੱਛੀ ਮੰਗੀ । ਖੇਡਾ ਮੱਲ ਦੀਵਾਨ ਨੂੰ ਬੰਨ੍ਹਕੇ ਭਾਈ ਸਾਹਿਬ ਦੇ ਹਵਾਲੇ
ਕੀਤਾ । ਨਾਲੇ ਬਹੁਤ ਸਾਰੀ ਨਜ਼ਰ-ਨਿਆਜ ਭੇਟ ਕੀਤੀ । ਸਾਰੇ
ਸਾਧੂਆਂ ਨੂੰ ਭੇਡਾਰਾ ਦਿੱਤਾ । ਮਹੰਤ ਸਾਹਿਬ ਤੋਂ ਆਗਿਆ ਲੈ ਕੇ
ਘਰਿ ਗਿਆ । ਭਾਈ ਸਾਹਿਬ ਨੇ ਤਰਸ ਕਰਕੇ, ਦੀਵਾਨ ਖੇਡਾ ਮੱਲ ਨੂੰ ਭੀ
ਛੱਡ ਦਿੱਤਾ । ਓਹੋ ਕਮੇਤ ਰੰਗ ਦਾ ਘੋੜਾ ਲੈ ਕੇ ਫੇਰੇ ਮੁੜੇ ।
ਸੁਥਰੇ ਆਗਿਆ ਪਾ ਕੇ ਆਪਣੇ ਰਾਹ ਲੱਗੇ । ਚੇਰ, ਜਾਂ ਘੋੜਾ ਲੈ ਕੇ
ਸਰਕਾਰ ਪਾਸ ਗਿਆ; ਤਾਂ ਮਹਾਰਾਜਾ ਨੇ ਪੁੱਛਿਆ; “ਕਿਵੇਂ ਲੈ ਕੇ
ਆਇਆ ਇਹ ?” ਚੇਰ ਨੇ ਸਾਰੀ ਵਿਖਿਆ ਤੇ ਸੰਤਾਂ ਦੀ ਸਹਾਇਤਾ ਦਾ
ਪ੍ਰਸੰਗ ਸੁਣਾ ਦਿੱਤਾ । “ਮਹਾਰਾਜਾ ਸਾਹਿਬ ਨੇ ਭਾਈ ਸਾਹਿਬ ਦੀ ਸੌਭਾ
ਸੁਣ ਕੇ, ਉਹ ਘੋੜਾ, ਸਣੇ ਹੋਰ ਬਹੁਤ ਸਾਰੀ ਭੇਟਾ ਦੇ, ਭਾਈ ਸਾਹਿਬ
ਦੇ ਫੇਰੇ ਭੇਜ ਦਿੱਤਾ । ਇਸ ਪਰਉਪਕਾਰ ਪੁਰ ਭਾਈ ਸਾਹਿਬ ਦੀ ਬੜੀ
ਜਸ-ਕੀਰਤੀ ਵਧੀ ॥

ਇਕ ਸਮੇਂ ਦੀ ਗੱਲ ਇਹ, ਮਹਾਰਾਜਾ ਫਣਜੀਤ ਸਿੰਘ ਦੇ ਦੀਵਾਨ
ਸੁਖਦਿਆਲ ਨੇ, ਖਾਲਸਾਤ ਦਾ ਇਲਾਕਾ ਇੱਜਾਰੇ (ਠੱਕੇ) ਪੁਰ ਲੈ
ਲਿਆ । ਪਰ ‘ਸੁਖਦਿਆਲ’, ਬਣ ਗਿਆ ‘ਦੁਖਦਿਆਲ’ । ਇਸ
ਇਲਾਕੇ ਵਿਚੋਂ ਸਵਾ ਲੱਖ ਰੁਪਯੋ ਮਾਮਲਾ ਧਰਮ ਅਰਥ ਮੱਡ ਸੀ ।
ਦੀਵਾਨ ਨੇ ਉਹ ਸਾਰਾ ਬੰਦ ਕਰ ਦਿੱਤਾ । ਸਾਰੇ ਸਾਧੂ, ਬੇਦੀ ਜੋਰ ਲਾ
ਖੁਕੇ; ਸਰਕਾਰ (ਮਹਾਰਾਜਾ) ਕਿਸੇ ਦੀ ਰੱਲ ਨਾ ਮੰਨੇ । ਅਰੁ
ਸਰਕਾਰ ਆਪਣੇ ਪੱਲਿਓਂ ਸਵਾ ਲੱਖ ਰੁਪਯਾ ਦੇ ਬੀਨਾ ਸਕੇ । ਨਾਂ
ਦੀਵਾਨ ਹੀ ਛੁੱਡੇ । ਹਾਰ ਕੇ ਮਾਫ਼ੀਆਂ ਵਾਲੇ ਲੋਕ ਬਾਬਾ ਪ੍ਰਮਦਾਸ
ਪਾਸ ਆਏ । ਉਹ ਸਰਕਾਰੇ ਜਾਣ ਲਈ ਤਿਆਰ ਨਾ ਹੋਣ । ਆਖਰ
ਉਨ੍ਹਾਂ ਆਖਿਆ:-

“ਅਸੀਂ ਕੈਲੀਆਂ ਗਉਆਂ ਹਾਂ, ਸਾਡੇ ਪੁਰ ਦਇਆ ਕਰੋ ।”

ਤਦ ਮਹੰਤ ਜੀ ਨੂੰ ਭੀ ਤਰਸ ਆ ਗਿਆ, ਤੇ ਉਠ ਤੁਰੇ । ਹੋਰ ਅਨੇਕਾਂ
ਸੰਤ-ਮਹੰਤ ਖਟ-ਦਰਸਣੀ, ਉਦਾਸੀ ਤੇ ਬੇਦੀ ਬਾਵੇ ਨਾਲ ਗਏ । ਲਾਹੌਰ
ਪਹੁੰਚੇ, ਤਾਂ ਮਹਾਰਾਜੇ ਨੇ ਬੜਾ ਆਦਰ-ਸਤਿਕਾਰ ਤੇ ਅਨੇਕ ਪਰਕਾਰ

ਦੇ ਪਦਾਰਥ ਭੇਟ ਕਰਕੇ, ਟਹਿਲ-ਸੇਵਾ ਕੀਤੀ। ਇਕ ਮਹੌਨਾ
ਰਹਿੰਦਿਆਂ ਬੀਤਿਆ, ਤਾਂ ਮਹਾਰਾਜਾ ਸਾਹਿਬ ਨੇ ਪੁੱਛਿਆ:—

“ਮਹਾਰਾਜ ! ਆਪ ਕਿਵੇਂ ਦਰਸ਼ਨ ਦਿੱਤੇ ?”

ਜਦੋਂ ‘ਧਰਮ-ਅਰਥ’ ਦਾ ਨਾਮ ਬਾਬਾ ਜੀ ਨੇ ਲਿਆ, ਤਾਂ
ਸਰਕਾਰਿ ਆਖਿਆ : “ਤੁਹਾਡਾ ਤਾਂ ਕਿਸੇ ਨਹੀਂ ਰੋਕਿਆ !” ਮਹੰਤ
ਸਾਹਿਬ ਨੇ ਬਚਨ ਕੀਤਾ:—“ਸਭਨਾਂ ਦਾ ਛੱਡੋ !” ਮਹਾਰਾਜਾ ਸਾਹਿਬ
ਚੁਪ-ਕੀਤੇ ਉਠਿ ਗਏ। ਬਾਬਾ ਜੀ ਅੰਨ ਛੱਡ ਕੇ, ਧਰਨਾ ਮਾਰ ਬੈਠੇ।
ਅੱਠਾਂ ਪਹਿਰੀਂ ਭਬੀਤਿ (ਰਾਖ) ਦੀਆਂ ਦੋ ਮੁੱਠਾਂ ਪਾਣੀ ਵਿਚ ਘੋਲ-
ਛਾਣ ਕੇ ਪੀ ਛੱਡਣ, ਤੇ ਭਜਨ ਬੈਠੇ ਕਰੀ ਜਾਣ ! ਸੱਤ ਦਿਨ ਬੀਤੇ, ਤਾਂ
ਲੱਗੇ ਮਹਾਰਾਜੇ ਦੇ ਗੱਡ ਭਨੀਣ ! ਰਾਤੀ ਉਨ੍ਹਾਂ ਨੂੰ ਸੰਤ ਕੜਕੱਟ ਚਾੜ੍ਹਦੇ
ਨਦਰੀ ਆਵਣ ! ਜਦ ਸਰਕਾਰ ਨੇ ਬਾਬਾ ਪ੍ਰੇਮ ਦਾਸ ਦੇ ਨਾਮ ਦੀ
ਦੇਹੀ ਦਿੱਤੀ, ਤਾਂ ਖਲਾਸੀ ਹੋਈ। ਦਿਹੁੰ ਚੜ੍ਹਦੇ ਸਾਰ, ਸਾਰੇ ਧਰਮ
ਅਰਥ ਛੱਡ ਦਿੱਤੇ; ਅਰੁ ਬਾਬਾ ਜੀ ਦੇ ਚਰਨਾਂ ਵਿਚ ਜਾ ਫਿਗੇ। ਬੜੀ
ਪੂਜਾ-ਸੇਵਾ ਕੀਤੀ। ਕੀਤੇ ਪੁਰ ਪੱਛੇਤਾਏ ਤੇ ਅਵੱਗਿਆ ਬਖਸ਼ਾਈ।
ਮਹੰਤ ਜੀ ਨੂੰ ਬੜੇ ਆਦਰ ਨਾਲ ਵਿਦੋ ਕੀਤਾ। ਸਾਰੇ ਸੰਤ, ਮਹੰਤ
ਤੇ ਹੋਰ ਮਾਫ਼ੀਦਾਰ “ਧੰਨ ! ਧੰਨ !!” ਕਰਦੇ ਤੇ “ਜੈ ਜੈ ਕਾਰ !” ਕਰਦੇ
ਗਏ। ਬਾਬਾ ਜੀ ਲਾਹੌਰੋਂ ਆਪਣੇ ਡੇਰੇ ਮੁੜਿ ਆਏ ॥

ਗੁਰਦੁਆਰੇ ਦੀ ਭਾਰ-ਬੁਰਦਾਰੀ ਵਾਸਤੇ ਕੁਝ ਉੱਠ ਭੀ ਰੱਖੇ
ਹੋਏ ਸਨ। ਅਰੁ ਬਲੋਚ ਉਨ੍ਹਾਂ ਤੇ ਨੌਕਰ। ਵੀਰ ਸਿੰਘ ਨਾਮੇ
ਜ਼ਿਮੀਦਾਰ ਬੜਾ ਹੰਕਾਰਿਆ ਹੋਇਆ ਸੀ। ਇਕ ਦਿਨ ਉਠ ਜੇ ਚਰਨ
ਵਾਸਤੇ ਬਾਹਰ ਗਏ; ਤਾਂ ਜਾਂਦੇ ਜਾਂਦੇ ਇਕ ਟਾਹਲੀ ਨੂੰ ਮੰਹ ਮਾਰ
ਬੈਠੇ। ਵੀਰ ਸਿੰਘ ਨੇ ਬਲੋਚ ਨੂੰ ਬਹੁਤ ਮਾਰਿਆ; ਤੇ ਸੰਤਾਂ ਨੂੰ ਬੀ
ਮੰਦਾ ਬੋਲਿਆ। ਬਲੋਚ ਆਕੇ ਸੰਤਾਂ ਪਾਸ ਰੋਇਆ। ਆਖਣ ਲਗਾ :
“ਜੀ ! ਅਹੁ ਜ਼ਿਮੀਦਾਰ ਕਹਿੰਦਾ ਇ : ਨਾ ਸਾਧ ਕਿਧਰੇ ਢੁਬਦੇ-ਮਰਦੇ
ਨਿ; ਤੇ ਨਾ ਇਹ ਬਲੋਚ ਹੀ ਕਿਤੇ ਦਫ਼ੋ ਹੁੰਦੇ ਨਿ !”

ਮਹੰਤ ਜੀ ਦੇ ਮੂੰਹੋਂ ਸੁਭਾਇਕੀ ਬਚਨ ਹੋਇਆ:—

“ਉਹ ਆਪ ਹੀ ਢੁਬ ਕੇ ਮਰੇਗਾ !

ਆਪੇ ਹੀ ਸੰਤਾਂ ਮਗਰੋਂ ਲਾਹਿ ਜਾਵੇਗਾ !”

ਬੜੇ ਹੀ ਦਿਨ ਬੀਤੇ ਸਨ; ਵੀਰ ਸਿੰਘ ਪਿਸ਼ਾਵਰ ਜਾਣ ਵਾਸਤੇ ਘਰੋਂ

ਗਿਆ। ਅਟਕ ਦਰੀਆਉ, ਬੇੜੀ ਚੜ੍ਹ ਕੇ ਪਾਰ ਕਰ ਰਿਹਾ ਸੀ; ਅਚਾਨਕ ਧੱਕਾ ਖਾਕੇ, “ਘੜੱਮ” ਦਰਿਆ ਵਿਚ ਢਿੱਗਾ। ਮੁੜ ਨਹੀਂ ਨਿਕਲਿਆ॥

ਇਕੇਠਾਂ ਸਾਧੂ ਲਾਹੌਰ ਵਲੋਂ ਟਾਹਲੀ ਦੀ ਲੱਕੜ, ਦਰੀਆਉ (ਰਾਵੀ) ਵਿਚ ਫੇਹੜ ਕੇ ਲਿਆਏ। ਗੁਰਦੁਆਰੇ ਲਾਗੇ ਆਈ; ਤਾਂ ਬਹੁਤ ਸਾਰੇ ਸਾਧੂ ਬਾਹਰ ਕੱਢਣ ਲੱਗੇ। ਬੜੇ ਜੋਰ ਮਾਰੇ ਨਾਂ ਨਿਕਲ ਸਕੀ। ਜਦੋਂ ਸਾਰੇ ਹਾਰ-ਹੁੱਟ ਗਏ; ਤਾਂ ਸੰਤ ਪ੍ਰੇਮ ਦਾਸ ਜੀ ਇਕੱਲੇ ਹੀ ਗੋਲੀ ਨੂੰ ਜੱਫ਼ਾ ਮਾਰ ਕੇ, ਬਾਹਰ ਪੂਰੇ ਲਿਆਏ। ਇਹ ਬਲ-ਪਉ ਰਖ ਵੇਖਕੇ ਸਾਰੇ ਅਚੰਭਾਂ ਮੰਨ ਗਏ॥

ਇਕ ਦਿਹਾੜੇ ਮਹੰਤ ਸਾਹਿਬ ਕਈ ਹੋਰ ਸੰਤਾਂ ਸਮੇਤ ਜੰਗਲ-ਪਾਣੀ ਜਾ ਰਹੇ ਸਨ। ਰਾਹ ਵਿਚ ਸਾਧੂਆਂ ਇਕ ਬੇਰ ਬਿੜ ਵਲ ਅੰਗੂਲ ਕਰਕੇ ਆਖਿਆ; “ਇਹ ਬੇਰੀ ਬੜਾ ਨੁਕਸਾਨ ਕਰਦੀ ਹੈ। ਜਦੋਂ ਬੇਰ ਪਕਦੇ ਨਿ; ਲੋਕੀਂ ਬੇਰ ਖਾਣ ਲਈ ਕਣਕ ਭੰਨ ਤੋੜ ਕੇ ਨਾਸ ਕਰ ਦੇਂਦੇ ਹਨ। ਨਾਲੇ ਇਸ ਦੇ ਛਾਉਰੇ ਵਿਚ ਫਸਲ ਬੀ ਚੰਗੀ ਨਹੀਂ ਹੁੰਦੀ। ਹੁਕਮ ਹੋਵੇ; ਤਾਂ ਇਸ ਨੂੰ ਪੁੱਟ ਸੁੱਟੀਏ!”

ਬਾਬਾ ਪ੍ਰੇਮ ਦਾਸ ਜੀ ਬੋਲੇ:-

“ਆਪੇ ਹੋ ਦੂਰ ਹੋ ਜਾਵੇਗੀ !”

ਸੁਚੇਤ ਹੋ ਕੇ ਮੁੜੇ; ਤਾਂ ਬੇਰੀ ਜੜੇ: ਉਖੜੀ-ਡਿੱਗੀ ਪਈ ਸੀ। ਇਹ ਅਚਰਜ ਕਉਤਕ ਵੇਖ ਕੇ ਲੋਕੀਂ ਹੈਰਾਨ ਰਹਿ ਗਏ॥

ਮਹੰਤ ਪ੍ਰੇਮ ਦਾਸ ਜੀ ਪਾਸੋਂ ਗੁਰ ਸੀਖਜਾ-ਦੀਖਜਾ ਲੈਕੇ ਬੇਅੰਤ ਅਭਿਲਾਖੀ ਗੁਰ-ਸਿੱਖ ਬਣੇ, ਉਨ੍ਹਾਂ ਵਿਚੋਂ ਉਦਾਸ ਬਿੜੀ ਦੇ ਧਾਰਣੀ ਬੀ ਬਹੁਤ ਹੋਏ; ਪਰ ਭਾਈ ਹੇਤੂ,-ਜੋ ਪੂਰਲੇ ਦੀ ਧਰਮਸਾਲਾ ਦੇ ਮਹੰਤ ਬਣੇ-, ਧਰਮਾ, ਸਾਵਣ, ਧੰਨਾ, ਲੱਧਾ, ਗੁਰ ਸ਼ਰਨ, ਗੱਜਣ, ਫੂਲਾ, ਭਾਈ ਸੁਖਾ ‘ਰਾਗੀ’ ਤੇ ਭਾਈ ਸਾਧੂ ਰਾਮ ਬੜੇ ਮਹਾਤਮਾਂ ਹੋਏ ਹਨ॥

(੭) ਭਾਈ ਸਾਧੂ ਰਾਮ ਅਜੇ ਸਾਧੂ ਨਹੀਂ ਸਨ ਬਣੇ, ਘਰਿਸਤੀ ਹੀ ਸਨ। ਇਕੇਠਾਂ ਗੰਗਾ-ਸ਼ਨਾਨ ਕਰਨ ਸੰਗ ਨਾਲ ਰਲ੍ਹਕੀ ਚਲੇ ਗਏ। ਰਾਹ ਵਿਚ ਕੋਈ ਪ੍ਰਦੇਸੀ ਯਾਤ੍ਰੀ ਥੱਕ-ਹੁੱਟ ਕੇ ਫਹਿ

ਇ: ੫: ੨੯੩.

ਪਿਆ। ਉਸ ਪਾਸੋਂ ਤੁਰਿਆ ਨਾ ਜਾਏ। ਅਜੇ ਗੰਗਾ ਪੰਦਰਾਂ ਕੋਹ
ਦੂਰ ਸੀਗੀ। ਉਹ ਬੱਕਾ-ਮਾਂਦਾ ਬੁਢੜਾ, ਕੋਲੋਂ-ਲੰਘਣ ਵਾਲੇ ਹਰ
ਘੋੜੇ, ਉਠ ਦੇ ਸਵਾਰ ਅਗਾੜੀ ਤਰਲੇ ਕੱਢੇ; ਬਈ : “ਮੈਨੂੰ ਤੀਰਬ
ਤੱਕ ਪੁਚਾ ਦਿਓ!” ਪਰ ਉਸਦੀ ਕਿਸੇ ਨੇ ਅਰਜ਼ ਨਾ ਮੰਨੀ। ਜਦੋਂ
ਭਾਈ ਸਾਧੂ ਰਾਮ ਪਾਸ ਦੀ ਲੰਘਣ ਲੱਗੇ ਤਾਂ ਇਨ੍ਹਾਂ ਨੇ ਪਰਮੇਸ਼ਰ
ਦੇ ਵਾਸਤੇ ਪਾਉਂਦਾ ਸੁਣਿਆ। ਭਾਈ ਸਾਹਿਬ ਨੇ ਤਰਸ ਖਾਕੇ, ਬੁੱਢਾ
ਕੰਧਾੜੇ ਲਾ ਲਿਆ; ਤੇ ਦੋਹਾ ਦਿਨਾਂ ਵਿਚ ਗੰਗਾ ’ਤੇ ਪਹੁੰਚਾ ਦਿੱਤਾ।
ਉਸ ਨੂੰ ਪੁਸ਼ਾਦ ਭੀ ਛਕਾਉਂਦੇ ਰਹੇ। ਬੁਡੜੇ ਦੇ ਮੂੰਹੋਂ ਅਸੀਸ ਨਿਕਲੀ:-

“ਅੰਤਰਜਾਮੀ ਪਰਮਾਤਮਾ ਜਾਣਦਾ ਇ ! ਜੀਕੁਣ ਤੁਸਾਂ
ਮੇਰੀ ਸਹਾਇਤਾ ਕੀਤੀ ਹੈ; ਤੇ ਕੰਨ੍ਹੀਂ ਚੁੱਕ ਕੇ ਟਿਕਾਣੇ ਪੁਚਾਇਆ
ਹੈ; ਇਸੇ ਤਰ੍ਹਾਂ ਲੋਕੀ ਸਾਰੀ ਉਮਰ ਤੈਨੂੰ ਚੁੱਕੀ-ਫਿਰਨ। ਅਰੁ
ਰੱਬ ਤੈਨੂੰ ਭਾਗ ਲਾਵੇ; ਤੇ ਪ੍ਰਤਾਪ ਵਾਲਾ ਹੋਵੇ !!”

ਯਾਤ੍ਰਾ-ਇਸਨਾਨ ਕਰਕੇ ਘਰਿ ਮੜਿ ਆਏ। ਕੁਝ ਸਮਾਂ ਬਾਦ
ਜਗਤ ਵਲੋਂ ਉਦਾਸ ਹੋ ਕੇ ਸਾਧੂ ਬਣ ਗਏ; ਤੇ ਨਾਮ ਸਫਲਾ ਕੀਤਾ।
ਮਹੰਤ ਪ੍ਰੇਮ ਦਾਸ ਜੀ ਨੇ ਜਾਮਾ ਤਿਆਗਣ ਤੋਂ ਪਹਿਲਾਂ ਆਪਣੀ ਥਾਂ
ਗੱਦੀ ਬੈਠਾਕੇ ਧਰਮਸਾਲ ਦਾ ਮਹੰਤ ਥਾਪ ਦਿੱਤਾ। ਬੱਸ, ਉਸੇ ਦਿਨ
ਤੋਂ ਦੂਣ-ਸਵਾਇਆ ਪ੍ਰਤਾਪ ਵਧਣ ਲੱਗ ਪਿਆ। ਸੱਚਮੁੱਚ ਸੂਰਜ
ਸਮਾਨ ਤੇਜ਼ ਪ੍ਰਤਾਪ ਵਾਲੇ ਸੱਤ ਹੋਏ। ਸਭ ਲੋਕ—ਕੀਹਿਦੂ, ਕੀ
ਮੁਸਲਮਾਨ ਅਮੀਰ, ਗਰੀਬ ਸਾਰੇ ਹੀ—ਆਪ ਦੇ ਜਲਾਲ ਅੱਗੇ
ਝੁਕਿਆ ਕਰਨ। ਗੁਰਦੁਆਰੇ (ਡੇਰੇ) ਦੀ ਸੇਵਾ ਵਿਚ ਪਰਪੱਕ
ਵਿਸ਼ਵਾਸ ! ਜਦੋਂ ਹਾੜੀਆਂ ਦੀ ਵਾਢੀ ਪੈਣੀ ਤਾਂ ਇਨ੍ਹਾਂ ਨੇ ਪਿੱਛੇ
ਸਿਲਾ ਚੁਗ ਕੇ ਲੰਗਰ ਵਿਚ ਅੰਨ ਪਾਉਣਾ। ਦੋਹਾਂ ਡੇਰਿਆਂ (ਗੁ.
'ਭਾਈ ਫੇਰੂ' ਤੇ 'ਖਾਨਕੌ') ਵਿਚ ਬੜਾ ਭਾਰਾ 'ਗੁਰੂ ਕਾ ਲੰਗਰ' ਚੱਲੇ।
ਦਿਨ ਰਾਤਿ ਹਰ ਕਿਸੇ ਨੂੰ ਪੁਸ਼ਾਦਾ ਤੇ ਬਿਸਰਾਮ ਮਿਲੇ। ਚਾਰ ਪ੍ਰਕਾਰ
ਦਾ ਐਸੂਰਜ ਚਰਨਾਂ ਵਿੱਚ ਖੇਡੇ; ਰਾਜਿਆਂ ਨਾਲੋਂ ਭੀ ਵਧੀਕ। ਤਦ
ਬੀ ਦਸਾਂ ਨਹੀਂਆਂ ਦੀ ਕਿਰਤ ਕਰਕੇ ਵੰਡ-ਖਾਣਾ; ਨਾਮ ਜਪਣਾ ਤੇ
ਸੇਵਾ ਕਰਨੀ। ਬਾਣੀ ਵਿਚ ਏਨੀ ਸ਼ਕਤਿ, ਜੋ ਮੂੰਹੋਂ ਨਿਕਲਿਆ,
ਸੋਈਓ ਹੋ ਗਿਆ।

ਇਕ ਸੀ 'ਕਾਲੜਾ' ਜਾਤਿ ਦਾ ਰਤਨਾ । ਉਸਦਾ ਪੁੱਤ੍ਰ ਵੱਡੇ ਸਰਦਾਰ ਜਵੰਦ ਸਿੰਘ 'ਮੋਕਲ੍ਹ'* ਨੇ ਬੰਨ੍ਹ ਲੀਤਾ । ਬੜਾ ਜਤਨ ਕੀਤਾ; ਪਰ ਉਸਿ ਨਾ ਛੱਡਿਆ। ਹਾਰ ਕੇ ਰਤਨਾ 'ਕਾਲੜਾ', ਸੰਤ ਸਾਧੂ ਰਾਮ ਜੀ ਮਹੰਤ ਦੀ ਚਰਨੀ ਢੱਠਾ । ਆਖੇ : "ਤੂ ਮੇਰਾ ਗੁਰੂ ਹੈ; ਮੇਰੇ ਦੁੱਖ ਦੂਰ ਕਰੁ ! ਮੇਰੇ ਪੁੱਤ੍ਰ ਨੂੰ ਕਿਵੇਂ ਛੱਡਾਓ ?"

ਅਪਣੇ ਪਾਸੋਂ ਵਿਰੋਸ਼ਾਇਆ ਜਾਣ ਕੇ, ਭਾਈ ਸਾਹਿਬ ਉਸਦਾ ਕਾਰਜ ਕਰਨ ਹਿਤੁ ਉਠਿ ਤੁਰੇ । ਸਰਦਾਰ ਜਵੰਦ ਸਿੰਘ 'ਮੋਕਲ੍ਹ' ਨੂੰ ਘਰਿ ਮਿਲਣ ਗਏ । ਉਸਨੇ ਸੁਣਿਆ : ਮਹੰਤ ਸਾਹਿਬ ਕਿਸੇ ਛੱਕ ਨੂੰ ਛੱਡਾਉਣ ਆਏ ਹਨ ! ਉਸ ਨੇ ਸੰਤਾਂ ਦਾ ਕੁਝ ਆਦਰ-ਸਤਿਕਾਰ ਨਾਂ ਕੀਤਾ । ਤਦ ਇਕ ਸਿੱਖ, ਮਹੰਤਾਂ ਵਾਸਤੇ ਇਕ ਵੱਡਾ ਮੰਜਾ ਡਾਹੁਣ-ਵਿਛਾਉਣ ਲੱਗਾ । ਲੇਕਿਨ ਮਹੰਤ ਜੀ ਨੇ ਕਿਹਾ : "ਦੂਰ ਕਰੋ !" ਇਹ ਬਰਨ ਆਖਣ ਦੀ ਦੇਰ ਸੀ, ਮੰਜਾ ਧਰਤੀ ਨਾਲ ਛੁਹੰਦਿਆਂ ਹੀ ਚਿਕਨਾਚੂਰ ਹੋ ਗਿਆ । ਇਹ ਵੇਖ ਕੇ ਸ: ਜਵੰਦ ਸਿੰਘ ਨੇ ਬੜਾ

*ਸੰਧੂ ਜੱਟ; ਮਹਾਰਾਜਾ ਰਣਜੀਤ ਸਿੰਘ ਵੇਲੇ ਇਹ ਮੋਕਲ੍ਹ ਪਿੰਡ (ਜ਼ਿਲ੍ਹਾ ਲਾਹੌਰ) ਦਾ ਘਰਾਣਾ ਦੜਾ ਤੇਜ-ਪੜਾਪ ਵਾਲਾ ਸੀ । ਸ: ਜਵੰਦ ਸਿੰਘ ਇਸ ਘਰਾਣੇ ਦਾ ਵੱਡਾ ਸਰਦਾਰ ਸੀ, ਜਿਸਨੇ ਬਾਹੁਬਲ ਨਾਲ ਰਿਆਸਤ ਬਣਾਈ ਤੇ ਬਹਾਦਰੀ ਪਾਈ ਸੀ । ਇਸਦਾ ਦੇਹਾਂਤ ਸਨ ੧੮੪੦ ਈ: (ਸੰਮਤ ੧੮੮੭ ਬਿੱਚ, ਮ. ਰਣਜੀਤ ਸਿੰਘ ਤੋਂ ਇੱਕ ਵਰਾਂ ਬੱਦ ਹੋਇਆ । ਇਸ ਦਾ ਪੜੋਤਾ ਚਤੁਰ ਸਿੰਘ ਇਕ ਰੰਨ ਪਿੱਛੇ ਲੱਗ ਕੇ, ਸਨ ੧੮੭੯ ਈ. (੧੮੩੬ ਬਿੱਚ) ਵਿੱਚ ਸਿੰਘ ਤੋਂ 'ਫਤਿਹ ਦੀਨ' ਬਣ ਗਿਆ । ਸ. ਜਵੰਦ ਸਿੰਘ ਦੇ ਵੱਡੇ ਭਰਾ ਗੁਰ ਸਿੰਘ ਦੇ ਪੇਤਰੇ ਗੋਰੜ ਸਿੰਘ ਦਾ ਪੁੱਤ੍ਰ ਸ. ਤੇਜਾ ਸਿੰਘ ਬੀ ਇਸੇ ਬਹਿਬਤ ਲੱਗਿ, ਅਬਦੂ ਰਹਿਮਾਨ ਖਾਨ 'ਖਾਨ ਬਹਾਦੁਰ' ਮੁਸ਼ਹੂਰ ਹੋਇਆ । ਦੂਜੇ ਵੱਡੇ ਭਰਾ ਜੀਵਣ ਸਿੰਘ ਦੀ ਸੰਤਾਨ ਦਾ ਆਵਾ ਭੀ ਇਸੇ ਰਸਤੇ ਉਤ ਗਿਆ । ਲੇਕਿਨ ਚਤੁਰ ਸਿੰਘ ਦੇ ਛੋਟੇ ਭਰਾ ਇੰਦਰ ਸਿੰਘ ਤੇ ਉਨ੍ਹਾਂ ਦੀ ਸੰਤਾਨ ਨੇ ਧਰਮ ਨਹੀਂ ਹਾਰਿਆ । ਸ: ਜਵੰਦ ਸਿੰਘ ਦੇ ਛੋਟੇ ਭਰਾ ਜੋਧ ਸਿੰਘ ਤੇ ਨੌਧ ਸਿੰਘ ਦੇ ਖਾਨਦਾਨ ਵਿਚ ਬੀ ਸਿੱਖੀ ਬਹਾਲ ਰਹੀ ਹੈ ।

ਗੁੱਸਾ ਖਾਧਾ। ਆਖਣ ਲੱਗਾ:-

ਦੇਖੋ, ਮਹੰਤ ਬਣੇ ਫਿਰਦੇ ਨਿ, ਇਕ ਰੁਪਯਾ ਕੋਈ ਆਕੇ
ਮੱਥਾ ਟੇਕ ਦੇਂਦਾ ਇਥੇ; ਤਾਂ ਉਸ ਪਿੱਛੇ ਲੋਕਾਂ ਦੇ ਬੁਹਿਆਂ 'ਤੇ
ਧਰਨਾ ਮਾਰ ਬਹਿੰਦੇ ਨਿ। ਬੜਾ ਛਿੱਡ ਵਧਾਇਆ ਸੂ, ਏਸ
ਮਹੰਤ ਨੇ। ਇਕ ਲੱਤ ਵੱਜ ਜਾਏ, ਤਾਂ ਸਾਰਾ ਗੰਦ-ਪਿੱਲ
ਨਿਕਲ ਜਾਵੇ !”

ਇਹ ਕੁਬਚਨ ਸੂਣ ਕੇ ਮਹੰਤ ਜੀ ਨੂੰ ਬੀ ਤੈਸ਼ ਆਇਆ। ਬਚਨ ਕੀਤਾ:-

“ਜਿਸ ਲੱਤ ਦਾ ਤੂੰ ਮਾਣ ਕਰਦਾ ਇਥੇ; ਉਸ ਨੂੰ ਤੂੰ ਅਪਣੇ
ਹੱਥੀਂ ਵੱਢੇਂਗਾ। ਪੂਰੇ ਗੁਰੂ ਦੇ ਸਦਕੇ, ਅਸੀਂ ਕਾਹੀਂ ਦੇ ਹਾਂ,
ਕਿ ਤੂੰ ਜੋ ਸਾਡਾ ਗ੍ਰੰਹ ਕੱਢਦਾ ਇਥੇ, ਅਪਣਾ ਮੇਲਾ ਆਪ
ਖਾ ਕੋ ਮਰੋਂਗਾ।”

ਮਹੰਤ ਸਾਧੂ ਰਾਮ ਜੀ ਤਾਂ ਏਨੀ ਗੱਲ ਆਖਕੇ ਅਪਣੇ ਤੇਰੇ
ਮੁੜ ਆਏ; ਓਧਰ ਚਾਰ ਦਿਨ ਮਗਰੋਂ ਸ਼ਹੀਦ ਸਿੰਘ ‘ਮੇਕਲੁ’
ਅਪਣੀ ਤਲਵਾਰ ਮਿਆਨੇਂ ਕੱਢਕੇ ਵੇਖਣ ਲੱਗਾ; ਤਾਂ ਹੱਥੋਂ ਛੁੱਟ
ਗਈ। ਇਕ ਲੱਤ ਨਿਸਾਲ ਕੇ ਬੈਠਾ ਸੀ; ਧਾਰ ਪਰਨੇ ਉਸ ਉੱਤੇ
ਛਿੱਗੀ ਤੇ ਲੱਤ ਲਾਹ ਸੁਣੀ। ਸਭ ਲੋਕ ਇਹ ਵੇਖਕੇ ਦੰਗ ਰਹਿ ਰਾਏ।
ਸਭ ਨੂੰ ਸੰਤਾਂ ਦਾ ਵਾਕ ਸੱਤ ਪ੍ਰਤੀਤਿ ਹੋਇਆ। ਬੇੜੇ ਦਿਨਾਂ ਮਗਰੋਂ
ਸਰਦਾਰ, ਅਪਣਾ ਗ੍ਰੰਹ ਆਪ ਖਾਕੇ ਹੀ ਮਰਿਆ। ਇਹ ਦੁਰਘਟਨਾ
ਸੰਮਤ ਅਠਾਰਾਂ ਸੌ ਸਤਾਨਵੇਂ ਦੀ ਹੈ॥

‘ਚੁਹਲੇ’ ਨੌਗਰ ਵਿਚ ਸ਼੍ਰੀ ਗੁਰੂ ਅਭਜਨ ਜੀ ਦਾ ਅਸਥਾਨ ਹੈ।
ਜਿੱਥੇ ਹਰ ਮੱਸਿਆ ਮੇਲਾ ਲਗਦਾ ਇਥੇ। ਸਾਰਾ ਪਿੰਡ ਉਸ ਧਰਮਸਾਲ
ਦੇ ਨਾਮ ਧਰਮ-ਅਰਥ ਲੱਗਾ ਹੋਇਆ ਸੀ। ਸਰਕਾਰ (ਮਹਾਰਾਜਾ
ਰਣਜੀਤ ਸਿੰਘ) ਨੇ ਉਹ ਧਰਮ-ਅਰਥ ਜ਼ਬਤ ਕਰ ਲਿਆ। ਓਥੇ
ਦੇ ਮਹੰਤ ਨੇ ਬਾਬਾ ਸਾਧੂ ਰਾਮ ਜੀ ਪਾਸ ਸਹਾਇਤਾ ਵਾਸਤੇ ਵਾਸਤਾ
ਪਾਇਆ। ਬਾਬਾ ਜੀ ਲਾਹੌਰ ਮਹਾਰਾਜਾ ਸਾਹਿਬ ਪਾਸ ਪਹੁੰਚੇ। ਤਾਂ
ਸਰਕਾਰ ਨੇ ਬੜਾ ਸਤਿਕਾਰ ਕੀਤਾ; ਟਹਿਲ-ਸੇਵਾ ਬਹੁਤ ਕੀਤੀ। ਉਨ੍ਹਾਂ
ਦਾ ਬਚਨ ਮੰਨਕੇ ਧਰਮ-ਅਰਥ ਦੀ ਜ਼ਬਤੀ ਭੀ ਮਨਸੂਖ ਕਰ ਦਿੱਤੀ।
ਇਹ ਕਾਰਜ ਕਰਕੇ ਫਿਰ ਆਪ ‘ਚੁਹਲੇ’ ਪਿੰਡ ਰਾਏ; ਤੇ ਵਧਾਈ ਤੇ

ਮਾਣ-ਵਡਿਆਈ ਦੇਕੇ ਨਾਭੇ ਚਲੇ ਗਏ । ਨਾਭਾ ਪਤੀ ਨੇ ਬੜੀ ਸੇਵਾ ਕੀਤੀ ਤੇ ਸਰਧਾ ਵਿਖਾਈ । ਜਦੋਂ ਓਥੇ ਟਿਕਿਆਂ ਵੀਹ ਦਿਹਾੜੇ ਬੀਤ ਗਏ; ਤਾਂ ਇਕ ਰਾਤੀ ਉਨ੍ਹਾਂ ਦੇ ਡੇਰੇ ਚੇਰ ਪਏ । ਸੰਤਾਂ ਦਾ ਚਾਰ ਸੌ ਰੁਪਯਾ ਕੱਢਿ ਖੜਿਆ; ਤੇ ਦੋ ਪੰਡਾਂ ਬਸਤਰਾਂ ਦੀਆਂ ਬੀ ਬੰਨ੍ਹ ਲੈ ਗਏ । ਸਾਬੀ ਸਾਧੂਆਂ ਨੂੰ ਕੈੜ ਹੋਈ; ਤਾਂ ਚੇਰਾਂ ਮਗਰ ਭੱਜੇ । ਪਰ ਮਹੰਤ ਜੀ ਨੇ ਉਨ੍ਹਾਂ ਨੂੰ ਵਰਜਿਆ; ਤੇ ਫਰਮਾਇਆ: “ਸਾਡੀ ਚੀਜ਼ ਹੋਵੇਗੀ; ਤਾਂ ਆਪੋ ਆ ਜਾਵੇਗੀ!”

ਚੇਰ ਕੋਹ ਕੁ ਪੈਂਡਾ ਗਏ ਸਨ; ਤਾਂ ਅੰਨ੍ਹੇ ਹੋ ਗਏ । ਪਿਛਾਹਾਂ ਮੁੜਨ, ਤਾਂ ਸੁਜਾਖੇ, ਪਰ ਅਗਾਹਾਂ ਟੁਰਨ; ਤਾਂ ਫਿਰ ਵਿਸਣੇਂ ਰਹਿ ਜਾਵੇ! ਇਸੇ ਤਰਾਂ ਭੇਡਲ-ਭੁਸੇ ਖਾਂਦਿਆਂ ਦਿਨ ਚੜ੍ਹ ਆਇਆ; ਪਰ ਹਾਲਤ ਉਹੋ ਰਹੀ । ਹਾਰ ਕੇ, ਚੇਰ ਮੁੜਿ ਡੇਰੇ ਪਹੁੰਚੇ । ਸਾਰਾ ਮਾਲ ਸੰਤਾਂ ਦੇ ਚਰਨਾਂ ਵਿੱਚ ਰਖਕੇ ਖਿਮਾਂ ਮੰਗੀ । ਮਹੰਤ ਸਾਹਿਬ ਨੇ ਖੁਸ਼ ਹੋ ਕੇ ਮਾਫ਼ੀ ਦੇ ਦਿੱਤੀ ॥

ਨਾਭਿਓਂ ਅਪਣੇ ਵਤਨਾਂ ਵੱਲਿ ਮੁੜੇ ਤਾਂ ਰਸਤੇ ਵਿੱਚ ਸਿੱਖਾਂ ਬੜੀ ਸਰਧਾ-ਭਾਵਨਾ ਨਾਲ ਸਾਧੂਆਂ ਦੀ ਸੇਵਾ ਕੀਤੀ । ਇਕ ‘ਭੋਜੀਆ’ ਨਾਮੇ ਪੰਡ ਸਰਕਾਰ ਵਲੋਂ ਧਰਮ-ਅਰਥ ਦਿੱਤਾ ਹੋਇਆ ਸੀ । ਉਸਦੇ ਨਾਲ ਲਗਦਾ ਪੰਡ ਹੈ ‘ਟਿੱਬੀ’ । ਟਿੱਬੀ ਦੇ ਵਸਨੀਕ ਇਕ ਸਿੱਖ ਜ਼ਿਮੀਦਾਰ ਨੇ ਪੰਝੀ ਘੁਮਾ ਦਾ ਕਿਆਰਾ ਅਰਦਾਸ ਕਰਾਇਆ । ਜਦੋਂ ਉਸਦਾ ਇੰਤਕਾਲ ਸਰਕਾਰੀ ਕਾਰਗਜ਼ਾਂ ਵਿੱਚ ਹੋ ਬੀ ਗਿਆ । ਜਦੋਂ ਦੂਜੀ ਵਾਰ ਕੱਛਾਂ ਹੋਣ ਲੱਗੀਆਂ; ਤਾਂ, ਇੱਕ ਸਾਧੂ ਨੇ ਆਖਿਆ: “ਮਹਾਰਾਜ! ਪੰਝੀ ਘੁਮਾ ਦਾ ਤਾਂ ਮਾਮਲਾ ਈ ਬਹੁਤ ਪੇ ਜਾਣਾ ਇਂ; ਮੁਣਸੀ ਨਾਲ ਗੱਲ ਕਰਕੇ, ਉਸਨੂੰ ਸਮਝਾਓ!” ਮਹੰਤ ਸਾਧੂ ਰਾਮ ਨੇ ਕੱਛਣ ਆਏ ਕਾਰਦਾਰ ਨੂੰ ਆਖਿਆ;—

ਭਾਈ ਤੂੰ ਬਾਰਾਂ ਘੁਮਾਂ ਹੀ ਧਰਮ-ਅਰਥ ਲਿਖੁ;

ਪੰਝੀ ਘੁਮਾਂ ਨਾਂ ਲਿਖੀਂ !”

ਕਾਰਦਾਰ ਨੇ ਕਿਹਾ: “ਮੈਂ ਤਾਂ ਪੰਜੀਹ ਘੁਮਾਂ ਹੀ ਲਿਖੁਗਾ; ਜਿੱਨਾਂ ਅੱਗੇ ਕਾਰਗਜ਼ਾਂ ਵਿੱਚ ਦਰਜ ਹੈ! ਘੱਟ ਮੈਂ ਨਹੀਂ ਲਿਖ ਸਕਦਾ!”

ਸੰਤਾਂ ਫਰਮਾਇਆ:—“ਸਾਡੀ ਭੁਈ! ਤਾਂ ਹੈ ਈ ਬਾਰਾਂ ਘੁਮਾਂ! ਵੱਧ ਕਿਉਂ ਲਿਖੇਂਗਾ ?” ਕਾਰਦਾਰ ਪੰਜੀਹ ਆਖੀਂ ਜਾਏ; ਤੇ

੨੯੬.

ਮਹੰਤ ਜੀ ਬਾਰਾਂ ! ਇਸੇ ਤਰਾਂ ਦੁਵੱਲੀ ਅੜੀ ਪੈ ਗਈ । ਆਖਰ ਗੱਲ
ਮਿਣਤੀ ਕਰਨ ਪੁਰ ਮੁੱਕੀ । ਇਕ ਸਾਧੁ ਆਖਣ ਲੱਗਾ ! “ਮਹੰਤ ਜੀ !
ਜ਼ਿਮੀਂ ਤਾਂ ਠੀਕ ਪੰਜੀਹ ਘੁਮਾਂ ਹੀ ਹੈ ! ਮਿਣਤੀ ਕਰਨ ਪੁਰ ਏਨੀ ਹੀ
ਨਿਕਲੀ; ਤਾਂ ਬੜੀ ਲਹਾਈ (ਹੱਠੀ, ਹਤਕ) ਹੋਵੇਗੀ !”

ਬਾਬਾ ਜੀ ਨੇ ਬਚਨ ਕੀਤਾ —

“ਗੁਰੂ ਬਾਰਾਂ ਘੁਮਾਂ ਹੀ ਕਰੇਗਾ !”

ਇਕ ਬਿੜ ਨਾਲੋਂ ਪਤਲੀ ਜਿਹੀ ਛਮਕ ਭੰਨ ਕੇ, ਬਾਬਾ ਜੀ
ਨੇ ਗੋਲ ਕਰਕੇ, ਉਸ ਸਾਧੁ ਦੇ ਹੱਥਾਂ ’ਚਿ ਨਪਾ ਦਿੱਤੀ । ਅਰੁ ਆਖਿਆ :
“ਜਿਚੱਰ ਕਾਛੀ ਕਛਦਾ ਰਹੇ; ਇਸੇ ਤਰਾਂ ਫੜ੍ਹੀ ਰਖ ! ਮਿਣਤੀ ਮੁਕਾ
ਲਵੇ; ਤਦ ਛੱਡਣੀ !”

ਮੁਕਦੀ ਗੱਲ, ਕਾਰਦਾਰ ਨੇ ਰੱਸਾ ਲੈ ਕੇ ਸਾਰਾ ਕਿਆਰਾ
(ਖੇਤ) ਚੁਪਾਸੜ ਤੇ ਵਿਚਕਾਰੋਂ ਮਿਣਿਆਂ; ਤਾਂ ਬਾਰਾਂ ਘੁਮਾਂ ਹੀ
ਨਿਕਲਿਆ । ਸੱਕ ਪੈਣ ਕਰਕੇ, ਅੱਠ ਵਾਰੀ ਮਿਣਤੀ ਕੀਤੀ । ਪਰ
ਉਹ ਬਾਰਾਂ ਘੁਮਾਵਾਂ ਤੋਂ ਨਾਂ ਵਧਿਆ । ਆਖਿਰ ਕਾਰਦਾਰ ਲਾਜਮ
(ਸ਼ਰਮਸਾਰ) ਹੋ ਕੇ ਬਾਬਾ ਜੀ ਪਾਸ ਆਇਆ । ਮਹੰਤਾਂ
ਫਰਮਾਇਆ :—

“ਤੂ ਸੰਤਾਂ ਦੀ ਇੱਜਤ ਨੂੰ ਹੱਥ ਪਾਇਆ ਸੀ; ਪਰ
ਪਰਮੇਸ਼ੂਰ ਨੇ ਤੇਰੀ ਪਤਿ ਲਾਹ ਦਿੱਤੀ ਹੈ । ਅਰੁ ਤੂ
ਖੱਜਲ-ਖੂਅਰ ਹੋਕੇ ਤੇ ਨੂੰਹ ਖਾਕੇ ਮਰੇਂਗਾ !”

ਹੁਣ, ਜਦੋਂ ਕੱਛ ਮੁੱਕ ਗਈ; ਤਾਂ ਉਸ ਸਾਧੂ ਨੇ ਛਮਕ ਛੱਡ ਦਿੱਤੀ ।
ਮਗਰੋਂ ਮਿਣਨ ਪੁਰ ਜ਼ਿਮੀਨ ਫਿਰ ਪੰਜੀਹ ਘੁਮਾਂ ਹੀ ਪੂਰੀ ਹੋ ਗਈ ।
ਉਹ ਕਾਰਦਾਰ ਸਰਕਾਰੇ ਪਹੁੰਚਾ; ਤਾਂ ਨਾਵਾਂ ਕੱਟਿਆ ਗਿਆ; ਅਰੁ
ਸੰਤਾਂ ਦੇ ਬਚਨ ਮੁਤਾਬਕ ਬੁਰੀ ਮੌਤੇ ਮੌਇਆ ।

ਇਕ ਮਿੱਖ ਸਨ; ‘ਮਦਾਨ’ ਨਾਮ ਕਹਿਕੇ ਲੋਕੀ ਉਨ੍ਹਾਂ ਨੂੰ
ਸੱਦਦੇ ਸਨ । ਉਹ ਮੁਲਤਾਨ ਦੇ ਸੁਬੇਦਾਰ ਸਾਵਣ ਮੱਲ ਦੇ ਕਾਰਦਾਰ
ਸਨ । ਉਨ੍ਹਾਂ ਦੇ ਲੇਖੇ-ਪੱਤੇ ਵਿੱਚ ਘਾਟਾ ਪੈ ਗਿਆ । ਸੁਬੇਦਾਰ ਨੇ ਉਨ੍ਹਾਂ
ਨੂੰ ਕੈਦ ਕਰ ਦਿੱਤਾ । ‘ਮਦਾਨ’ ਦੇ ਸਰਬੰਧੀ, ਸੰਤ ਸਾਧੂ ਰਾਮ ਪਾਸ
ਆਕੇ ਰੋਏ-ਪਿੱਟੇ । ਮਹੰਤ ਜੀ ਤਰਸ ਖਾਕੇ, ਉਨ੍ਹਾਂ ਦੀ ਸਫ਼ਾਰਸ਼ ਕਰਨ
ਮੁਲਤਾਨ ਗਏ । ਅਰੁ ਦੀਵਾਨ ਸਾਵਣ ਮੱਲ ਨੂੰ ਮਿਲਕੇ ਆਖਿਆ :—

ਇ: ਪ: ੨੯੮.

“ਦੀਵਾਨ ਸਾਹਿਬ ! ਇਨ੍ਹਾਂ ਗਰੀਬਾਂ ਉੱਤੇ ਮਿਹਰ
ਕਰੋ। ਅਪਣੀ ਰਕਮ ਬੋੜੀ ਬੋੜੀ ਕਰਕੇ ਕਿਸਤਾਂ ਵਿਚ ਪੂਰੀ
ਕਰ ਲਓ !”

ਸੂਬੇਦਾਰ ਨੇ ਸੰਤਾਂ ਦੀ ਗੱਲ ਨਾਂ ਮਨੀ, ਤੇ ਨਾਂ ਕੁਝ ਆਦਰ ਹੀ ਕੀਤਾ।
ਮਹੰਤ ਜੀ ਤਾਂ ਚੁਪ-ਕੀਤੇ, ਅਪਣੇ ਉਸੇ ਟਿਕਾਣੇ ਸ਼ਾਂਤੀ ਕਰਕੇ, ਆਖੈਠੇ, ਜਿੱਥੇ ਡੇਰਾ ਕੀਤਾ ਹੋਇਆ ਸੀ। ਮੁੱਖੇਂ ਕੁਝ ਨਹੀਂ ਬੋਲੇ। ਪਰ
ਇਕ ਹੋਰ ਸਾਧੂ ਸੀ ਭਾਈ ਦਾਨਾ। ਉਸ ਨੇ ਮਹੰਤ ਜੀ ਦੀ ਨਿਰਾਦਰੀ
ਬਰਦਾਸ਼ਤ ਨਾਂ ਕੀਤੀ। ਚਾਰ ਘੜੀਆਂ ਮਗਰੋਂ; ਦੀਵਾਨ ਸਾਵਣ ਮੱਲ
ਅਪਣੇ ਮਹਿਲਾਂ ਵਿੱਚ ਘੋੜੇ 'ਤੇ ਚੜਨ ਲੱਗਾ; ਬਾਹਰ ਜਾਣ ਵਾਸਤੇ।
ਉਸੇ ਸਮੇਂ ਭਾਈ ਦਾਨੇ ਨੇ ਬਚਨ ਕੀਤਾ—“ਅਹੁਂ ਫਿੱਗਾ !”

ਠੀਕ ਉਸੇ ਵੇਲੇ ਸੂਬੇਦਾਰ ਸਾਹਿਬ ਘੋੜੇ ਚੜ੍ਹੇ, ਘਰੋਂ ਬਾਹਰ
ਨਿਕਲੇ; ਤਾਂ ਘੋੜਾ ਸੀਖ-ਪਾ ਹੋ ਗਿਆ; ਅਤੁ ਦੀਵਾਨ ਜੀ “ਫਾਹ” ਬੱਲੇ
ਆ ਪਏ! ਡਿਗਦਿਆਂ ਸਾਰ ਲੱਤ ਦੇ ਟੋਟੇ ਹੋ ਗਈ। ਸੂਬੇਦਾਰ ਨੇ
ਉਦੋਂ ਹੀ ਆਖਿਆ: “ਮੈਨੂੰ ਮਹੰਤਾਂ ਪਾਸ ਲੈ ਚਲੋ! ਲੱਤ ਉਨ੍ਹਾਂ ਹੀ
ਤੋੜੀ ਹੈ; ਉਹ ਜੋੜਨਗੇ!” ਸੇਵਕ ਸੂਬੇਦਾਰ ਨੂੰ ਚੁੱਕ ਕੇ ਮਹੰਤਾਂ ਪਾਸ
ਲੈ ਆਏ। ਦੀਵਾਨ ਸਾਹਿਬ ਨੇ ਗਿੜ-ਗਿੜਾ ਕੇ ਮਾਡੀ ਮੰਗੀ, ਤੇ
ਚਰਨ ਜੁੰਮੇ। ਉਸੇ ਵੇਲੇ ਮਦਾਨਾ ਦੀ ਰਿਹਾਈ ਦਾ ਹੁਕਮ ਦਿੱਤਾ।
ਬਾਬਾ ਸਾਧੂ ਰਾਮ ਨੇ ਲੱਤ ਦੇ ਟੋਟੇ ਜੋੜਕੇ, ਉੱਤੇ ਹੱਥ ਫੇਰਿਆ;
ਤਾਂ ਉਹ ਜੁੜ ਗਈ। ਤਦ ਸੂਬੇਦਾਰ ਨੇ ਸੰਤਾਂ ਦੀ ਬੜੀ ਸੇਵਾ ਕੀਤੀ।
ਮਦਾਨਾਂ ਨੂੰ ਨਾਲ ਲੈਕੇ ਡੇਰੇ ਆਇਆ ਤੇ ਗੁਨਾਹ ਬਖਸ਼ਾਇਆ।
ਉਨ੍ਹਾਂ ਨੂੰ ਵਿਦੋ ਕੀਤਾ! ਸਾਰੇ, ਸੰਤਾਂ ਦਾ ਜਸ ਰਾਉਂਦੇ, ਘਰਾਂ
ਨੂੰ ਗਈ।

ਉਪਰੰਦ ਮਦਾਨਾਂ ਨੇ ਸਜਦ ਵਾਲੇ ਸ਼ਹਿਰ ਵਿੱਚ ਬੜੀ ਸੋਹਣੀ
ਧਰਮਸਾਲ ਬਣਾਈ। ਪ੍ਰਹੰਤ ਸਾਧੂ ਰਾਮ ਜੀ ਨੂੰ ਓਥੇ ਲੈ ਜਾ ਕੇ
ਬੜੀ ਫਿਵਾ ਕੀਤੀ; ਨਾਲੇ ਉਹ ਧਰਮਸਾਲ ਵਾਲੀ ਇਮਾਰਤ ਅਰਦਾਸ
ਕਰਾਈ। ਇਹ ਕਥਾ ਅੱਜ ਤੱਕ ਪ੍ਰਸਿੱਧ ਹੈ॥

ਬਾਬਾ ਸਾਧੂ ਰਾਮ ਪਾਸੋਂ ਅਨੇਕਾਂ ਪ੍ਰਾਣੀਆਂ ਨਾਮ-ਦਾਨ
ਲੈ ਕੇ, ਗੁਰੂ ਬਾਬੇ ਦੀ ਛਿੱਖੀ ਧਾਰਨ ਕੀਤੀ ॥ ਜਿਨ੍ਹਾਂ ਵਿਚੋਂ ਚਾਲੀਹ

ਵਿਰਕਤ ਸਾਧੂ ਹੋਏ। ਅਰੁ ਸਾਰੇ ਹੀ ਆਪੇ ਅਪਣੀ ਥਾਂ ਬੜੇ ਪਰਮੇਸ਼ਰ ਪ੍ਰਾਇਣ ਤੇ ਭਜਨਵਾਨ। ਭਾਈ ਲੁੜੀਂਦਾ ਗੱਦੀ ਦਾ ਮਹੰਤ ਹੋਇਆ ਹੈ। ਭਾਈ ਵਿਸਾਖੀ ਫਰੀਦਾਬਾਦ ਨੱਗਰ ਵਿੱਚ ਧਰਮਸਾਲੀਏ ਰਹੇ ਹਨ। ਭਾਈ ਗੁਬਿੰਦਾ ਸਜਦਵਾਲਾ ਦੀ ਧਰਮਸਾਲ ਵਿਚ ਨੀਤੇ ਗਏ ਸਨ।

ਆਖਰ ਬਾਬਾ ਸਾਧੂ ਰਾਮ ਜੀ ਆਪਣੀ ਥਾਂ, ਅਪਣੇ ਸੇਵਕਾਂ ਵਿੱਚੋਂ ਭਾਈ ਰਾਮ ਦਿਆਲ ਨੂੰ ਗੱਦੀ ਬਖਸ਼ ਕੇ, ਖੁਦ ਪਰਲੋਕ ਗਾਮੀ ਹੋ ਗਏ।

੮. ਭਾਈ ਰਾਮ ਦਿਆਲ ਜੀ ਬ੍ਰਿਧ ਅਵਸਤਾ ਵਿੱਚ, ਅਪਣੇ ਦੀਖਜਾ-ਦਾਤਾ ਗੁਰੂ ਬਾਬਾ ਸਾਧੂ ਰਾਮ ਦੀ ਥਾਂ ਗੱਦੀ ਵਿਰਾਜੇ। ਮਹੰਤ ਬਣਨ ਤੋਂ ਪਹਿਲੋਂ ਸਾਰੇ ਗੁਟ-ਤੀਰਥਾਂ ਦੀ ਜਾਤ੍ਰਾ ਕਰਕੇ ਆਏ ਸਨ। ਭਾਈ ਜੀ ਦਾ ਸਰੀਰ ਤਪੱਸਿਆ ਦੇ ਲਿਹਾਜ਼ ਨਾਲ ਮਹੇਸੂਸ ਸਮਾਨ, ਆਸਣ ਦੇ ਬੜੇ ਪੱਕੇ; ਹਰ ਦਮ ਬਿਰਤੀ ਸਿਮਰਨ ਵਿਚ ਜੁੜੀ ਰਹਿਣੀ। ਅਸੀਸ ਯਾ ਦੁਰਾਸੀਸ ਕਿਸੇ ਨੂੰ ਨਾ ਦੇਣੀ। ਜੇ ਕਿਸੇ ਸਾਧੂ ਯਾ ਜ਼ਿਮੀਦਾਰ ਨੇ ਆਪੇ ਵਿਚ ਬੋਲ ਪੈਣਾ ਤੇ ਉਨ੍ਹਾਂ ਦਾ ਝਗੜਾ, ਜਦੋਂ ਇਨ੍ਹਾਂ ਪਾਸ ਆਉਣਾ। ਤਾਂ ਏਨ੍ਹਾਂ ਇਹੋ ਬਰਨ ਆਖੂ ਕੇ ਉਨ੍ਹਾਂ ਨੂੰ ਸੰਤੁਸ਼ਟ ਕਰ ਭੇਜਣਾ; ਕਿ—“ਅਛਾ, ਅਸੀਂ ਪੂਰਾ ਪੂਰਾ ਬੰਦੁਬਸਤ ਕਰਾਂਗੇ”:—ਪਰ ਕਹਿਣਾ ਕਿਸੇ ਨੂੰ ਕੁਝ ਨਾ। ਆਪਾ ਵੀ ਕਿਸੇ ਨੂੰ ਨਹੀਂ ਸਨ ਜਣਾਉਂਦੇ। ਛੇ ਵਰ੍ਹੇ ਮਹੰਤੀ ਦੀ ਗੱਦੀ ਪੁਰ ਰਹੇ; ਪਰ ਐਨ੍ਹੇ ਸ਼ਾਂਤੀ ਨਾਲ, ਇੱਕ-ਰਸ ਬਿਰਤੀ ਕਾਇਮ ਰੱਖੀ। ਚੇਲੇ ਇਨ੍ਹਾਂ ਦੇ ਬੀ ਬਹੁਤ ਹੋਏ ਹਨ; ਜੇ ਭਜਨ, ਨੇਮ ਤੇ ਬਿਰਤੀ ਵਿਚ ਬੜੇ ਪੱਕੇ ਸਨ। ਇਕ ਚੇਲੇ ਦਾ ਨਾਮ ਮੇਲਾਰਾਮ, ‘ਪਰਮਹੰਸ’ ਕਰਕੇ ਪੁਸ਼ਿਧ ਸੀ; ਜੋ ਰਾਜਸੀ ਧਨ ਕਰਕੇ ਬੀ ਭਰਪੂਰ ਤੇ ਸ਼ਾਂਤਕੀ ਧਨ ‘ਸੰਤੇਖ’ ਦੇ ਭੀ ਧਨੀ। ਸੇਵਕ ਵੀ ਉਨ੍ਹਾਂ ਦੇ ਬਹੁਤ। ਸਰੀਰ ਤਿਆਗਣ ਤੋਂ ਪਹਿਲਾਂ ਹੀ ਮੌਤ ਦਾ ਗਿਆਨ ਹੋ ਗਿਆ; ਤੇ ਇਕ ਵਰ੍ਹਾ ਅਗੀਤ੍ਰੇ ਗੰਗਾ ਕਿਨਾਰੇ ਜਾ ਟਿਕੇ; ਅਰੁ ਸਾਲ ਭਰ ਭਜਨ-ਬੰਦਰੀ ਕਰਦਿਆਂ ਪਰਲੋਕ ਗਾਮੀ ਹੋਏ।

ਇਕ ਹੋਰ ਭਾਈ ਅਮਰਦਾਸ ਭੀ ਬੜੇ ਪ੍ਰਤਾਪ ਵਾਲਾ ਸਾਧੂ ਹੋਇਆ ਹੈ। ਪਰ ਬਿਰਤੀ ਉਸਿ ਮਸਤਾਨੀ ਰੱਖੀ। ਭਾਈ ਹਰਿ ਧਿਆਨ,

ਸਦਾ ਹਰੀ ਦੇ ਧਿਆਨ ਵਿਚ ਹੀ ਲਿਵਲੀਨ ਰਹਿ ਕੇ, ਆਪਣਾ ਜਨਮ-
ਨਾਮ ਸਫਲ ਕਰਦੇ ਰਹੇ। ਅਰੁ ਸਮਾਂ ਪਾ ਕੇ ਇਸੇ ਗੱਦੀ ਦੇ ਮਹੰਤ
ਬਾਪੇ ਗਏ।

ਮਹੰਤ ਰਾਮ ਦਿਆਲ ਜੀ ਨੇ ਅਪਣੀ ਜ਼ਿੱਮੇਵਾਰੀ ਦੀ ਪੰਡ,
ਅਪਣੇ ਸੇਵਕ ਭਾਈ ਦਾਨਾ ਜੀ ਦੇ ਸਿਰ ਰੱਖੀ; ਤੇ ਪ੍ਰਭ-ਲੋਕ ਨੂੰ ਚਾਲੇ
ਪਾ ਦਿੱਤੇ।

C. ਭਾਈ ਦਾਨਾ ਜੀ ਅੱਸੀਂਹ ਵਰ੍ਹੇ ਦੀ ਉਮਰ 'ਚਿ, ਬਾਬਾ
ਰਾਮਦਿਆਲ ਜੀ ਦੇ ਜਾ-ਨਸ਼ੀਨ ਹੋਏ। ਸਵਾ ਕੁ ਵਰ੍ਹੇ ਮਹੰਤੀ ਜ਼ਿਮੇ-
ਵਾਰੀਆਂ ਨਿਭਾ ਕੇ, ਪਰਲੋਕ ਪਿਆਨੇ ਕੀਤੇ। ਅਰੁ ਗੱਦੀ ਪੁਰ ਭਾਈ
ਲੁੜੀਂਦਾ ਰਾਮ ਜੀ ਨੂੰ ਬਿਠਾ ਗਏ।

D. ਭਾਈ ਲੁੜੀਂਦਾ ਰਾਮ ਰਾਜਸੀ ਸੁਭਾਉ ਵਾਲੇ ਮਹੰਤ
ਹੋਏ ਹਨ। ਗੁਰਦੁਆਰੇ ਦੀ ਜ਼ਮੀਨ ਵਿਚ ਵਾਹੀ ਦਾ ਕੰਮ ਆਪ ਨੇ
ਖੜ ਲੱਕ ਬੰਨ੍ਹ ਕੇ ਕਰਵਾਇਆ। ਪੂਜਾ ਦਾ ਧਾਨ ਅੰਗੀਕਾਰ ਕਰਨੇ
ਸੰਕੇਚ ਕਰਦੇ ਸਨ। ਸਿਰਫ ਜ਼ਮੀਨ 'ਚੋਂ ਪੈਦਾ ਹੋਏ ਅੰਨ ਤੇ ਪੁਰਾਤਨ
ਮਿਲਦੇ ਸਰਕਾਰੀ ਬੰਧਾਨ ਦੇ ਧਨ ਪੁਰ ਹੀ ਲੰਗਰ ਆਦਿ ਦੀ ਸੇਵਾ
ਕਰਦੇ-ਕਰਾਉਂਦੇ ਰਹੇ। ਲੰਗਰ ਦੋਹਾਂ ਗੁਰਦੁਆਰਿਆਂ (ਇਕ ਖਾਸ
ਫੇਰੇ ਤੇ ਦੂਜਾ ਭੇਜੀਏ ਨਗਰ) ਵਿਚ ਪੂਰੀ ਮ੍ਰਿਜਾਦਾ ਨਾਲ ਚਲਾਇਆ।

ਨਨਾਰ ਵਾਲੀ ਸ਼ਾਖ

ਭਾਈ ਫੇਰੂ 'ਸੰਗਤ ਸਾਹਿਬ' ਦੇ ਪੋਤੇ-ਚੇਲੇ ਹੀਰਾ ਲਾਲ ਦੇ
ਇਕ ਚੇਲੇ ਸਨ, ਭਾਈ ਰਾਜਾ ਰਾਮ ਜੀ। ਉਨ੍ਹਾਂ ਦੀ ਸ਼੍ਰੇਣੀ ਦਾ ਭੀ ਬੜਾ
ਬਿਸਥਾਰ ਹੋਇਆ ਹੈ। ਭਾਈ ਰਾਜਾ ਰਾਮ ਪਹਿਲਾਂ ਛਾਂ ਗੁਰਤੀਰਥਾਂ ਦੇ
ਦਰਸ਼ਨ ਕਰਦੇ, ਦੇਸ ਰਟਨ ਵਿੱਚ ਲੱਗੇ ਰਹੇ। ਆਖਿਰ ਨਾਰੋਵਾਲ(ਜ਼ਿਲ੍ਹਾ
ਸਿਆਲ ਕੋਟ) ਲਾਗੇ 'ਨਨਾਰ' ਪੰਡ ਆ ਟਿਕੇ। ਨੱਗਰੋਂ ਬਾਹਰ
ਨਿੱਧਰੇ ਹੀ, ਅਸਣ ਜਮਾ ਬੈਠੇ। ਕੁਝ ਸਮਾ ਬੱਦ ਉਸੇ ਇਕੰਤ ਅਸਥਾਨ
ਪੁਰ, ਇਕ ਪ੍ਰਮੀ ਸੇਵਕ-ਸਿੱਖ ਨੇ ਕੁਟੀਆ ਪਾ ਦਿੱਤੀ। ਉਸ ਵਿਚ
ਪਦਮਾਸਣ ਲਾ ਕੇ ਪ੍ਰਾਣਾਯਾਮ ਆਦਿ ਕਠਨ ਸ਼ੁਧਨਾ ਕਰਕੇ ਸਰੀਰ

ਨੂੰ ਸਾਧਿਆ। ਲੋੜ ਅਨੁਸਾਰ ਸਿਰਫ ਰਾਤ-ਬਰਾਤੇ ਕੁਟੀਆਂ ਤੋਂ ਬਾਹਰ ਨਿਕਲਦੇ ਸਨ। ਬੋਲਣਾ ਬੀ ਬਹੁਤ ਘੱਟ; ਚੱਤੇ ਪਹਿਰ ਸਿਮਰਨ-ਨਿਧਿਆਸਨ ਵਿਚ ਲਗੇ ਰਹਿਣਾ। ਇਸੇ ਹਾਲ ਸੱਠ ਬਰਸ ਉਸ ਕੁਟੀਆਂ ਵਿੱਚ ਬਿਤਾਏ ਫਿਰ ਲੋਕਾਂ ਦੇ ਬਹੁਤ ਖਹਿੜੇ ਪੈ ਜਾਣ ਪੁਰ, ਨੱਗਰ ਦੇ ਅੰਦਰ ਇਕ ਕੱਚਾ ਮਕਾਨ, ਬੜਾ ਸੁੰਦਰ ਬਣਵਾਇਆ; ਤੇ ਉਸ ਵਿਚ ਅਪਣੇ ਇਕ ਸੇਵਕ ਨੂੰ ਬੈਠਾਇਆ। ਆਪ ਉਸੇ ਕੁਟੀਆਂ ਵਿਚ ਬਿਰਾਜੇ ਰਹੇ। ਆਪ ਦੇ ਸੇਵਕ ਭੀ ਬਹੁਤ ਹੋਏ। ਇਕ ਅੰਬੀਰ ਚੰਦ ਨਾਮੇ ਬ੍ਰਾਹਮਣ ਸੀ, ਪਰ ਬੜਾ ਹੰਕਾਰੀ। ਸਾਧੂਆਂ ਨਾਲ ਚਰਚਾ ਕਰਨ ਦਾ ਝੱਸ ਉਸ ਨੂੰ ਪੈ ਗਿਆ। ਸੰਤਾਂ ਦਾ ਬਹੁਤ ਨਿਰਾਵਰ ਕੀਤਾ ਕਰੇ। ਕਿਸੇ ਨੂੰ ਭੀ ਅਪਣੇ ਸਮਾਨ ਨਹੀਂ ਸੀ ਸਮਝਦਾ। ਇਕ ਦਿਨ ਉਹ ਭਾਈ ਰਾਜਾ ਰਾਮ ਜੀ ਦਾ ਦਰਸ਼ਨ ਕਰਨ ਆਇਆ; ਪਰ ਮਨ ਵਿਚ ਇਹ ਧਾਰਕੇ, ਬਈ ਸੰਤਾਂ ਨਾਲ ਚਰਚਾ ਕਰਕੇ, ਉਨ੍ਹਾਂ ਦਾ ਮਾਣ ਰਾਵਾਉਣਾ ਹੈ। ਲੇਕਿਨ ਸੰਤ ਜੀ ਦੇ ਦਰਸ਼ਨ ਕਰਦਿਆਂ ਹੀ ਕਾਇਆਂ ਪਲੁਟ ਗਈ। ਮੁਖੜੇ ਦਾ ਜਲਾਲ ਵੇਖਦਿਆਂ ਸਾਰ ਰਾਗ-ਦ੍ਰਿੱਖ ਕਪੂਰ ਹੋ ਗਏ। ਦਿਲ ਠੰਡਾ-ਠਾਰ ਹੋ ਗਿਆ। ਆਉਂਦਿਆਂ ਹੀ ਚਰਨਾਂ 'ਤੇ ਛਹਿ ਪਿਆ। ਲੋਕੀ ਵੇਖਕੇ ਅਚਰਜ ਮੰਨ ਗਏ। ਸਤੇ ਦੇ ਮਨ ਤੇ ਸੰਤ ਜੀ ਦੇ ਪ੍ਰਤਾਪ ਦਾ ਸਿੱਕਾ ਜਮ ਗਿਆ।

ਅੰਬੀਰ ਚੰਦ ਦਾ ਸਿਰ, ਸੰਤਾਂ ਨੇ ਚਰਨਾਂ 'ਚੋਂ ਚੁੱਕ ਕੇ, ਉਸਨੂੰ ਬੈਠਿਆਂ ਕੀਤਾ; ਤਾਂ ਹੱਬ ਬੰਨ੍ਹ ਕੇ ਬਿਨੈ ਕਰਨ ਲੱਗਾ, ਕਿ “ਮੈਨੂੰ ਗੁਰਮਤਿ-ਉਪਦੇਸ਼ ਬਖਸ਼ੇ!”। ਭਾਈ ਰਾਜਾ ਰਾਮ ਜੀ ਬੇਲੇ—“ਮਿਸ਼ਰ ਜੀ! ਤੁਸੀਂ ਬ੍ਰਾਹਮਣ ਹੋ; ਕੋਈ ਉੱਚੇ ਬਰਨ ਵਾਲਾ ਗੁਰੂ ਤਲਾਸ਼ ਕਰੋ!”

ਉਸ ਨੇ ਫਿਰ ਚਰਨ ਪਰਸ ਕੇ ਪਰਾਰਥਨਾ ਕੀਤੀ:- “ਮਹਾਰਾਜ! ਆਪ ਦਾ ਨਾਮ ਰਾਜਾ ਰਾਮ ਹੈ; ਅਗੁ ਮੈਨੂੰ ਨਜ਼ਰ ਭੀ ‘ਰਾਮ ਚੰਦਰ ਜੀ’ ਣੀ ਆਉਂਦੇ ਓ! ਕਿਰਪਾ ਕਰੋ, ਹੁਣ ਮੈਨੂੰ ਦਰੋਂ ਘਰੋਂ ਧੱਕਾ ਨਾ ਦਿਓ!”

ਬਹੁਤੇ ਤਰਲੇ ਕੀਤੇ; ਤਾਂ ਭਾਈ ਸਾਹਿਬ ਨੇ ਗੁਰਮੈਤ੍ਰ ਤੇ ਸੀਖਿਆ-ਦੀਖਿਆ ਦੇ ਕੇ, ਗੁਰ-ਸਿੱਖ ਬਣਾ ਲਿਆ। ਉਨ੍ਹਾਂ ਹੀ ਦਿਨਾਂ ਵਿੱਚ, ਚਮਿਆਗੀ ਪਿੰਡ ਵਾਲਾ ਸਰਦਾਰ ਨਾਹਰ ਸਿੰਘ, ਭਾਈ ਸਾਹਿਬ ਦੀ ਮਹਿਮਾਂ ਸੁਣਕੇ ਸੇਵਾ ਵਿਚ ਹਾਜ਼ਰ ਹੋਇਆ; ਤੇ ਸੇਵਕ ਬਣਿਆ।

ਅੰਨ-ਪਨ ਨਾਲ ਸੰਤਾਂ ਦੀ ਖੁੱਬ ਸੇਵਾ ਕੀਤੀ। ਸਾਧ-ਅਤਿਥੀਆਂ ਨੂੰ ਬੜੇ ਭੰਡਾਰੇ ਦਿੱਤੇ। ਭਾਈ ਜੀ ਨੂੰ ਅਪਣੇ ਨੌਗਰ ਲੈ ਜਾਣ ਵਾਸਤੇ ਜਤਨ ਕਰਨ ਲੱਗਾ; ਤਾਂ ਸੰਤਾਂ ਅੰਬੀਰ ਚੰਦ ਨੂੰ ਉਸਦੇ ਨਾਲ ਭੇਜ ਦਿੱਤਾ। ਸ. ਨਾਹਰ ਸਿੰਘ ਨੇ ਅਪਣੇ ਕਿਲੇ ਅੰਦਰਿ ਪੱਕੀ ਧਰਮਸਾਲ ਬਣਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਾਸਤੇ ਸੁੰਦਰ ਅਸਥਾਨ ਸਜਾਇਆ। ਫਿਰ ਭਾਈ ਰਾਜਾ ਰਾਮ ਜੀ ਨੂੰ ਕੁਝ ਜਾਗੀਰ ਦੇਣ ਵਾਸਤੇ ਮਨਸਾ ਧਾਰੀ। ਪਰ ਸੰਤਾਂ ਫਰਮਾਇਆਂ: “ਜੇ ਕੁਝ ਸਨੂੰ ਦੇਣਾ ਏਹੋ, ਉਹ ਢੇਰੇ (ਗੁਰਦੁਆਰੇ) ਦੇ ਨਾਮ ਹੀ ਲਾ ਦਿਓ! ਜਿਥੋਂ ਕਿ ਆਇਆ ਅਭਿਆਗਤ ਵਿਰੋਸ਼ਾਵੇਗਾ।” ਸ. ਨਾਹਰ ਸਿੰਘ ‘ਸਤਿ ਬਚਨ’ ਆਖਕੇ ਘਰਿ ਮੁੜਿ ਆਇਆ। ਅਰੂ ਵਿਤੁ ਅਨੁਸਾਰ ਜ਼ਮੀਨ, ਸੰਤਾਂ ਦੇ ਸਾਜੇ ਅਸਥਾਨ ਦੇ ਨਾਮ ਲਾ ਦਿੱਤੀ। ਸਰਦਾਰ ਨੂੰ ਵਿਦੋਂ ਕਰਕੇ ਸੰਤਾਂ ਸੱਪ ਦੀ ਕੁੰਜ ਸਮਾਨ ਸਰੀਰ ਤਿਆਗ ਦਿੱਤਾ; ਤੇ ਅਪਣੇ ਪ੍ਰੀਤਮ (ਸਤਿਗੁਰ ਨਾਨਕ) ਦੇ ਦੇਸ ਟੁਰ ਗਏ।

ਉਨ੍ਹਾਂ ਦੀ ਕੁਟੀਆਂ ਦਾ ਮਗਾਰੋਂ ਬੀ ਏਨਾਂ ਪ੍ਰਤਾਪ ਰਿਹਾ, ਕਿ ਦਰਸ਼ਨ ਕਰਦਿਆਂ ਤਾਪ ਲਹਿ ਜਾਂਦਾ; ਅਰੂ ਉਨ੍ਹਾਂ ਦੇ ਆਸਾ (ਸੋਟੇ) ਵਿੱਚ ਭੀ ਏਨੀ ਕਰਾਮਾਤ ਹੈ, ਕਿ ਸਤਿਨਾਮ (ਵਾਹਗੁਰੂ) ਕਹਿਕੇ ਜਿਸ ਦੇ ਸਿਰ ਨੂੰ ਛੁਹਾਓ, ਉਸ ਦੇ ਸਰਬ ਰੋਗ ਤੇ ਬਦ-ਰੂਹਾਂ ਦਾ ਭੈ-ਬੇਵ ਸਭ ਦੂਰ ਹੋ ਜਾਂਦੇ ਨਿ। ਪੁਸਤਕ ਦਾ ਲਿਖਾਰੀ ਕਹਿੰਦਾ ਇਹ : “ਅੱਜ ਤੱਕ ਇਹ ਬਾਤ ਪ੍ਰਸਿੱਧ ਹੈ।”

ਅੱਗੇ ਉਨ੍ਹਾਂ ਦੇ ਚੇਲੇ, ਪੜਦੇਲੇ ਅਨੰਤ ਹੋਏ; ਬੜਾ ਪਰਵਾਰ ਵਧਿਆ; ਅਰੂ ਸਾਰੇ ਹੀ ਸਿਮਰਨ-ਸਾਧਨਾਂ ਦੀਆਂ ਮੂਰਤਾਂ। ਇਨ੍ਹਾਂ ਵਿਚੋਂ ਭਾਈ ਰਾਮ ਚੰਦ ‘ਮਿੱਸ੍ਰ’, ਭਾਈ ਮਿੱਠਾ, ਧੱਨਾ, ਹਰਿਦਿਆਲ ਤੇ ਗਰੀਬ ਦਾਸ, ਬੜੇ ਤੱਤ-ਵੇਤਾ ਮਹਾਤਮਾਂ ਪ੍ਰਸਿੱਧ ਹਨ। ਅਗਾੜੀ ਇਨ੍ਹਾਂ ਤੋਂ ਸਤਾਈ ਪੇਤ੍ਰੇ-ਚੇਲੇ ਹੋਏ ਹਨ॥

ਅੰਮ੍ਰਿਤਸਰੀ ਸ਼੍ਰੋਣੀ

ਭਾਈ ਫੇਰੂ ਸਾਹਿਬ ਦੇ ਚੇਲੇ ਭਾਈ ਨਾਰਾਇਣ ਦਾਸ ਦੀ ਮੂਹੀਂ
ਦਾ ਪਸਾਰਾ ਬਹੁਤ ਜਾਦੇ ਹੋਇਆ ਹੈ।

੧. ਭਾਈ ਬਖਤਾ ਬਾਬਾ ਨਰੈਣ ਦਾਸ ਦਾ ਚੇਲਾ ਸੀ; ਬੜਾ
ਤੇਜ਼ ਪ੍ਰਤਾਪੀ ਗੱਭਰੂ! ਉਨ੍ਹਾਂ ਨੇ ਬੜੇ ਗੁਰਦੁਆਰੇ, ਧਰਮਸਾਲਾ ਤੇ ਡੇਰੇ
ਪ੍ਰਗਟ ਕੀਤੇ ਅਰੁ ਬਣਵਾਏ; ਪਰ ਚੰਬੜ ਕੇ ਕਿਸੇ ਥਾਂ ਨਹੀਂ ਬੈਠੇ। ਜਪ-
ਤਪ ਤੇ ਸਿਮਰਨ-ਸਮਾਧੀ ਵਿਚ ਪੂਰੇ; ਪਰ ਸਮੁੰਦਰ ਸਮਾਨ ਗੰਭੀਰ।
ਆਪਣਾ ਆਪ ਕਦੀ ਕਿਸੇ ਪਾਸ ਨਹੀਂ ਜਣਾਇਆ; ਅਰੁ ਨਾ ਹੋ
ਕਰਾਮਾਤ ਵਿਖਾਲ੍ਹੀ ਅੰਤ ਗੁਰੂ ਕੀ। ਨਗਰੀ-ਅੰਮ੍ਰਿਤਸਰ-ਵਿਚ ਇਜੇਹੀ
ਸਮਾਧੀ ਲਾ ਕੇ ਲਿਵਲੀਨ ਹੋਏ, ਕਿ ਮੁੜ ਸਵਾਧਾਨ ਨਹੀਂ ਹੋਏ;
ਦਸਮ-ਦੁਆਰ; ਵਿਚੋਂ ਹੀ ਪ੍ਰਾਨ-ਪੰਖੇਰੂ ਉਡਾ ਦਿੱਤੇ।

੨. ਭਾਈ ਨਿਹਾਲ ਦਾਸ, ਬਾਬਾ ਬਖਤਾ ਜੀ ਦੇ ਚੇਲੇ ਸਨ।
ਜਪ, ਤਪ, ਖਿਮਾ ਤੇ ਸੰਤੋਖ ਆਦਿ ਸਦ ਗੁਣਾਂ ਵਿਚ ਪੂਰਨ। ਇਕੇਰਾਂ
ਭਾਈ ਸਾਹਿਬ ਬਠਿੰਡੇ ਬਿਰਾਜ ਰਹੇ ਸਨ; ਜੇ ਕੋਈ ਜਿਸ ਤਰ੍ਹਾਂ ਦੀ
ਭਾਵਨਾਂ ਧਾਰਕੇ ਸੇਵਾ ਕਰੇ, ਗੁਰੂ ਦੀ ਕਿਰਪਾ ਨਾਲ ਪੂਰਨ ਕੀਤੀ
ਜਾਣ। ਰਹਿਣ ਬਿਲਕੁਲ ਅਟੰਕ; ਰਾਤੀ ਕੋਈ ਬੰਦਾ ਅਪਣੇ ਪਾਸ
ਨਾ ਟਿਕਣ ਦੇਣਾ। ਇਕ ਦਿਨ ਦੀ ਗੱਲ, ਜੰਗਲ ਵਿਚ ਧਿਆਨ-ਮਗਨ
ਬੈਠੇ ਸਨ। ਬਹੁਤਿਆਂ ਉਨ੍ਹਾਂ ਨੂੰ ਭਲੇ-ਚੰਗੇ ਵੇਖਿਆ; ਪਰ ਮੁੜ ਕੇ
ਥੋੜ੍ਹਾ ਚਿਰ ਮਗਰੋਂ, ਇਜੇਹਾ ਭਾਣਾ ਵਰਤਾਇਆ; ਕਿ ਸਾਰੇ ਸਰੀਰ
ਦੇ ਜੋੜ ਥੋੜ੍ਹੂ ਕੇ ਅੱਡੇ ਅੱਡ ਖਿੰਡਾ ਦਿੱਤੇ। ਦੇਖਣ ਵਾਲੇ ਬੜੇ ਸਹਿਮੇ
ਤੇ ਹੋਰਾਨ ਹੋਏ। ਸ਼ਹਿਰ ਵਿਚ, ਇਹ ਹਾਲ ਸੁਣ ਕੇ ਖਲਖਲੀ ਮਚ
ਗਈ। ਸਰਧਾਲੂ-ਸੇਵਕਾਂ ਸੰਤਾਂ ਨੂੰ ਮੋਇਆ ਮੰਨ ਕੇ ਸਸਕਾਰਨ ਦਾ
ਪ੍ਰਬੰਧ ਕੀਤਾ। ਜਾਂ ਕੇ ਕੀ ਵੇਖਦੇ ਨਿ, ਕਿ ਸੰਤ ਜੀ ਨਉਂ-ਬਰ ਨੋਂ
ਉਸੇ ਤਰਾਂ ਸਮਾਧੀ ਵਿਚ ਬਿਰਾਜ ਰਹੇ ਹਨ। ਇਸ ਗੱਲੇ ਅਚਰਜਤਾ
ਤੇ ਖੁਸ਼ੀ ਨਾਲ ਹੋਰ ਕੰਤੂਹਲ ਮਚ ਗਿਆ।

ਇਹ ਕਉਤਕੁ ਓਥੋਂ ਦੇ ਰਾਜੇ ਨੇ ਬੀ ਸੁਣਿਆਂ; ਪਰ ਉਸ ਨੂੰ
ਯਕੀਨ ਨਾ ਆਇਆ। ਕੁਝ ਦਿਨ ਬਾਦ ਰਾਜਾ ਸ਼ਿਕਾਰ ਖੇਡਣ

ਗਿਆ। ਜਾਂਦਿਆਂ ਭਾਈ ਨਿਹਾਲਦਾਸ ਨੂੰ ਚੰਗਾ-ਭਲਾ ਸਿਮਰਨ-ਮਗਨ ਬੈਠਿਆਂ ਵੇਖ ਗਿਆ। ਸ਼ਾਮੀ ਸ਼ਿਕਾਰੋਂ ਪਰਤਿਆ ਤਾਂ ਕੀ ਵੇਖੇ, ਸਾਧ ਦੇ ਸਾਰੇ ਅੰਗ ਖਿੱਲਰੇ ਪਏ ਨਿ। ਭੈ-ਭੀਤ ਤੇ ਅਚੰਭਿਤ ਹੋ ਕੇ ਸ਼ਹਿਰ 'ਚਿ ਆਇਆ। ਖਿਆਲ ਕੀਤਾ; ਚੇਰਾਂ ਨੇ ਅਣਹੋਂਦਾ ਲੋਭ ਕਰਕੇ ਫਕੀਰਜੇ ਨੂੰ ਮਾਰ ਮੁਕਾਇਆ ਹੈ। ਅਪਣੇ ਬੰਦੇ ਦਾਹ-ਕਰਮ ਕਰਨ ਵਾਸਤੇ ਭੇਜੇ। ਉਹ ਜਾ ਕੇ ਕੀ ਵੱਹਦੇ ਨਿ, ਕਿ ਸੰਤ ਜੀ ਹੱਥ 'ਚਿ ਮਾਲਾ ਫੜੀ, ਆਸਣ ਤੇ ਸਜੇ ਹਨ, ਤੇ ਸਿਮਰਨਾਂ ਠਕ'-ਠਕ ਵਾਹ ਰਹੇ ਹਨ। ਸੇਵਕਾਂ ਮੁੜ ਕੇ ਆਪਣੇ ਸੁਆਮੀ ਰਾਜੇ ਨੂੰ ਸਾਰਾ ਨਜ਼ਾਰਾ ਆ ਦੱਸਿਆ। ਰਾਜੇ ਨੂੰ ਤਦ ਨਿਸਚਾ ਆਇਆ; ਜਦੋਂ ਆਪ ਅੱਖਿੰ ਜਾ ਕੇ ਵੇਖ ਲਿਆ। ਸੰਤਾਂ ਦੇ ਚਰਣੀ ਲੱਗਾ; ਤੇ ਅਰਜ਼ ਕੀਤੀ : “ਮਹਾਰਾਜ ! ਤੁਸੀਂ ਪੂਰਨ ਸੰਤ ਹੋ; ਸਾਡੇ ਸੰਸੇ ਬੀ ਸੰਘਾਰੇ ! ਗੁਰਮਤਿ ਦਾ ਉਪਦੇਸ਼ ਦ੍ਰਿੜਾਓ; ਤੇ ਭੁੱਲਾਂ-ਤਕਸੀਰਾਂ ਬਖਸ਼ੇ !” ਸੰਤਾਂ ਖੁਸ਼ੇ ਬਖਸ਼ੇ। ਰਾਜੇ ਨੇ ਧਰਮਸਾਲ ਸ਼ਹਿਰ ਵਿੱਚ ਬਣਵਾ ਕੇ ਪੰਜੀਹ ਹਲਾਂ ਦੀ ਭੁਇੰ ਉਸ ਅਸਥਾਨ ਦੇ ਨਾਮ ਲਾਈ। ਸਾਰੀ ਉਮਰ ਬੜੀ ਸਰਧਾ ਨਾਲ ਸੇਵਾ ਕਰਦਾ ਰਿਹਾ।

ਭਾਈ ਬਖਤਾ ਜੀ ਦੇ ਚੇਲੇ ਤੇ ਚੇਲਿਆਂ ਦੇ ਚੇਲੇ ਤਾਂ ਬਹੁਤ ਹੋਏ; ਪਰ ਤੀਹ ਬੜੇ ਚੰਗੇ ਕਰਣੀ ਵਾਲੇ ਹੋਏ ਹਨ, ਜਿਨ੍ਹਾਂ ਵਿਚੋਂ ਭਾਈ ਨਿਹਾਲ ਦਾਸ ਤੇ ਲਖਮੀਰ ਜੀ ਮੁਖੀ ਹਨ।

੩. ਲਖਮੀਰ ਜੀ ਭੀ ਬੜੇ ਪ੍ਰਤਾਪ ਵਾਲੇ ਮਹਾਤਮਾਂ ਹੋਏ ਹਨ। ਇਨ੍ਹਾਂ ਪਰਬਤੀ ਇਲਾਕੇ ਵਿਚ ਸਿੱਖ-ਧਰਮ ਦਾ ਪ੍ਰਚਾਰ ਕਰਕੇ, ਸਭ ਨੂੰ ਅਪਣਾ ਸੇਵਕ ਤੇ ਗੁਰੂ-ਘਰ ਦੇ ਸਰਧਾਲੂ ਬਣਾਇਆ। ਪਹਾੜ ਦੀ ਕੰਢੀ ਦੇ ਨਾਲ ਨਾਲ ਜਿਤਨੇ ਡੇਰੇ (ਗੁਰਦੁਆਰੇ) ਹਨ ਸਭ ਉਨ੍ਹਾਂ ਦੇ ਪ੍ਰਤਾਪ ਨਾਲ ਹੀ ਬਣੇ ਹਨ॥

ਰਮਤੇ ਰਮਤੇ ਇਕ ਦਿਨ ‘ਮਸਤਿਨਾ’ ਨਾਮੇ ਗਿਰਾਊਂ ਵਿਚ ਜਾ ਟਿਕੇ। ਲੋਕਾਂ ਬੜੀ ਸੇਵਾ-ਪੜਾ ਕੀਤੀ। ਚੋਖਾ-ਚਿਰ ਪਰਚੇ ਰਹੇ; ਪਰ ਅਪਣਾ ਆਪ ਨਹੀਂ ਜਣਾਇਆ। ਇਕ ਦਿਨ ਇਕ ਬ੍ਰਹਮਣ ਆਇਆ, ਬੜਾ ਸਖਤ ਬੀਮਾਰ। ਉਸ ਨੇ ਪ੍ਰਾਰਥਨਾ ਕੀਤੀ : “ਮਹਾਰਾਜ ! ਮੇਰਾ ਰੋਗ ਦੂਰ ਕਰੋ !”

੨੯੪.

ਗੁੱਸਾ ਖਾਧਾ। ਆਖਣ ਲੱਗਾ:-

ਦੇਂਥੋ, ਮਹੰਤ ਬਣੇ ਫਿਰਦੇ ਨਿ, ਇਕ ਰੁਪਜਾ ਕੋਈ ਆਕੇ
ਮੱਥਾ ਟੇਕ ਦੇਂਦਾ ਇ; ਤਾਂ ਉਸ ਪਿੱਛੇ ਲੋਕਾਂ ਦੇ ਬੁਹਿਆਂ 'ਤੇ
ਧਰਨਾ ਮਾਰ ਬਹਿੰਦੇ ਨਿ। ਬੜਾ ਛੱਡ ਵਧਾਇਆ ਸੂ, ਏਸ
ਮਹੰਤ ਨੇ। ਇਕ ਲੱਤ ਵੱਜ ਜਾਏ, ਤਾਂ ਸਾਰਾ ਗੰਦ-ਪਿੱਲ
ਨਿਕਲ ਜਾਵੇ!"

ਇਹ ਕੁਬਚਨ ਸੁਣ ਕੇ ਮਹੰਤ ਜੀ ਨੂੰ ਬੀ ਤੈਸ਼ ਆ ਗਿਆ। ਬਚਨ ਕੀਤਾ:-

"ਜਿਸ ਲੱਤ ਦਾ ਤੂੰ ਮਾਣ ਕਰਦਾ ਇਂ; ਉਸ ਨੂੰ ਤੂੰ ਅਪਣੇ
ਹੱਥੀਂ ਵੱਡੇਂਗਾ। ਪੂਰੇ ਗੁਰੂ ਦੇ ਸਦਕੇ, ਅਸੀਂ ਕਾਹੰ ਦੇ ਹਾਂ,
ਕਿ ਤੂੰ ਜੋ ਸਾਡਾ ਨੂੰਹ ਕੱਢੇਂਦਾ ਇਂ, ਅਪਣਾ ਮੈਲਾ ਆਪ
ਖਾ ਕੇ ਮਰੇਂਗਾ।"

ਮਹੰਤ ਸਾਧੂ ਰਾਮ ਜੀ ਤਾਂ ਏਨੀ ਗੱਲ ਆਖਕੇ ਅਪਣੇ ਭੇਰੇ
ਮੁੜ ਆਏ; ਓਧਰ ਚਾਰ ਦਿਨ ਮਗਰੋਂ ਸ਼: ਜਵੰਦ ਸਿੰਘ 'ਮੇਕਲੁ'
ਅਪਣੀ ਤਲਵਾਰ ਮਿਆਨੇਂ ਕੱਢਕੇ ਵੇਖਣ ਲੱਗਾ; ਤਾਂ ਹੱਥੋਂ ਛੁੱਟ
ਗਈ। ਇਕ ਲੱਤ ਨਿਸਾਲ ਕੇ ਬੈਠਾ ਸੀ; ਧਾਰ ਪਰਨੇ ਉਸ ਉੱਤੇ
ਛਿੱਗੀ ਤੇ ਲੱਤ ਲਾਹ ਸੁਣੀ। ਸਭ ਲੋਕ ਇਹ ਵੇਖਕੇ ਦੰਗ ਰਹਿ ਗਏ।
ਸਭ ਨੂੰ ਸੰਤਾਂ ਦਾ ਵਾਕ ਸੱਤ ਪ੍ਰਤੀਤਿ ਹੋਇਆ। ਥੇੜੇ ਦਿਨਾਂ ਮਗਰੋਂ
ਸਰਦਾਰ, ਅਪਣਾ ਰੂੰਹ ਆਪ ਖੁਕੇ ਹੀ ਮਰਿਆ। ਇਹ ਦੁਰਘਟਨਾ
ਸੰਮਤ ਅਠਾਰਾਂ ਸੌ ਸਤਾਨਵੈਂ ਦੀ ਹੈ॥

'ਚੁਹਲੇ' ਨੱਗਰ ਵਿਚ ਸ਼੍ਰੀ ਗੁਰੂ ਅਭਜਨ ਜੀ ਦਾ ਅਸਥਾਨ ਹੈ।
ਜਿੱਥੇ ਹਰ ਮੱਸਿਆ ਮੇਲਾ ਲਗਦਾ ਇ। ਸਾਰਾ ਪਿੰਡ ਉਸ ਧਰਮਸਾਲ
ਦੇ ਨਾਮ ਧਰਮ-ਅਰਥ ਲੱਗਾ ਹੋਇਆ ਸੀ। ਸਰਕਾਰ (ਮਹਾਰਾਜਾ
ਰਣਜੀਤ ਸਿੰਘ) ਨੇ ਉਹ ਧਰਮ-ਅਰਥ ਜ਼ਬਤ ਕਰ ਲਿਆ। ਓਥੇ
ਦੇ ਮਹੰਤ ਨੇ ਬਾਬਾ ਸਾਧੂ ਰਾਮ ਜੀ ਪਾਸ ਸਹਾਇਤਾ ਵਾਸਤੇ ਵਾਸਤਾ
ਪਾਇਆ। ਬਾਬਾ ਜੀ ਲਾਹੌਰ ਮਹਾਰਾਜਾ ਸਾਹਿਬ ਪਾਸ ਪਹੁੰਚੇ। ਤਾਂ
ਸਰਕਾਰ ਨੇ ਬੜਾ ਸਤਿਕਾਰ ਕੀਤਾ; ਟਹਿਲ-ਸੇਵਾ ਬਹੁਤ ਕੀਤੀ। ਉਨ੍ਹਾਂ
ਦਾ ਬਚਨ ਮੰਨਕੇ ਧਰਮ-ਅਰਥ ਦੀ ਜ਼ਬਤੀ ਭੀ ਮਨਸੂਖ ਕਰ ਦਿੱਤੀ।
ਇਹ ਕਾਰਜ ਕਰਕੇ ਫਿਰ ਆਪ 'ਚੁਹਲੇ' ਪਿੰਡ ਗਏ; ਤੇ ਵਧਾਈ ਤੇ

ਇ: ਪ: ੨੯੬.

ਭਾਈ ਗੁਰਬਖਸ਼ ਜੀ ਦੀ ਸ਼ਾਖ

੧. ਭਾਈ ਗੁਰਬਖਸ਼ ਨੇ ਭਾਈ ਛੇਤ੍ਰੂ 'ਸੰਗਤਿ ਸਾਹਿਬ' ਪਾਸੋਂ ਸੀਖਜਾ-ਦੀਖਜਾ ਲੈਕੇ ਗੁਰ ਸਿੱਖੀ ਧਾਰਣ ਕੀਤੀ। ਅਰੁ ਫਿਰ ਸੰਸਾਰ ਵੱਲੋਂ ਬਿੰਤੀ ਮੌਜਕੇ, ਨਿਰੋਲ ਪਰਮਾਰਥ ਤੇ ਸੇਵਾ-ਸਾਧਨ ਵੱਲ ਜੋੜ ਲਈ। ਆਖਰ ਉਦਾਸੀ ਸਾਧੂ ਬਣਕੇ, ਨਿਰੰਕਾਰੀ ਧਰਮ ਦਾ ਪ੍ਰਚਾਰ ਕਰਦੇ ਰਹੇ। ਇਨ੍ਹਾਂ ਪਾਸੋਂ ਅਨੇਕਾਂ ਪ੍ਰਾਣੀ ਨਾਮ-ਦਾਨ ਲੈਕੇ ਤੇ ਸੇਵਾ-ਸਾਧਨ ਸਿੱਖ ਕੇ ਵਿਰੋਸਾਏ। ਜੋ ਉਦਾਸੀ ਭੇਖ ਤੇ ਰੰਤਿ ਦੇ ਧਾਰਣੀ ਹੋਏ; ਉਨ੍ਹਾਂ ਵਿੱਚੋਂ ਪ੍ਰਸਿੱਧ ਭਾਈ ਭੋਮੀਆਂ ਜੀ ਸਨ।

੨. ਭਾਈ ਭੋਮੀਆਂ ਜੀ ਅਪਣੇ ਗੁਰਮੰਤ੍ਰ-ਦਾਤਾ ਜੀ ਪਾਸੋਂ ਆਗਿਆ ਲੈਕੇ ਗੁਰ-ਅਸਥਾਨਾਂ ਦੇ ਦਰਸ਼ਨ ਤੇ ਤੀਰਥ-ਇਸ਼ਨਾਨ ਕਰਨ ਦਾ ਇਰਾਦਾ ਧਾਰਕੇ ਰਮਤੇ ਹੋਏ। ਮਨੋਰਥ ਦੀ ਪੂਰਤੀ ਕਰਕੇ ਜ਼ਿਲਾ ਜਾਲੀਧਰ ਵਿੱਚ, ਜੰਡਿਆਲਾ ਨੱਗਰ ਦੀ ਜੂਹੇ ਆ ਬੈਠੇ। ਆਪ ਦੇ ਮੱਬੇ ਗੁਰਮਤਿ-ਗਿਆਨ ਦਾ ਨੀਸਾਣੁ ਵੇਖਕੇ ਲੁਕਾਈ ਸੇਵਾ ਵਾਸਤੇ ਆਣਿ ਝੁਕੀ। ਕੁਝ ਸਮਾਂ ਵਿਰਾਜ ਕੇ ਟੁਰਨ ਦਾ ਖਿਆਲ ਕੀਤਾ, ਤਾਂ ਨੱਗਰ-ਨਿਵਾਸੀਆਂ ਅਰਜ਼ਾਂ-ਅਰਦਾਸਾਂ ਕਰਕੇ ਪੱਕੇ ਤੌਰ ਪੂਰ ਅਪਣੇ ਨੱਗਰ ਵਿੱਚ ਹੀ ਟਿਕਾ ਲਏ। ਸੋ, ਏਥੇ ਹੀ ਵਿਰਾਜੇ ਰਹੇ; ਅਰੁ ਗੁਰਮਤਿ ਅਨੁਸਾਰ ਲੋਕਾਂ ਨੂੰ ਪਰਮਾਰਥ ਦੇ ਪੈਂਡੇ ਪਾਉਂਦੇ ਰਹੇ। ਸੇਵਾ-ਸਾਧਨ ਕਰਕੇ, ਅਨੇਕਾਂ ਅਭਿਲਾਖੀ ਜਿਰਜਾਸੀ ਇਨ੍ਹਾਂ ਪਾਸੋਂ ਵਿਰੋਸਾਂਦੇ ਰਹੇ।

ਭਾਈ ਸਾਹਿਬ ਸਦਾ ਸਵਾ ਪਹਿਰ ਦੇ ਤੜਕੇ ਜਾਗਦੇ; ਪੰਜਾਂ ਕੋਹਾਂ ਤੇ ਜਾਕੇ ਸਤਲੁਜ ਦਰੀਆ ਵਿੱਚ ਇਸ਼ਨਾਨ ਕਰਿ, ਧਿਆਨ ਮਗਨ ਹੋਕੇ, ਸਿਮਰਨ ਕਰਦੇ; ਤੇ ਫਿਰ ਅਪਣੇ ਇਕਾਂਤ-ਵਾਸ ਪੁਰਿ ਮੁੜਿ ਆਉਂਦੇ। ਸਾਰਾ ਦਿਨ ਗੁਰਬਾਣੀ ਦੀ ਕਥਾ ਤੇ ਗੁਰਮਤਿ ਦਾ ਉਪਦੇਸ਼ ਕਰਦੇ ਗੁਜ਼ਾਰ ਦੇਂਦੇ ਸਨ। ਇਸੜੀ ਜਾਮੇ, ਅਰੁ ਦੁਸ਼ਟ

ਇ. ਪ. ੨੯੭.

੨੯੬.

ਪੁਰਸ਼ ਨੂੰ ਕਦੀ ਦਰਸ਼ਨ ਨਹੀਂ ਸਨ ਦੇਂਦੇ। ਗੁਰੂ ਜੀ ਦੀ ਕਿਰਪਾ ਨਾਲ
ਬਚਨ ਵਿਚ ਬੜੀ ਸ਼ਕਤਿ; ਜੋ ਮੁਖਾਂ ਬੋਲਣ ਸਚ ਹੋ ਜਾਏ।

ਨੂਰ ਮਹਲੀਆ ਮੁਨਸ਼ੀ ਜ਼ਬਰਦਸਤ ਰਾਇ ਖੱਤ੍ਰੀ, ਸ਼ਾਹਜਹਾਨ
ਬਾਦਸ਼ਾਹ ਦੇ ਦਰਬਾਰਿ ਦੀਵਾਨ ਸੀ। ਉਸ ਨੇ ਇਕੇਰਾਂ ਬਾਦਸ਼ਾਹ
ਪਾਸ ਭਾਈ ਭੂਮੀਏਂ ਦੀ ਸਿਫਤ-ਸਲਾਹ ਕੀਤੀ। ਬਾਦਸ਼ਾਹ ਨੂੰ ਪੁਰਾਣਾ
'ਭਗੀਦਰ' ਫੇੜਾ ਸੀ। ਸ਼ਾਹੀ ਹਕੀਮ ਤੇ ਵੈਦ ਸਾਰੇ ਜ਼ੋਰ ਲਾ ਥੱਕੇ; ਫੇੜਾ
ਨਾ ਹਟਿਆ। ਦੀਵਾਨ ਸਾਹਿਬ ਤੋਂ ਭਾਈ ਭੂਮੀਏਂ ਦੀ ਹਿਕਮਤ-ਕਰਾਮਾਤ
ਦਾ ਹਾਲ ਸੁਣ ਕੇ, ਮੁਨਸ਼ੀ ਜੀ ਨੂੰ ਦਿੱਲੀਓਂ ਜੰਡਿਆਲੇ ਭੇਜਿਆ।
ਦੀਵਾਨ ਸਾਹਿਬ ਭਾਈ ਜੀ ਦੇ ਸੇਵਕ-ਸਰਧਾਲੂ ਸਨ। ਸੰਤਾਂ ਦੀ ਸੇਵਾ
ਵਿਚ ਹਾਜ਼ਰ ਹੋਏ। ਜਬਾ-ਜੋਗ ਭੇਟਾ ਰੱਖ ਕੇ ਚਰਨ-ਬੰਦਨਾਂ ਕੀਤੀ ਤੇ
ਆਉਣ ਦਾ ਮਨੋਰਥ ਅਰਜ਼ ਕੀਤਾ। ਭਾਈ ਸਾਹਿਬ ਨੇ ਪ੍ਰਾਰਥਨਾ
ਸ੍ਰੀਕਾਰ ਕਰਕੇ, ਇਕ ਸਿਰਸਾਹੀ ਭਬੂਤੀ (ਰਾਖ) 'ਵਾਹਗੁਰੂ' ਮੰਤਰ
ਪੜ੍ਹ ਕੇ, ਬਾਦਸ਼ਾਹ ਵਾਸਤੇ ਬਖਸ਼ੀ। ਦੀਵਾਨ ਸਾਹਿਬ ਨੇ ਜਦੋਂ ਜਾ ਕੇ,
ਉਸ ਵੱਡੇ ਦੁਖਦਾਈ ਫੇੜੇ ਪੁਰ ਲਾਈ, ਤਤਖਿਨ ਢੂਰ ਹੋ ਗਿਆ।
ਬਾਦਸ਼ਾਹ ਬਹੁਤ ਖੁਸ਼ ਹੋਇਆ। ਕੁਝ ਸਮਾਂ ਥਾਂਦ, ਸੰਮਤ ਸਤਾਰਾਂ
ਸੇ ਪੰਜ ਬਿਂਗ, ਮੱਘਡਿ-ਪੋਹ ਦੇ ਮਹੀਨੇ *ਜਦੋਂ ਸ਼ਾਹਜਹਾਨ ਪੰਜਾਬ ਦੇ
ਆਖਰੀ ਦੌਰੇ ਤੇ ਆਇਆ; ਤਾਂ ਭਾਈ ਸਾਹਿਬ ਦੇ ਦਰਸ਼ਨ ਤੇ ਧੰਨਿਵਾਦ
ਕਰਨਿ, ਪੋਹ ਦੇ ਦੁਜੇ ਸਾਤੇ, ਜੰਡਿਆਲੇ ਪੁੱਜਾ। ਹੀਰੀ-ਜਵਾਹਿਰ ਭੇਟ ਰੱਖ ਕੇ
ਤਸਲੀਮ ਕੀਤੀ। ਭਾਈ ਸਾਹਿਬ ਨੇ ਪ੍ਰਾਇਆ ਅੰਗੀਕਾਰ ਨਾ ਕਰੀ,
ਤਾਂ ਕੁਝ ਜ਼ਿਮੀਨ ਬਗੀਚੇ ਤੇ ਖੂਹ ਵਾਸਤੇ ਅਰਦਾਸ ਕਰਾਈ। ਸੰਤ
ਜੀ ਨੇ ਉਹ ਭੀ ਆਪਣੇ ਸੇਵਕ ਬ੍ਰਾਮਣ ਦੇ ਨਾਮ ਲਵਾ ਦਿੱਤੀ।

੩. ਭਾਈ ਰਾਜਾ ਰਾਮ ਜੀ ਜੰਡਿਆਲੇ ਲਾਗਲੇ ਪਿੰਡ
ਸਮਰਾਵਾਂ ਦੇ ਵਾਸੀ ਸਨ। ਭਾਈ ਭੂਮੀਆ ਜੀ ਪਾਸੋਂ ਚਰਨ-ਪਾਹੁਲ
ਤੇ ਗੁਰ-ਦੀਖਿਆ ਲੈ ਕੇ ਉਦਾਸੀ ਸਾਂਧ ਬਣੇ। ਭਾਈ ਭੂਮੀਆ ਜੀ

*ਮੁਹੰਮਦ ਸਾਲਿਹ, 'ਕੰਬੋਇ', ਲਾਹੌਰੀ-'ਅਮਲਿ ਸਾਲਿਹ'
(ਡਾਰਸੀ)-ਜ਼ਿਲਦ ਤੂ, ਪੰਨਾ ੬੭।

ਇ. ੫. ੨੯੮.

੨੯.

ਇਨ੍ਹਾਂ ਨੂੰ ਮਾਲਾ-ਪੋਰੀ (ਗੁਰਬਾਣੀ ਦੀ) ਦੇ ਕੇ, ਆਪਣੇ ਥਾਂ ਮਹੰਤ ਥਾਪਿ, ਸਰੂਪ ਵਿਚ ਲੀਨ ਹੋ ਗਏ। ਭਾਈ ਰਾਜਾ ਰਾਮ ਪਾਸੋਂ ਭੀ ਬਹੁਤ ਜਿਗਿਆਸੂ ਨਾਮ-ਦਾਨ ਲੈ ਕੇ, ਨਿਰੰਕਾਰੀ ਬਾਬੇ ਦੇ ਸਿੱਖ ਸਜੇ। ਜਿਨ੍ਹਾਂ ਵਿਚੋਂ ਕਈ ਚੰਗੇ ਕਰਨੀ-ਕਰਤੂਤ ਵਾਲੇ ਸੰਤ ਹੋ ਚੁੱਕੇ ਹਨ।

੪. ਭਾਈ ਸਨਮੁਖ ਦਾਸ, ਉੱਤੇ ਦਸੇ ਕਰਨੀ ਸੰਪੰਨ ਸਾਧੂਆਂ ਵਿਚੋਂ ਹੋਏ ਹਨ। ਬੜੇ ਪਰਤਾਪੀ, ਪਰ ਦਿਗੰਬਰ (ਨਾਂਗੇ) ਬਿਰਤੀ ਵਾਲੇ ਵਿਰਕਤ ਸੰਤ ਸਨ। ਆਪਣੇ ਦੀਖਿਆ-ਦਾਤੇ ਤੋਂ ਬੱਦ ਧਰਮ-ਸਥਾਨ ਜੰਡਿਆਲੇ ਦੇ ਪ੍ਰਬੰਧਕ (ਮਰੰਤ) ਨੀਜਤ ਹੋਏ। ਨੱਗਰ ਵਿਚ ਰਮਤੇ ਸੰਤ ਬੜੇ ਆਉਣ; ਪਰ ਉਨ੍ਹਾਂ ਦੇ ਬਿਸਰਾਮ ਵਾਸਤੇ ਜਾਗਹ ਕੋਈ ਨਾਂ। ਇਸ ਘਾਟ ਨੂੰ ਪੂਰਾ ਕਰਨ ਹਿਤੁ ਭਾਈ ਸਨਮੁਖ ਦਾਸ ਨੇ ਨੱਕਾਰੇਂ ਬਾਹਰ ਇਕ ਬੁਰਜ ਬਣਵਾਇਆ; ਉਸ ਵਿੱਚ ਸ਼੍ਰੀ ਗੁਰੂ ਨ੍ਹੰਥ ਸਾਹਿਬ ਸਥਾਪਨ ਕੀਤੇ। ਅਰੂ ਗੁਰਬਾਣੀ ਦੀ ਕਬਾ ਤੇ ਕੀਰਤਨ ਦਾ ਪਰਵਾਹ ਚਲਾ ਦਿੱਤਾ। ਬੜੇ ਪ੍ਰੇਮੀ, ਕਬਾ-ਕੀਰਤਨ ਸੁਣਨ, ਦੂਰ-ਨੇਂਡਿੱਓਂ ਆਉਣ ਤੇ ਪ੍ਰਸਾਦ ਬਿਸਰਾਮ ਪਾਉਣ ਲੱਗੇ।

ਸਰਿਆਲੀ ਨੱਗਰ ਦਾ ਵਸਨੀਕ ਸਰਦਾਰ ਨਗਾਇਣ ਸਿੰਘ ਬੜਾ ਧਨੀ ਸੀ; ਪਰ ਸੰਤਾਨ ਵੱਲੋਂ ਬਿਲਕੁਲ ਖਾਲੀ। ਇਸੇ ਘਾਟ ਕਰਕੇ ਪਰਮ ਦੁਖੀ ਸੀ। ਸੰਤ ਸਨਮੁਖ ਦਾਸ ਜੀ ਦੀ ਸੇਵਾ ਕਰਕੇ ਪੁੱਤ੍ਰ-ਫਲ ਪ੍ਰਾਪਤਿ ਕੀਤਾ। ਫਿਰ ਤਾਂ ਹੋਰ ਭੀ ਸਰਧਾ-ਪ੍ਰੇਮ ਨਾਲ ਸੰਤਾਂ ਦਾ ਸਤਿਕਾਰ ਤੇ ਸੇਵਾ ਕਰਨ ਲੱਗਾ।

ਇਕ ਸਮੇਂ ਜੰਡਿਆਲੇ ਤੇ ਜਸਮੇਰ (ਜਸਸੇਰ ?) ਦੇ ਵਸਨੀਕਾਂ ਦਾ ਆਪੇ-ਵਿਚ ਝਗੜਾ-ਝੇੜਾ ਹੋ ਪਿਆ। ਦੋਵੇਂ ਨੱਗਰ ਵੇਂਈ ਨਦੀ ਕੰਢੇ (ਆਪਣੇ ਬੰਨੇ ਉੱਤੇ) ਲੜਨ ਵਾਸਤੇ ਇਕੱਠੇ ਹੋ ਗਏ। ਭਾਈ ਸਨਮੁਖ ਦਾਸ ਨੇ ਸੁਣਿਆ; ਤਾਂ ਸਵਾ ਮਣ ਆਟੇ ਦੇ ਪਰਸਾਦੇ ਸਜਾ ਕੇ ਉਸ ਭਟ-ਭੇੜ ਵਿਚ ਪਹੁੰਚ ਗਏ। ਸਾਰੇ ਲੋਕਾਂ ਨੂੰ ਬੁਲਾ ਕੇ ਆਖਣ ਲੱਗੇ: “ਪਹਿਲਾਂ ਸਾਰੇ ਪਰਸਾਦ ਛਕ ਲਓ; ਫੇਰ ਭਾਵੇਂ ਲੜ ਹੀ ਲੈਣਾ।” ਇਕੱਠੇ ਹੋਏ ਲੋਕਾਂ ਵਿਚੋਂ ਕਿਸੇ ਇਕ ਜਣੇ ਨੇ ਤਰਕ ਮਾਰੀ ਕਿ—

ਇ. ਪ. ੨੯.

੨੯੮.

“ਵੇਖੋ, ਧੜੀ ਕੁ ਆਟਾ ਪਕਾ ਕੇ, ਕਹਿੰਦਾ ਇਹ ‘ਸਾਰੇ
ਪਰਸ਼ਾਦ ਛਕੇ’ ਜਾਣੋ, ਭੰਡਾਰਾ ਕਰਨ ਲਈ ਲੋਹ-ਲੰਗਰ
ਆਣਿ ਖੋਲ੍ਹਿਆ ਇ !”

ਸੰਤ ਜੀ ਸੁਣ ਕੇ ਚੁੱਪ ਰਹੇ; ਪਰ ਪਰਸ਼ਾਦੇ ਖੁਦ ਵਰਤਾਉਣ ਲੱਗ ਪਏ।
ਜਿੱਨੀ ਮਲੱਖ ਜੂੜੀ ਸੀ, ਸਭ ਨੂੰ ਪਰਸ਼ਾਦ ਛਕਾ ਕੇ ਅਨੰਦ ਕਰ ਦਿੱਤਾ; ਪਰ
ਪਰਸ਼ਾਦੇ ਓਨੇ ਹੀ ਪਏ ਰਹੇ। ਇਹ ਅਚਰਜ ਕਉਤਕ ਵੇਖ ਕੇ ਲੋਕੀ
ਅਚੰਭਾ ਮੰਨ ਗਏ। ਤਰਕ ਮਾਰਨ ਵਾਲਾ ਭਾਈ ਬੀ ਚਰਨੀ ਆਣਿ
ਢੱਠਾ ਤੇ ਗਿੜ-ਗਿੜਾ ਕੇ ਆਪਣੀ ਭੁੱਲ ਬਖਸ਼ਾਈ।

ਪ. ਭਾਈ ਹਰੀ ਦਾਸ, ਮਹੰਤ ਸਨਮੁਖ ਵਾਸ ਤੋਂ ਬਾਦ,
ਗੁਰਦੁਆਰਾ ਜੰਡਿਆਲਾ ਦੇ ਮਹੰਤ ਥਾਪੇ ਗਏ। ਇਹ ਭੀ ਚੰਗੇ ਜਬੇ ਵਾਲੇ
ਸੰਤ ਸਨ। ਕੀਰਤਨ ਬੜੇ ਪ੍ਰੇਮ-ਵੇਰਾਗ ਨਾਲ ਕਰਦੇ ਸਨ। ਕੀਰਤਨ ਦੇ
ਜਾਦੂ ਨਾਲ ਹੀ, ਇਨ੍ਹਾਂ ਲੋਕਾਂ ਨੂੰ ਮੋਹ ਲਿਆ ਸੀ। ਮੈਨ ਦੁਆਬੇ ਦੇ
ਸਾਰੇ ਸਿੰਘ ਸਰਦਾਰ ਭਾਈ ਸਾਹਿਬ ਦੀ ਸੇਵਾ-ਪੂਜਾ ਸਰਧਾ-ਭਾਵ ਨਾਲ
ਕਰਦੇ ਸਨ। ਲੇਕਿਨ ਇਕ ਸੰਨਿਆਸੀ ਸਾਧੂ ਜੰਡਿਆਲੇ ਵਿਚ ਰਹਿੰਦਾ,
ਤੇ ਇਨ੍ਹਾਂ ਦੀ ਮਹੱਤ-ਵਡਿਆਈ ਨੂੰ ਬੜੇ ਦੱਖ ਨਾਲ ਸਹਿੰਦਾ ਸੀ। ਈਰਥਾ
ਵੱਸ, ਇੱਕ ਦਿਨ ਬਹੁਤ ਸਾਰੇ ਗੰਡੇ ਆਪਣੇ ਨਾਲ ਗੰਢ ਕੇ, ਸੰਤਾਂ ਨੂੰ
ਮਾਰਨ ਆ ਪਿਆ। ਭਾਈ ਸਾਹਿਬ ਗੰਭੀਰਤਾ ਨਾਲ ਮਸਤ ਬੈਠੇ
ਰਹੇ। ਗੰਡਿਆਂ ਸਾਰਾ ਫੇਰਾ ਲੁੱਟ ਲਿਆ। ਅਜੇ ਗੰਡਾ ਪਾਰਟੀ ਲੁੱਟਦਾ
ਲਟਾ-ਪਟਾ ਸਾਂਡ ਹੀ ਰਹੀ ਸੀ; ਅਗਾਸੇ ਇੱਟਾਂ-ਵੱਟਿਆਂ ਦੀ ਵਰਖਾ
ਹੋਣ ਲੱਗ ਪਏ। ਸਾਰੇ ਦੁਸ਼ਟ ਘਾਇਲ ਹੋ ਗਏ। ਫਿਰ ਭੀ ਮਾਫ਼ੀ
ਮੰਗਣ ਦੀ ਥਾਂ, ਉਲਟੇ ਲਾਹੌਰ ਜਾ ਕੇ, ਭਾਈ ਸਾਹਿਬ ਉਤੇ ਫਰਜਾਦੀ
ਹੋਏ। ਰਾਜਾ ਧਿਆਨ ਸਿੰਘ ਨੇ ਜਵਾਬ-ਤਲਬੀ ਵਾਸਤੇ ਸੰਤ ਜੀ ਨੂੰ
ਲਾਹੌਰ ਸੜਿਆਅ। ਬਹੁਤ ਸਾਰੇ ਸਾਧੂਆਂ, ਭਾਈ ਸਾਹਿਬ ਨਾਲ ਲਾਹੌਰ
ਨੂੰ ਵਹੀਰਾਂ ਪਾ ਦਿੱਤੀਆਂ। ਅੰਮ੍ਰਿਤਸਰੀਏ ਮਹੰਤ ‘ਆਪ ਬ੍ਰਹਮ’ ਜੀ
ਭੀ ਸੰਗਿ ਰਾਏ। ਰਾਜੇ ਨੇ ਜਾਂ ਸਾਧੂ ਆਏ ਸੁਣੇ; ਅਰੁ ਸਾਹਮਣੇ
ਦਰਸ਼ਨ ਕੀਤੇ; ਭਾਈ ਸਾਹਿਬ ਤੇ ਹੋਰਨਾਂ ਸੰਤਾਂ ਮਹੰਤਾਂ ਦਾ ਜਬੂ-
ਜਲਾਲ ਵੇਖ ਕੇ ਹੈਰਾਨ ਰਹਿ ਗਿਆ। ਸੰਤ ਹਰੀ ਦਾਸ ਦੇ ਗੁਣ ਸੁਣੇ;
ਤਾਂ ਆਇ ਚਰਨੀ ਲੱਗ੍ਹ; ਅਰੁ ਭੇਟਾ-ਪੂਜਾ ਅਰਪ ਕੇ ਗੁਸਤਾਖੀ ਮਾਫ

ਇ. ਪ. ੩੦੦.

੨੯੯.

ਕਰਵਾਈ। ਡੇਰੇ ਦਾ ਲੁੱਟਿਆ ਸਾਮਾਨ ਸਾਰਾ ਸੰਨਿਆਸੀ ਪਾਸੋਂ
ਮੁੜਵਾਇਆ; ਅਰੁ ਉਸਨੂੰ ਪਾਖੰਡੀ ਜਾਣ ਕੇ ਨੱਗਰੇਂ ਕਢਵਾ ਦਿੱਤਾ।
ਸਾਰੀ ਸਾਧ-ਸੰਗਤਿ ਨੂੰ ਆਦਰ-ਭਾਉ ਦੇ ਕੇ ਸਤਿਕਾਰ ਨਾਲ ਵਿਦੋ
ਕੀਤਾ। ਭਾਈ ਹਰੀਦਾਸ ਜੀ ਜੰਡਿਆਲੇ ਆ ਵਿਰਾਜੇ। ਜੰਡਿਆਲਾ
ਵਾਸੀ ਲੋਕੀ ਭਾਈ ਸਾਹਿਬ ਨੂੰ ਵਧਾਈਆਂ ਦੇਣ ਤੇ ਵਾਹਗੁਰੂ ਦਾ
ਧੰਨਵਾਦ ਕਰਨ ਆਏ। ਆਖਣ:- “ਭਗਵੰਤ ਨੇ ਆਪ ਦੀ ਬੜੀ ਪੇਜ
ਰੱਖੀ ਹੈ!” ਮਹੰਤ ਆਪ ਬ੍ਰਹਮ ਜੀ ਭੀ ਵਿਦੋਂ ਹੋ ਕੇ; ਆਪਣੇ ਅਸਥਾਨਿ
ਪਹੁੰਚ ਗਏ।

ਸਾਹਨੇਵਾਲੀਏ ਸਾਧੂ

੧. ਭਾਈ ਸਾਂਈ ਦਾਸ-ਬਾਬਾ ਹੀਰਾ ਲਾਲ, ਮਹੰਤ
ਧਰਮਸਾਲ ‘ਭਾਈ ਛੇਤੂ’ ਤੇ ‘ਖਾਨਕੀ’, ਪਾਸੋਂ ਵਿਰੋਸਾਏ ਪ੍ਰਾਨੀਆਂ
ਵਿਚੋਂ ਇਕ, ਭਾਈ ਸਾਂਈਂ ਦਾਸ ਭੀ ਸਨ; ਜੋ ਸਹੀ ਅਰਥਾਂ ਵਿਚ
‘ਸਾਂਈਂ’ ਦੇ ਦਾਸ’ ਹੀ ਸਿੱਧ ਹੋਏ। ਪਰਮ ਪਰ-ਉਪਕਾਰੀ, ਤੇਜਵੰਤ ਤੇ
ਧੀਰਜਵਾਨ ਪੁਰਖ ਸਨ। ਪਉਰਖੀ ਏਨੇ ਕਿ ਸਾਰੇ ਗੁਰ-ਤੀਰਥਾਂ ਦੀ
ਜਾਤ੍ਰਾ ਪੈਰੀਂ ਤੁਰ ਕੇ ਕੌਤੀ।

ਐਉਂ ਵਿਚਰਦੇ ਵਿਚਰਦੇ ਲੁਧਿਆਣੇ ਦੇ ਇਲਾਕੇ,
‘ਸਾਹਨੇ ਵਾਲ’ ਨੱਗਰ ਆਕੇ ਬਾਹਰਵਾਰ ਆ ਬੈਠੇ। ਉਨ੍ਹਾਂ ਦੇ ਮੱਥੇ
ਤਪਸਾ ਤੇ ਗੁਰਮਤਿ-ਗਿਆਨ ਦਾ ਨੀਸ਼ਾਣੁ ਵੇਖਕੇ, ਲੋਕੀ ਸਰਧਾ-ਪ੍ਰੇਮ
ਨਾਲ ਸੇਵਾ ਕਰਨ ਲੱਗ ਪਏ। ਨਾਗਰਕਾਂ ਦੇ ਪ੍ਰੇਮ-ਬੰਧਨਾਂ ’ਚਿ ਬੱਝਕੇ
ਓਥੇ ਹੀ ਟਿਕ ਰਾਏ। ਤਪ ਦੀ ਬ੍ਰਿਤਿ ਇਹ ਧਾਰ ਲਈ ਕਿ ਰਾਤ ਸਮੇਂ
ਨਾ ਬਹਿਣਾ, ਤੇ ਨਾ ਸਚਿਣਾ। ਇਕ ਆਸਾ (ਸੇਟਾ) ਘੱਥ ’ਚਿ ਰੱਖਣਾ;
ਜਦੋਂ ਕਿਤੇ ਧਰਮਰਾਇ ਦੀ ਪੁੜੀ ਹਠ ਧਾਰਕੇ ਆ ਚੰਬੜੇ, ਤਾਂ ਆਸਾ
ਕੱਛ ਵਿੱਚ ਟੇਕ ਕੇ ਖਲੋ ਜਾਣਾ, ਤੇ ਗੁਰਬਾਣੀ ਪੜ੍ਹਿਆਂ ਰਹਿਣਾ।

ਪਿੰਡ ਦੇ ਉਦਿਆਨ ਵਿਚ ਇਕ ਬਾਉਲੀ ਸੀ; ਉਸ ਲਾਗਿਓਂ
ਦੇ ਰਸਤੇ ਲੰਘਦੇ ਸਨ। ਲੋਕਾਂ ਵਿਚ ਇਹ ਗੱਲ ਧੰਮੀ ਹੋਈ ਸੀ, ਕਿ
ਉਸ ਬਾਉਲੀ ਵਿਚ ਦੇ ਪਰੀਆਂ ਰਹਿੰਦੀਆਂ ਹਨ; ਜੋ ਆਉਂਦੇ ਜਾਂਦੇ

ਇ: ਪ: ੩੦੧.

੩੦੦.

ਇਕੱਲੇ-ਦੁਕੱਲੇ ਰਾਹੀਂ ਪੁਰ ਕਾਮਨ ਪਾਉਂਦੀਆਂ ਤੇ ਤੰਗ ਕਰਦੀਆਂ ਹਨ। ਲੋਕਾਂ ਇਹ ਮਾਮਲਾ ਭਾਈ ਸਾਈ ਦਾਸ ਜੀ ਦੇ ਪੇਸ਼ ਕੀਤਾ। ਅਰਦਾਸ ਕੀਤੀ : “ਮਹਾਰਾਜ ! ਇਹ ਬਲਾਵਾਂ ਆਪ ਦੇ ਤੇਜ-ਪ੍ਰਤਿਪ ਨਾਲ ਟਲ੍ਹ ਸਕਦੀਆਂ ਹਨ; ਕਿਰਪਾ ਕਰੋ।” ਸੰਤਾਂ ਨੇ ਗੁਰੂ ਦੀ ਬਾਣੀ ਦੇ ਤੇਜ-ਤਪਾਵਸ ਨਾਲ, ਪਰੀਆਂ ਨੂੰ ਤਾਜਨਾ ਕੀਤੀ। ਉਹ ਅਪਣੀਆਂ ਕਰਤੁਤਾਂ ਤੋਂ ਬਾਜ਼ ਆ ਗਈਆਂ, ਤੇ ਗੁਰਮਤਿ ਗ੍ਰਹਿਣ ਕਰਕੇ, ਸਤਿਗੁਰ ਨਾਨਕ ਦੀਆਂ ਉਸੇ ਤਰਾਂ ਸਿੱਖ ਬਣ ਗਈਆਂ, ਜਿਵੇਂ ਕਾਮਰੂਪ (ਆਸਾਮ) ਦੇਸ਼ ਦੀਆਂ ਜਾਦੂਗਰਨੀਆਂ (ਨੂਰ ਸਾਹ ਆਦਿ) ਚਰਨ-ਸੇਵਕਾਂ ਬਣੀਆਂ ਸਨ। ਪਰੀਆਂ, ਸੰਤ ਜੀ ਨੂੰ ਬਹੁਤ ਧਨ ਭੇਟ ਕਰਨ ਲੱਗੀਆਂ; ਐਪਰ ਓਹਨਾਂ ਅੰਗੀਕਾਰ ਨ ਕੀਤਾ। ਤਦ ਬੀ ਉਨ੍ਹਾਂ ਇਕ ਅਜਬ ਵਡਮੁੱਲਾ ਦਮੜਾ ਭੇਟ ਕੀਤਾ, ਜਿਸ ਵਿਚ ਰਿੱਧੀਆਂ ਸਿੱਧੀਆਂ ਭਰਪੂਰ ਸਨ। ਭਾਈ ਸਾਹਿਬ ਨੇ ਉਨ੍ਹਾਂ ਦਾ ਦਿਲ ਰੱਖਣ ਹਿਤ ਪ੍ਰਵਾਨ ਕਰ ਲਿਆ; ਪਰ ਉਸੇ ਵੇਲੇ ਅਪਣੇ ਇਕ ਸੇਵਕ ਭਾਈ ਗੁਲਾਬ ਦਾਸ ਨੂੰ ਦੇ ਦਿੱਤਾ। ਪਰੀਆਂ ਨਿਹਾਲ ਹੋਕੇ ਵਿਚੋਂ ਭਈਆਂ। ਉਸ ਦਿਨ ਤੋਂ ਲਾਕੇ ਉਨ੍ਹਾਂ ਲੋਕਾਂ ਨੂੰ ਸਤਾਉਣਾ ਛੱਡ ਦਿੱਤਾ; ਅਰੂ ਸੰਤਾਂ ਦੀ ਜਥਾ ਜੇਗ ਸੇਵਾ ਕਰਦੀਆਂ ਰਹੀਆਂ। ਇਸ ਦੇ ਨਾਲ ਹੀ ਭਾਈ ਸਾਹਿਬ ਬਾਰੇ ਇਹ ਗੱਲ ਭੀ ਮਸ਼ਹੂਰ ਹੈ, ਕਿ ਭੂਤ-ਪ੍ਰੇਤ ਤੇ ਜਿੰਨ-ਪਰੀ, ਸਭ ਉਨ੍ਹਾਂ ਤੋਂ ਕੰਨ-ਭੰਨਦੇ ਤੇ ਹੁਕਮੀ-ਸੇਵ ਕਮਾਉਂਦੇ ਸਨ।

ਇਕ ਸੁੱਖਾ ਸਿੰਘ ਸਰਦਾਰ ਹੁੰਦਾ ਸੀ; ਉਹ ਤਾਂ ਪਰਲੋਕ ਪਧਾਰ ਗਿਆ; ਉਸ ਦੀ ਸਰਦਾਰਨੀ ਛੇਰ ਚਿਰ ਮਗਰੋਂ ਤੱਕ ਰਿਆਸਤ ਦਾ ਕਾਰੋਬਾਰ ਨਿਬਾਹੁੰਦੀ ਰਹੀ। ਸਰਦਾਰਨੀ ਦਾ ਨਾਮ ਲੱਛਮੀ; ਹੈ ਬੀ ਲੱਛਮੀ ਸਮਾਨ ਹੀ ਸੀ। ਉਸ ਨੂੰ ਰਾਜ-ਭਾਗ ਦਾ ਬੜਾ ਮਾਣ; ਸੰਤ-ਅਤਿਥੀ ਦੀ ਸੇਵਾ ਵਲੋਂ ਬਿਲਕੁਲ ਕੋਰੀ, ਧਰਮ ਹੀਣ। ਇਕ ਦਿਨ ਭਾਈ ਸਾਂਈ ਦਾਸ ਜੀ ਚਲੇ ਜਾਂਦੇ ਸਨ; ਰਾਹ ਵਿੱਚ ਉਸ ਨਾਲ ਭੇਟ ਹੋ ਗਈ। ਬੜੇ ਅਭਿਮਾਨ ਨਾਲ ਔਂਦੀ ਵੇਖਕੇ ਭਾਈ ਸਾਹਿਬ ਨੇ ਪੁੱਛਿਆ:—

“ਬੀਬੀ ਜੀ ! ਕਿਥੋਂ ਆ ਰਹੇ ਓ ?”

ਇ: ਪ: ੩੦੨.

ਮਾਣ ਮੱਤੀ ਨੇ ਨਮਸਕਾਰ ਤਾਂ ਕੀ ਕਰਨਾ ਸੀ, ਮਿੱਠੇ ਬਚਨ
ਭੀ ਉਸ ਤੋਂ ਨਾ ਸਰੇ ! ਹੰਕਾਰ ਨਾਲ ਭਰੀ ਹੋਈ, ਨੱਕ-ਬੁੱਲ੍ਹ
ਚੜ੍ਹਾ ਕੇ ਬੋਲੀ:-

“ਇਕ ਅਸਾਮੀ (ਮੁੜਾਰਾ) ਉੱਜੜ ਗਈ ਹੈ; ਉਸ ਦੀ
ਕਪਾਹ ਚੁਣ ਕੇ ਲਈ ਆ ਰਹੀ ਹਾਂ !”

ਬਾਵਾ ਜੀ ਦੇ ਮੂੜੋਂ ਸਹਜ-ਸੁਭਾਉ ਬਚਨ ਨਿਕਲੇ—

“ਅੱਗੇ ਤਾਂ ਲੱਛਮੀ ਹੀ ਸੀ; ਪਰ ਹੁਣ ਕੁਲਖਮੀ
ਹੋ ਗਈ !”

ਇਹ ਸੁਣਕੇ ਉਹ ਚੰਡਿ-ਪ੍ਰਚੰਡਿ ਹੋ ਗਈ। ਬੋਲੀ—

“ਤੇਥੇ ਸਾਰਥੇ ਕਈ ਕਰਾਮਾਤੀ ਸਾਧੇ ਮੈਂ
ਦੇਖੇ ਹੋਏ ਹਨ; ਦੇਖਾਂਗੀ, ਤੂ ਮੇਰੀ ਕੀ ਟੰਗ
ਭੰਨ ਦੇਵੇਂਗਾ !”

ਭਾਈ ਜੀ ਨੇ ਤਾਂ ਉਸਦੇ ਕੁਬਚਨਾਂ ਦਾ ਕੋਈ ਉੱਤਰ ਨਾਂ ਦਿਤਾ; ਬਹੁਤਾ
ਸਮਾਂ ਨਹੀਂ ਸੀ ਬੀਤਿਆ; ਮਹਾਰਾਜਾ ਰਣਜੀਤ ਸਿੰਘ ਨੇ ਉਸ ਦਾ
ਸਾਗਰਾ ਇਲਾਕਾ ਖੋਹ ਲਿਆ, ਤੇ ਲੱਛਮੀ ਨੂੰ ਘਰੋਂ ਕੱਢ ਦਿੱਤਾ। ਤਦ
ਉਹ ਸੰਤਾਂ ਦੇ ਚਰਨਾਂ ਪੁਰ ਆ ਟਿੱਗੀ। ਭਾਈ ਸਾਹਿਬ ਨੇ
ਫਰਮਾਇਆ:—

“ਗੁਜ਼ਾਰੇ ਮਾਝੂ ਰੁਜ਼ੀਨਾ ਮਿਲੇਗਾ !”

ਸੰਤਾਂ ਦੇ ਬਚਨਾਂ ਦਾ ਸਦਕਾ, ਮਹਾਰਾਜਾ ਸਾਹਿਬ ਨੇ ਗੁਜ਼ਾਰੇ ਵਾਸਤੇ
ਪੰਜ ਪਿੰਡ ਉਸ ਨੂੰ ਬਖਸ਼ਦ ਦਿੱਤੇ।

ਇਕ ਪਿੰਡ ਹੈ ‘ਕੁਡੀਡ’; ਭਾਈ ਸਾਈਂ ਦਾਸ ਜੀ ਇਕੇਰਾਂ
ਓਥੇ ਗਏ। ਨਾਲ ਬਹੁਤ ਸਾਰੇ ਸਾਧੇ ਸਨ। ਤਿੰਨ ਦਿਨ ਓਥੇ ਬੈਠੇ
ਰਹੇ, ਕਿਸੇ ਨੇ ਵਾਤ ਤੱਕ ਨਾ ਪੁੱਛੀ; ਸੌਵਾ ਤਾਂ ਕੀ ਕਰਨੀ ਸੀ। ਚੋਥੇ
ਦਿਨ ਤੁਰਨ ਲਗੇ, ਤਾਂ ਉਸ ਪਿੰਡ ਦਾ ਮਾਲਿਕ ਸ਼ਹਦਾਰ ਆਇਆ;
ਪਰ ਬੜਾ ਸ਼ਰਧਾ-ਹੀਣ ਜਿਹੇ ਮਤੇ ਨਾਲ। ਉਸ ਨੇ ਨਿਰਾਦਰ ਭਰੇ
ਲਹਿਜੇ ਵਿੱਚ ਸੰਤਾਂ ਨੂੰ ਪ੍ਰਸ਼ਾਦ ਵਰਜਿਆ ! ਸੰਤ ਜੀ ਦੇ ਮੂੜੋਂ
ਨਿਕਲਿਆ:—

“ਹੁਣ ਸੰਤ ਓਦੋਂ ਭੋਜਨ ਪਾਉਣਗੇ ਜਦੋਂ ਤੇਰੇ ਸਿਰ ’ਚਿ
ਹੁੱਕੇ ਦਾ ਪਾਣੀ ਪਉ; ਤੇ ਮਲੇਛ ਮੂੰਹ ਉਤੇ ਬੁੱਕਣਗੇ !”

ਏਨਾ ਬਚਨ ਕਹਿਕੇ ਸੰਤ, ਮੰਡਲੀ ਸਮੇਤ ਟੁਰਿ ਆਏ। ਬੋੜੇ ਦਿਨਾਂ ਬੱਦ ਹੀ ਸਰਦਾਰ ਨੇ ਇਕ ਮਿਰਾਸਣ (ਡੂਮਣੀ) ਅਪਣੇ ਕਿਲੇ ਅੰਦਰਿ ਰੱਖ ਲਈ। ਮਹੀਨੇ ਦੇ ਗੁਜ਼ਰੇ ਤਾਂ ਠੀਕ ਉਹੋ ਗੱਲ ਹੋਈ। ਮਿਰਾਸਣ ਦੇ ਵਾਰਸ ਮੁਸਲਮਾਨਾਂ ਸਰਦਾਰ ਦੇ ਸਿਰ'ਚਿ ਹੱਕੇ ਦਾ ਪਾਣੀ ਬੀ ਪਾਇਆ ਤੇ ਮੂੰਹ ਪੁਰ ਥੁਕਾਂ ਭੀ ਪਾਈਆਂ! ਐਉਂ ਪਾਣਪਤਿ ਲੁਹਾ ਕੇ ਸੰਤਾਂ ਦੀ ਸ਼ਰਨ ਆਇਆ। ਭਾਈ ਸਾਹਿਬ ਦੇ ਚਰਨ ਦੁੰਮੇ ਤੇ ਮਾਫ਼ੀ ਮੰਗੀ। ਇਕ ਖੂਹ ਤੇ ਚੋਖੀ ਸਾਰੀ ਜ਼ਮੀਨ ਅਰਦਾਸ ਕਰਾਈ। ਇਸ ਤਰ੍ਹਾਂ ਗੁਰੂ ਕੀਆਂ ਖੁਸ਼ੀਆਂ ਪ੍ਰਾਪਤਿ ਕਰਕੇ ਘਰਾਂ ਨੂੰ ਗਿਆ।

ਸਾਨ੍ਹੇਵਾਲ ਪਿੰਡ ਵਿਚ, ਮਾਪਿਆਂ ਦਾ ਇਕ ਇਕਲੌਤਾ ਪੁੱਤ੍ਰ ਮਰ ਗਿਆ। ਉਨ੍ਹਾਂ ਭਾਈ ਸਾਈਂਦਾਸ ਜੀ ਦੇ ਚਰਨਾਂ ਵਿਚ ਲਿਆ ਰੱਖਿਆ। ਭਾਈ ਜੀ ਨੇ ਬਚਨ ਕੀਤਾ:—“ਡਾਇਣ ਨੇ ਮਾਰਿਆ ਹੈ!” ਨਾਲ ਹੀ ਚਰਨ ਛੁਹਾ ਕੇ ਬੋਲੇ—“ਉਠ ਬਾਲੇ! ਕਿਉਂ ਸਉਂ ਰਿਹਾ ਇਂ?” ਬਾਲਕ ਨੇ ਝਟ ਅੱਖੀਂ ਉਘੇੜ ਲਈਆਂ ਤੇ ਉਠਿ ਖੜਾ ਹੋਇਆ। ਸਾਰੇ ਲੋਕ ਅਚੰਭਾ ਮੰਨ ਗਏ। ਲੋਕੀ ਤੇ ਬਾਲਕ ਦੇ ਮਾਪੇ ਸੰਤਾਂ ਦਾ ਜਸ ਗਾਊਂਦੇ ਘਰਾਂ ਨੂੰ ਗਏ। ਉਹ ਬਾਲਕ ਅਜੇ (ਲਿਖਾਰੀ ਦੇ ਪੇਥੀ ਲਿਖਣ ਸਮੇਂ) ਤਕ ਜਿਉਂਦਾ ਹੈ; ‘ਹਜਾਰੀ’ ਉਸਦਾ ਨਾਮ ਹੈ।

ਇਸ ਘਟਨਾਂ ਤੋਂ ਬੱਦ ਭਾਈ ਸਾਂਈਂਦਾਸ ਜੀ, ਅਪਣੇ ਸੇਵਕ ਗੁਲਾਬਦਾਸ ਨੂੰ ਮਹੰਤੀ ਦੀ ਪੱਗ ਬਨ੍ਹਾ ਕੇ ਖੁਦ ਸਰੂਪ ਵਿਚ ਲੀਨ ਹੋ ਗਏ।

੨. ਭਾਈ ਗੁਲਾਬ ਦਾਸ ਜੀ ਬੜੇ ਸਹਨ-ਸ਼ੀਲਤਾਤੇ ਤੇਜ-ਪ੍ਰਤਾਪ ਵਾਲੇ ਨਰਮ-ਦਿਲ ਸਾਧੂ ਸਨ। ਵੰਡ ਛਕਣਾ ਤੇ ਸਦਾ ਸਭਸ ਨਾਲ ਰਾਜੀ ਰਹਿਣਾ; ਮੰਦਾ ਕਦੀ ਕਿਸੇ ਨੂੰ ਨਾ ਬੋਲਣਾ। ਧਰਮਸਾਲ ਦੀ ਜ਼ਮੀਨ ਵਿਚ ਖੇਤੀ ਕਰਿ-ਕਰਾਕੇ ਅੰਨ ਪੈਦਾ ਕਰਨਾ; ਤੇ ਗੁਰੂ ਕਾ ਲੰਗਰ ਸਦਾ ਜਾਰੀ ਰੱਖਣਾ। ਧਰਮ-ਅਰਥ ਜਾਗੀਰ ਜੋ ਮਿਲੀ ਹੋਈ ਸੀ; ਉਹ ਭੀ ਉਜੇ ਤਰਾਂ ਅਭਿਆਗਤਾਂ ਲੋੜਵੰਦਾਂ ਦੀ ਸ਼ੇਵਾ ਵਿਚ ਧਰਮ-ਅਰਥ ਲੇਖੇ ਲਾ ਦੇਣੀ। ਆਪ ਚੱਤੇ ਪਹਿਰ ਸਿਮਰਨ-ਭਜਨ ਵਿਚ ਨਿਮਗਨ ਰਹਿਣਾ।

੩੦੩.

ਧਰਮਸਾਲ ਦੇ ਐਮੇ ਵਿਚੋਂ ਜ਼ਿਮੀਦਾਰਾਂ ਨੇ ਕਿੱਕਰ ਵੱਡੇ ਲਈ।
ਭਾਈ ਗਰੀਬ ਦਾਸ ਨੇ ਨਿੱਮ੍ਰਤਾ ਤੇ ਅਧੀਨਰੀ ਨਾਲ ਉਨ੍ਹਾਂ
ਨੂੰ ਆਖਿਆ:-

“ਭਾਈ ! ਇਸ ਤਰਾਂ ਜੋਰ-ਧਿਛਾਣਾਂ ਨਹੀਂ ਕਰਨਾ ਚਾਹੀਦਾ !”
ਅੱਗੇ ਜੱਟਾਂ ਅਬਾ-ਤਬਾ ਕੀਤੀ, ਨਾਲੇ ਭਾਈ ਸਾਹਿਬ ਨੂੰ ਸੱਟ-ਫੇਟ
ਮਾਰੀ ! ਸੰਤ ਜੀ ਚੁੱਪ-ਕੀਤੇ ਮੁੜਿ ਆਏ। ਪੰਜ ਦਿਨ ਗੁਜਰੇ, ਜੱਟ ਦੀ
ਤੀਵੀਂ ਮਰ ਗਈ। ਉਸ ਤੋਂ ਤਿੰਨ ਦਿਨ ਬੱਦ ਜੱਟ ਦਾ ਜੁਆਨ ਭਰਾ
ਚੜ੍ਹਿ ਗਿਆ। ਜ਼ਿਮੀਦਾਰ ਆਪ ਇਕ ਦਿਨ ਰਾਤ ਸਮੇਂ, ਇਕ ਢੱਠੇ
ਕੋਠੇ, ਚੌਥੇ ਲੱਕੜੀਆਂ ਕੱਢਣ ਲੱਗਾ; ਤਾਂ ਪਹਿਰੇਦਾਰ ਸਿਪਾਹੀ ਨੇ ਕੈੜ
ਸੁਣਕੇ ’ਵਾਜ ਦਿਤੀ। ਜੱਟ ਨਾ ਬੋਲਿਆ। ਸਿਪਾਹੀ ਨੇ ਵੱਟ ਕੇ
ਤਲਵਾਰ ਦਾ ਹੱਥ ਕੀਤਾ; ਜੋ ਜੱਟ ਦੇ ਲੱਕ ’ਤੇ ਵੱਜਾ। ਤਦ ਉਹ
ਬੋਲਿਆ। ਸਿਪਾਹੀ ਨੇ ਆਖਿਆ:-

‘ਓਦੇਂ ਕਿਉਂ ਨਹੀਂ ਸੈਂ ਕੂਇਆ ?’

ਉਸ ਨੇ ਆਖਿਆ:- “ਮੇਨੂੰ ਬਾਬਾ ਗੁਲਾਬ ਦਾਸ ਦਾ ਸਰਾਪ ਹੈਸੀ; ਇਸੇ
ਤਰਾਂ ਘਾਊ ਮੇਰੇ ਸਰੀਰ ’ਤੇ ਲੱਗਣਾ ਸੀ !” ਅਗਲੇ ਰੋਜ਼ ਜੱਟ ਪਿੰਡ ਦੀ
ਪੰਚਾਇਤ ਜੋੜਕੇ ਭਾਈ ਗੁਲਾਬ ਦਾਸ ਜੀ ਪਾਸੋਂ ਮਾਫ਼ੀ ਮੰਗਣ
ਆਇਆ। ਭੇਟਾ ਅੱਗੇ ਰੱਖ ਕੇ ਭਾਈ ਸਾਹਿਬ ਦੇ ਚਰਨ ਫੜ ਲਏ।
ਬਾਬਾ ਜੀ ਨੇ ਖੁਸ਼ੀ ਕੀਤੀ; ਤਾਂ ਉਸ ਨੂੰ ਲੱਗਾ ਤਲਵਾਰ ਦਾ ਫੱਟ
ਵੱਲ ਹੋ ਗਿਆ, ਤੇ ਜੱਟ ਮਰਨੋਂ ਬਚ ਗਿਆ ॥

ਪਿੰਡ ਚੋਹਲਾ ਸਾਹਿਬ ਵਾਲੀ ਸ਼ਾਖ

੧—ਭਾਈ ਗੁਰਦਿੱਤਾ ਜੀ, ਭਾਈ ਨਰਾਇਣ ਦਾਸ ਜੀ ਪਾਸੋਂ ਵਿਰੋਸਾਏ ਤੇ ਸੀਖਿਆ-ਦੀਖਿਆ ਲੈਕੇ ਉਦਾਸੀ ਸਾਧੂ ਬਣੇ ਸਨ। ਜਾਣੋ ਨਿਰੇ ਪੁਰੇ ਬਾਬਾ ਗੁਰਦਿੱਤਾ ਜੀ ਦੇ ਅਵਤਾਰ। ਉਸੇ ਤਰ੍ਹਾਂ ਧੀਰਜਵਾਨ, ਉਦਾਰ-ਚਿੱਤ ਤੇ ਗਿਆਨਵਾਨ। ਵਰੁ-ਸਰਾਪੁ ਕਦੀ ਕਿਸੇ ਪ੍ਰਥਾਇ ਉਨ੍ਹਾਂ ਦੇ ਮੁਖਹੁੰ ਨਹੀਂ ਹੋਇਆ। ਸਦਾ ਬ੍ਰਹਮਾਨੰਦ ਵਿੱਚ ਰਾਹਿ-ਗੱਚ ਰਹਿੰਦੇ ਸਨ। ਅਪਣੇ ਗੁਰਮੰਤ੍ਰ-ਦਾਤਾ ਦੀ ਆਖਿਆ ਨਾਲ; ਸਰਿਹਾਲੀ ਨੱਗਰ ਲਾਗੇ ਚੋਹਲੇ ਪਿੰਡ ਵਿੱਚ ਆ ਟਿਕੇ। ਇਸ ਪਿੰਡ ਦੀ ਧਰਤੀ ਸਤਿਗੁਰ ਅਰਜੁਨ ਮੱਲ ਨੇ ਪਰਮ ਪਾਵਨ ਤੇ ਪੂਜਨੀਕ ਬਣਾਈ ਸੀ; ਅਰੂ ਭੈਣੀ ਨਾਮ ਬਦਲ ਕੇ ‘ਚੋਹਲਾ’ ਅੱਲ ਪਾਈ ਸੀ। ਭਾਈ ਗੁਰਦਿੱਤਾ ਜੀ ਨੇ ਗੁਰ-ਚਰਨਾਂ ਦੀ ਛੁਹ ਨਾਲ ਸੁਭਾਗ ਹੋਈ ਧੜੀ ਮਸਤਕ ਲਾਈ; ਅਤੇ ਨੱਗਰ ਨਿਵਾਸੀ ਸਿੱਖਾਂ ਪਾਸੋਂ, ਸਤਿਗੁਰਾਂ ਦੀ ਯਾਦਗਾਰ ਬਹਾਲ ਰੱਖਣ ਹਿਤ ਧਰਮਸਾਲ ਦੀ ਨੀਂਹ ਧਰਾਈ। ਗੁਰ-ਧਾਮ ਸੰਪੂਰਨ ਕਰਵਾਕੇ, ਅੰਨ ਤੇ ਨਾਮ-ਸਿਮਰਨ ਦਾ ਸਦਾ-ਵਰਤ ਜਾਰੀ ਕਰ ਦਿੱਤਾ ॥

੨—ਭਾਈ ਚੁਹੜ, ਭਾਈ ਗੁਰਦਿੱਤਾ ਜੀ ਪਾਸੋਂ ਨਾਮ-ਦਾਨ ਪ੍ਰਾਪਤਿ ਕਰਕੇ, ਉਦਾਸੀ-ਸੰਤ ਬਣੇ। ਸੇਵਾ-ਸੰਗਤਿ ਦੇ ਸਦਕੇ, ਭਾਈ ਚੁਹੜ ਜੀ ਨੇ, ਭਾਈ ਸੱਤੇ (ਡੂਮ) ਦਾ ਇਹ ਬਚਨ ਸੱਤ ਕਰਿ ਵਿਖਾਇਆ; ਕਿ

“ਸੋ ਟਿੱਕਾ, ਸੋ ਬੈਹਣਾ; ਸੋਈ ਦੀਬਾਣੁ ।
ਪਿਯੂ-ਦਾਦੇ ਜੇਵਿਹਾ; ਪੇਤਾ ਪਰਵਾਣੁ !”

ਭਾਈ ਸਾਹਿਬ ਬੜੇ ਉਜਲ-ਬੁੱਧਿ ਅਰੂ ਪਰਉਪਕਾਰੀ ਸਾਧੂ ਸਨ। ਇਨ੍ਹਾਂ ਦੇ ਸਮੇਂ, ਲਾਹੌਰ ਵਾਸੀ ਮੁਨਸ਼ੀ ਬਾਲਕ ਰਾਮ ਤੇ ਅਮੇਲਕ ਰਾਮ, ਮੁਹੱਮਦ ਸ਼ਾਹ ਬਾਦਸ਼ਾਹ ਦੀ ਸਰਕਾਰ ਵਿੱਚ ਦੀਵਾਨ ਸਨ। ਦੋਵੇਂ ਗੁਰੂ-ਘਰ ਦੇ ਬੜੇ ਸ਼੍ਰੋਦਿਕ। ਉਨ੍ਹਾਂ ਨੇ ਲਾਹੌਰਿ ਇਕ ਮੰਦਿਰ ਤਿਆਰ

ਕਰਵਾਇਆ। ਚੱਠ ਕਰਨ ਸਮੇਂ ਭਾਈ ਚੂਹੜ ਜੀ ਨੂੰ ਭੀ ਉਨ੍ਹਾਂ ਸੱਦਿਆ। ਹੋਰ ਸਾਧੂ, ਬੁਹਮਣ ਬਹੁਤ ਇਕੱਠੇ ਹੋਏ। ਪ੍ਰਸ਼ਾਦ ਛਕਣ ਵਾਸਤੇ ਜਦੋਂ ਪੰਗਤਾਂ ਲੱਗੀਆਂ; ਅਰੁ ਭਾਈ ਸਾਹਿਬ ਭੀ ਵਿਚ ਵਿਗਾਜ ਕੇ ਭੋਜਨ ਜੇਵਨ ਲੱਗੇ; ਤਾਂ ਮੰਦਿਰ ਵੱਲ ਨਿਗਾਹ ਮਾਰ ਕੇ ਭਾਈ ਜੀ ਨੇ ਬਚਨ ਕੀਤਾ:-

“ਬੜੀ ਸੰਦਰ ‘ਧਰਮਸਾਲਾ’ ਬਣੀ ਹੈ !”

ਇਹ ਬਚਨ ਸੁਣਿਆਂ, ਤਾਂ ਮੁਨਸ਼ੀ ਬਾਲਕ ਰਾਮ ਤੇ ਅਮੇਲਕ ਰਾਮ ਨੇ ਹੱਥ ਜੋੜਕੇ, ਪ੍ਰਾਰਥਨਾ ਕੀਤੀ :

“ਭਲਾ ਜੀ ! ਇਹ ‘ਧਰਮਸਾਲਾ’ ਹੀ ਸਹੀ ! ਆਪ ਦੀ ਖੁਸ਼ੀ ਚਾਹੀਏ। ਮੰਦਿਰ ਅਸੀਂ ਹੋਰ ਤਿਆਰ ਕਰਵਾ ਲਵਾਂਗੇ !”

ਭਾਈ ਸਾਹਿਬ ਨੇ ਉਨ੍ਹਾਂ ਦੀ ਭਾਵਨਾ ਮੁਜਬ ਅਰਦਾਸ ਕਰ ਦਿੱਤੀ। ਅਰੁ ਸਾਰੇ ਸਾਧੂ, ਬੁਹਮਣ ਪ੍ਰਸੰਨ-ਚਿੱਤ ਆਪੇ ਆਪਣੇ ਟਿਕਾਣੇ ਟੁਰ ਗਏ।

ਮਗਾਰੋਂ ਸਹਿਜ ਰਾਮ ਬੁਹਮਣ ਵਰਗੇ, ਗੁਰ-ਨਿੰਦਕਾਂ ਨੇ ਬਾਦਸ਼ਾਹ ਦੇ ਕੰਨਾਂ ਵਿਚ ਚੁਗਲੀ ਚੇਈ; ਕਿ “ਹਜ਼ੂਰ ਦੇ ਦੀਵਾਨਾਂ ਨੇ ਸਰਕਾਰੀ ਧਨ ਖਰਚ ਕੇ, ਸਿੱਖਾਂ ਵਾਸਤੇ ਗੁਰਦੁਆਰਾ (ਧਰਮਸਾਲਾ) ਬਣਾ ਦਿੱਤਾ ਹੈ।” ਮੁਹੱਮਦ ਸ਼ਾਹ ਪਾਤਸ਼ਾਹ ਨੇ ਦੀਵਾਨਾਂ ਪਾਸੋਂ ਜਵਾਬ-ਤਲਬੀ ਕੀਤੀ। ਅਰੁ ਉਨ੍ਹਾਂ ਨੂੰ ਕੈਦ ਕਰਿ ਦਿੱਤਾ। ਭਾਈ ਚੂਹੜ ਜੀ ਨੂੰ ਇਹ ਗੱਲ ਅਗੱਡੇ ਹੀ ਪਿੰਡ ਚੋਗਲੇ ਵਿਚ ਮੌਲੂਮ ਹੋ ਗਈ। ਭਾਈ ਸਾਹਿਬ ਨੇ ਦੇਵੀ ਦਾ ਰੂਪ ਧਾਰਿ, ਰਾਤਿ ਸੁੱਤੇ ਹੋਏ ਬਾਦਸ਼ਾਹ ਨੂੰ ਢਰਾਇਆ। ਅੱਭੜਵਾਇਆ ਉਠ ਕੇ ਵੇਖੇ ਤਾਂ ਸੰਤ ਜੀ ਦਾ ਰੂਪ ਨਜ਼ਰੀ ਆਵੇ; ਫਿਰ ਅੱਖ ਲੱਗੇ; ਤਾਂ ਕਾਲਕਾ ਮਾਈ ਦਾ ਭਿਆਨਕ ਰੂਪ ਵੇਖ ਕੇ ਕੰਬ ਜਾਏ। ਰਾਤਿ ਇਸੇ ਰੈਸ਼ ਬੀਤੀ। ਦਿਨ ਚੜ੍ਹਿਆ; ਤਾਂ ਬਾਦਸ਼ਾਹ ਸਵਾ ਲੱਖ ਰੂਪਯਾ ਭੇਟਾ ਲੈਕੇ, ਭਾਈ ਚੂਹੜ ਜੀ ਦੀ ਖਿਦਮਤ ਵਿਚ ਹਾਜ਼ਰੀ ਭਰਨ ਆਇਆ। ਚਰਨ ਫੜਕੇ ਘਿਘਿਆਇਆ; ਕਿ “ਮੇਰੀ ਰੱਖਿਆ ਕਰੋ ! ਮੈਂ ਆਪਦਾ ਗੁਲਾਮ ਹਾਂ !” ਭਾਈ ਸਾਹਿਬ ਨੇ ਖੁਸ਼ੀ ਕੀਤੀ। ਦੀਵਾਨਾਂ ਨੂੰ ਬਰੀ ਕਰਾਕੇ, ਅਪਣੀ ਡਿਊਟੀ ਪੁਰ ਬਹਾਲ ਕਰਾਇਆ। ਤਦ ਅਪਣੇ ਡੇਰੇ ਮੁੜਕੇ

੩੦੬.

ਆਏ। ਦੀਵਾਨਾਂ ਦਾ ਸਿਦਕ ਗੁਰੂ-ਘਰ ਪੁਰ ਪੂਰਨ ਪਰਪੱਕ ਹੋ ਗਿਆ; ਤੇ ਹੋਰ ਭੀ ਸਰਧਾ-ਪ੍ਰੈਮ ਨਾਲ ਸੇਵਾ ਕਰਨ ਲਗੇ! ਨਿੰਦਕਾਂ, ਚੁਗਲਖੇਰਾਂ ਦੇ ਮੂੰਹ ਕਾਲੇ ਹੋਏ ॥

(੩) ਭਾਈ ਸਾਧੂ ਰਾਮ, ਬਾਬਾ ਚੁਹੜ ਜੀ ਤੋਂ ਬੱਦ, ਗੁਰਦੁਆਰਾ ਚੋਹਲਾ ਸਾਹਿਬ ਦੇ ਮਹੰਤ ਬਣੇ। ਇਹ ਭੀ ਬੜੇ ਪ੍ਰਤਾਪੀ ਤੇ ਸੇਵਾ-ਪਰਾਇਣ ਸੰਤ ਸਨ। ਸੰਤਾਂ ਤੇ ਅਤਿੱਥੀਆਂ; ਲੋੜਵੰਦਾਂ ਦੀ ਬੜੇ ਚਾਉ ਨਾਲ ਸੇਵਾ-ਟਹਲ ਕਰਦੇ ਹੁੰਦੇ। ਸ਼੍ਰੀ ਗੁਰੂ ਅਰਜੁਨ ਸਾਹਿਬ ਦੇ ਦਰਬਾਰ ਦੀ ਆਪ ਨੇ ਬੜੀ ਸੇਵਾ ਕੀਤੀ। ਮੰਦਿਰ ਨੈਨ ਸ਼੍ਰੀ ਹਰਿਮੰਦਿਰ ਸਾਹਿਬ ਦੀ ਕਤੱਤੇ-ਵਜੋਂ ਪੁਰ ਤਿਆਰ ਕਰਵਾਇਆ। ਹਰ ਮੱਸਿਆ' ਤੇ ਮੇਲਾ ਲਾਉਣ ਦੀ ਪ੍ਰਧਾਣੀ (ਰੀਤ) ਇਨ੍ਹਾਂ ਨੇ ਹੀ ਪਾਈ। ਭਾਈ ਸਾਹਿਬ ਦੀ ਬਾਣੀ ਵਿਚ ਏਨੀ ਸੱਤਿਆ ਸੀ, ਕਿ ਜੋ ਮੂੰਹੋਂ ਬਚਨ ਕਰਨ, ਤੁਰਤ ਸੱਤਿ ਹੋ ਜਾਵੇ ॥

(੪) ਭਾਈ ਪੂਰਨ ਜੀ, ਬਾਬਾ ਸਾਧੂ ਰਾਮ ਦੇ ਮੁਰੀਦ ਸਨ। ਜਿਹਾ ਨਾਮ, ਤੇਹੋਂ ਹੀ ਸਰਬ ਗੁਣਾਂ ਕਰਕੇ ਪੂਰਨ ਗੁਰ-ਸਿੱਖ ਹੋਏ ਹਨ।

(੫) ਭਾਈ ਸਨਮੁਖ ਦੇਂਸ-ਸੰਤ ਪੂਰਨ ਦਾਸ ਜੀ ਦੇ ਚੇਲੇ, ਅਪਣੇ ਨਾਮ ਨੂੰ, ਸੇਵਾ ਕਰਕੇ ਸਫਲਾ ਕਰਨ ਵਾਲੇ ਗੁਰਮੁਖ ਸਾਧੂ ਹੋ ਗੁਜ਼ਰੇ ਹਨ। ਸਾਧ-ਸੰਗਤਿ ਦੇ ਸਨਮੁਖ ਸਦਾ ਸੇਵਕਾਂ-ਹਾਰ ਹੱਥੀਂ ਬੱਧੀ ਹਾਜ਼ਰ ਰਹਿਣਾ! ਬੜੀ ਉਤਮ ਰੀਤੀ ਨਾਲ ਗੁਰੂ ਕਾ ਲੰਗਰ ਚਲਾਉਂਦੇ ਰਹੇ। ਗਰੀਬ ਨੂੰ ਵੇਖਕੇ ਬੜੇ ਛੇਤੀ ਪਸੀਜਦੇ ਸਨ। ਭਾਈ ਸਾਹਿਬ ਦੋਹਿਨੇ ਨਿੱਤ-ਨੇਮ ਇਹ ਕਿ “ਸਵਾ ਪਹਿਰ ਰਾਤਿ ਰਹਿੰਦੀ ਇਸ਼ਨਾਨ ਕਰਿ, ਪਹਿਰ ਦਿਨ ਚੜ੍ਹਦੇ ਤੱਕ ‘ਪੰਜ ਗਰੰਥ’ ਕਾ ਰੋਜ ਭੋਗ ਪਾਂਕਰਿ, ਭੋਜਨ ਪਾਵਣਾ!” ਅਪਣੀ ਜ਼ਖੀਨ ਤਾਂ ਕੀ, ਜਿੱਥੋਂ ਤੱਕ ਮਾਝੇ ਦਾ ਤੱਲੁਕਾ ਹੈ, ਉਸ ਵਿਚ ਕਿਸੇ ਨੂੰ ਮ੍ਰਿਗ (ਹਰਨ) ਨਹੀਂ ਮਾਰਨ ਦੇਣਾ! ਬਥੀਰੇ ਸ਼ਿਕਾਰੀ ਫਿਰ ਲੱਏ, ਕਿਸੇ ਨੂੰ ਆਗਿਆ ਨਹੀਂ ਦਿੱਤੀ। ਸਰਬ ਜੀਵਾਂ ਪੁਰ ਦਇਆ ਕਰਨਾ,

ਇ. ੫. ੩੦੮.

ਆਪ ਦੇ ਸੁਭਾਉ ਦਾ ਅੰਗ ਸੀ। ਸੰਤਾਂ ਦੇ ਬਿਸਰਾਮ ਵਾਸਤੇ ਡੇਰੇ-ਅਸਥਾਨ
ਬਹੁਤ ਬਣਾਏ। ਸੰਤਾਂ ਨੂੰ ਐਉਂ ਵੇਖਣਾ, ਜਿਵੇਂ ਦੂਜ ਦਾ ਚੰਦ ! ਰੁਤਿ
ਮੁਤਾਬਕ ਸੰਤਾਂ, ਲੋੜਵੰਦਾਂ ਦੀ ਸੇਵਾ ਬਸਤ੍ਰ ਆਦਿ ਦੇਕੇ ਜ਼ਰੂਰ ਕਰਨੀ,
ਭਾਵੇਂ ਹਜ਼ਾਰਾਂ ਰੁਪਯੇ ਸਿਰਿ ਕਰਜ਼ਾ ਚੜ੍ਹ ਜਾਵੇ।

ਇਕੇਰਾਂ ਬੜਾ ਭਿਆਨਕ ਕਾਲੁ ਪੈ ਗਿਆ। ਬੇਸ਼ੁਮਾਰ ਨੰਗੇ-
ਭੁੱਖੇ ਲੋਕ ਡੇਰੇ (ਗੁਰਦੁਆਰੇ) ਵਿਚ ਇਕੱਠੇ ਆਣਿ ਹੋਏ। ਦੇਸ ਦੇ
ਹਾਕਮ ਬੀ ਹਟਕ ਰਹੇ; ਪਰ ਇਨ੍ਹਾਂ ਨੇ ਉੱਚੇ ਥਾਂ ਧਉਂਸਾ ਰੱਖ ਕੇ
ਵਜਾਉਣਾ; ਤੇ ਲੋੜਵੰਦਾਂ ਨੂੰ ਸੱਦ ਸੱਦ ਕੇ ਲੰਗਰ ਵਿਚ ਪ੍ਰਸਾਦ
ਛਕਾਉਣਾ। ਇੱਕ ਵਰ੍ਹਾ ਇਸੇ ਤਰਾਂ ਅੰਨ ਵੰਡਦੇ ਰਹੇ। ਇਸ ਉਪਕਾਰ
ਦੀਆਂ ਧੁਮਾਂ ਅੰਗਰੇਜ਼ਾਂ ਦੀ ਵਲਾਇਤ ਤੱਕ ਪੈ ਗਈਆਂ। ਅਰੁ
ਭਾਈ ਸਨਮੁਖ ਦਾਸ ਨੂੰ ਨੇਕਨਾਮੀ ਦੀ ਸਨਦ ਭੇਜੀ ਗਈ। ਮਹੰਤ ਜੀ
ਨੂੰ ਅੰਮ੍ਰਿਤਸਰਿ ਸੱਦ ਕੇ ਸਤਿਕਾਰ ਨਾਲ ਸਨਦ; ਸਿਰੋਪਾਉ
(ਖਿਲਾਅਤ) ਤੇ ਹਜ਼ਾਰ ਰੁਪਯਾ ਇਨੱਾਮ ਦਿੱਤਾ ਗਿਆ। ਇਸ ਤਰਾਂ
ਸੰਤ ਜੀ ਦੀ ਬਹੁਤ ਜਸ-ਕੀਰਤੀ ਹੋਈ* ॥”

ਸੰਤ ਜੀ ਨੇ ਅਪਣੀ ਇਸ ਦਾਨ-ਬ੍ਰਿਤਿ ਤੇ ਲੋਕ-ਹਿਤ ਨੂੰ
ਕੇਸਾਂ ਸੁਆਸਾਂ ਸੰਗ ਨਿਬਾਹਿਆ। ਪ੍ਰੇਮ-ਪੁੰਜ ਭਾਈ ਜੀ, ਖੁਦ ਭਾਵੇਂ
ਸਿਰਜਨਹਾਰ ਦੇ ਸਰੂਪ ਵਿਚ ਸਮਾ ਗਏ; ਪਰ ਆਪਣੀ ਉੱਜਲ
ਕੀਰਤੀ ਸਦਾ ਵਾਸਤੇ ਸੰਸਾਰ ਵਿਚ ਛੱਡ ਗਏ। ਅਰੁ ਡੇਰੇ ਦਾ ਪ੍ਰਬੰਧ
ਅਪਣੇ ਸੇਵਕ ਸੰਤ ਦਾਸ ਨੂੰ ਸੌਂਪ ਗਏ ॥

‘ਗੁਰਦੁਆਰਾ ਸੁਧਾਰ’ ਲਹਿਰ ਦੇ ਜਨਮ ਸਮੇਂ ਇਸ ਗੁਰ-ਯਾਮ
ਦੇ ਮਹੰਤ ਭਾਈ ਕਰਣ ਦਾਸ ਜੀ ਸਨ। ਹੈਂਗੇ ਸਨ ਘਰਿਸਤੀ; ਪਰ ਭਲੇ
ਲੋਕ। ਉਨ੍ਹਾਂ ਨੇ ਅਪਣੀ ਖੁਸ਼ੀ ਨਾਲ ਹੀ ਗੁਰਦੁਆਰੇ ਦਾ ਪ੍ਰਬੰਧ, ਪੰਥ ਨੂੰ
ਸੌਂਪ ਦਿੱਤਾ। ਅਪਣੇ ਗੁਜ਼ਾਰੇ ਲਈ ਕੁਝ ਰੋਜ਼ੀਨਾਂ ਤੇ ਕਿਹਾਇਸ਼ ਵਾਸਤੇ
ਅੰਮ੍ਰਿਤਸਰ ਸ਼ਹਿਰ ਅੰਦਰਿ ‘ਚੇਹਲੇ ਬਾਗ’ ਵਾਲੇ ਮਕਾਨ ਲੈਕੇ,
ਸੰਤੇਖ ਕੀਤਾ ॥

*ਇਹੋ ਜਿਹਾ ਕਾਲੁ ਸੰਮਤ ੧੯੪੦ ਬਿੱਚ ਪਿਆ ਸੀ।
• (ਸੰਪਾਦਕ)

ਛੋਟੇ ਛੇਰੇ (ਖਾਨਕੀ) ਵਾਲੀ ਸ਼ਾਖ

੧—ਇਸ ਅਸਥਾਨ ਵਿਚ ਇਕ ਸਾਧੂ ਭਾਈ ਸਿੰਘਾ ਜੀ ਟਿਕਦੇ ਸਨ। ਨਾਮ ਸਿੰਘਾ, ਤੇ ਹੈਰਗੇ ਬੀ ਸਿੰਘ (ਸ਼੍ਰੇਵ) ਸਾਫ਼ਾਨ ਹੀ ਸਨ; ਕਾਮਾਦਿ ਪੰਜਾਂ ਮਹਾਂ ਬਲੀਆਂ ਨੂੰ ਜਿੱਤਣ ਵਾਲੇ। ਸਤਿਵਾਦੀ, ਭਗਤਾਂ ਦੇ ਪਰਮ ਪ੍ਰੇਮੀ ਤੇ ਸੇਵਕ। ਜੋ ਬਚਨ ਮੂਰਹਾਂ ਨਿਕਲਣਾ; ਸੱਚ ਹੋ ਜਾਣਾ। ਸਿੱਧੀ ਏਨੀ, ਜਿੱਥੇ ਚਾਹੁਣ, ਪਹੁੰਚ ਜਾਣਾ। ਲੰਕਾ ਦੇਸਿ ਨਿਤ ਜਾਣਾ; ਤੇ ਭਭੀਖਣ ਨਾਲ ਗੋਸਟਿ ਕਰਨੀ,—ਪਰ ਰਾਤਿ ਸਮੇਂ। ਦਿਨੋ ਇਕ ਭਾਰ ਲੱਕੜਾਂ ਦਾ ਜੰਗਲ 'ਚੋਂ ਲਿਆ ਕੇ 'ਗੁਰੂ ਕੇ ਲੰਗਰ' ਵਿੱਚ ਸੁਟਣਾ; ਤਦ ਪ੍ਰਸਾਦ ਛਕਣਾ। ਜਿਸ ਦਿਨ ਸਰੀਰ ਆਖਾ ਨਾ ਮੰਨੇ; ਅਰੁ ਲੱਕੜਾਂ ਦਾ ਭਾਰ ਨਾ ਲਿਆ ਸਕੇ, ਤਾਂ ਉਸ ਨੂੰ ਭੋਜਨ-ਭਾੜਾ ਬੀ ਨਾਂ ਦੇਣਾ। ਬਿਰਤੀ ਸਦਾ ਵਿਰਕਤ ਰੋਖਣੀ, ਤੇ ਵੇਸ (ਪਹਿਰਾਵਾ) ਸਾਦ-ਮੁਰਾਦਾ ॥

ਕਹਿੰਦੇ ਨਿ : ਇਕੇਰਾਂ ਲੰਕਾਪਤਿ ਭਭੀਖਣ ਨੂੰ ਅਜੀਰਨ ਰੋਗ ਹੋ ਗਿਆ। ਬੜੇ ਉਪਾਉ ਕੀਤੇ, ਰੋਗ ਨਾ ਟੁੱਟਾ। ਤਾਂ ਭਭੀਖਣ ਨੇ ਭਾਈ ਸਿੰਘੇ ਨੂੰ ਆਖਿਆ :—

“ਤੁਹਾਡੇ ਦੇਸ ਵਿੱਚ ਬੜੀ ੨ ਉੱਤਮ ਬੂਟੀਆਂ ਹੁੰਦੀਆਂ ਹਨ; ਕੋਈ ਚੰਗਾ ਸਿਆਣਾ ਵੈਦ, ਜੇ ਸਿੱਧ ਅਉਖਧੀ ਬਣਾ ਕੇ ਦੇਵੇ; ਤਾਂ ਅਸੀਂ ਨਿਰੋਗ ਹੋ ਸਕਦੇ ਹਾਂ !”

ਨੁਕੇ ਦੇਸ ਵਿੱਚ ‘ਮਾਂਗਾ’ ਨਾਮੇ ਇਕ ਨੱਗਰ ਹੈ; ਜੋ ਸੱਤਾਂ ਪੰਡਾਂ ਦਾ ਇਕ ਗਿਰਾਊਂ ਹੈ। ਇਸ ਵਿੱਚ ਇਕ ਬੜਾ ਸੰਤ-ਸੇਵੀ ਬ੍ਰਹਮਣ ਰਹਿੰਦਾ ਸੀ। ਭਾਈ ਸਿੰਘਾ ਜੀ ਕਦੀ ਕਦੀ ਉਸ ਨਾਲ ਚਉਪਦੜ ਖੇਡ ਕੇ ਦਿਲ-ਪ੍ਰਚਾਵਾ ਕੀਤਾ ਕਰਦੇ ਸਨ। ਕਦੀ ‘ਰਾਮਾਇਣ’ ਦੀ ਜੋ ਗੱਲ ਚੱਲ ਪੈਂਦੀ; ਤਾਂ ਉਹ ਪੁਛਦਾ ਹੁੰਦਾ, ਕਿ “ਸੰਤ ਜੀ ! ‘ਲੰਕਾ’ ਕਿਹੋ ਜੇਹੀ ਹੈ ?” ਭਾਈ ਸਿੰਘਾ ਜੀ ਉਸ ਨੂੰ ਕੁਝ ਪਖਾਣੇ ਪਾਕੇ ਹਾਲ ਤਾਂ ਦੱਸਿਆ ਕਰਨ; ਪਰ ਆਪਾ ਨਾ ਜਣਾਵਣ। ਲੇਕਿਨ ਬ੍ਰਹਮਣ ਦੇਵਤਾ ਆਖੇ : “ਮਹਾਰਾਜ ! ਗੱਲਾਂ ਸੁਣ ਕੇ ਮਨ ਨਹੀਂ ਪਤੀਜਦਾ; ਜਿੱਚਰ

ਦਰਸ਼ਨ ਨਾ ਕਰ ਲਈਏ !” ਇਸ ਤਰ੍ਹਾਂ ਉਹ ਸਦਾ ਖਿਆਲ ਪਿਆ ਰਹੇ ॥

ਓਪਰ ਭਾਈ ਸਾਹਿਬ ਨੇ ਭਭੀਖਨ ਜੀ ਨੂੰ ਆਖਿਆ:—“ਜੇ ਅਪਣਾ ਇਕ ਦੁਤ ਸਾਡੇ ਨਾਲ ਭੇਜ ਦਿਓ; ਤਾਂ ਅਸੀਂ ਕੋਈ ਚੰਗਾ ਵੈਦ ਲੱਭ ਕੇ ਪੁੱਛਾ ਦੇਵਾਂਗੇ !” ਉਨ੍ਹਾਂ ਨੇ ਅਪਣਾ ਬੰਦਾ ਨਾਲ ਦਿੱਤਾ। ਭਾਈ ਸਾਹਿਬ ਨੇ ਆ ਕੇ ਉਸ ਹਕੀਮ ਬ੍ਰਹਮਣ ਨਾਲ ਗੱਲ ਕੀਤੀ; ਕਿ “ਸਾਡਾ ਇਕ ਮਿੱਤਰ ਅਜੀਰਨ ਰੋਗ ਨਾਲ ਬੀਮਾਰ ਹੈ। ਉਸਦਾ ਇਲਾਜ ਕਰਨ ਵਾਸਤੇ ਤੁਸਾਂ ਤੜਕੇ ਹੀ ਸਾਡੇ ਨਾਲ ਚਲਣਾ ਹੈ। ਅਪਣਾ ਦਵਾਈਆਂ ਵਾਲਾ ਥੈਲਾ ਸਰ੍ਹਾਣੇ ਰੱਖ ਕੇ ਸਉਣਾ !”

ਬ੍ਰਹਮਣ ਦੇਵਤਾ ਨੇ ‘ਸਤਿ ਬਚਨ’ ਆਖ ਕੇ ਤਿਆਰੀ ਕਰ ਲਈ; ਤੇ ਥੈਲਾ ਸਰ੍ਹਾਣੇ ਰੱਖ ਕੇ ਸਉਂ ਗਿਆ। ਸੱਤਿਆਂ ਹੀ ਉਸ ਨੂੰ, ਭਾਈ ਸਾਹਿਬ ਤੇ ਰਾਜਦੁਤ ਲੰਕਾ ਲੈ ਗਏ। ਵੈਦ ਨੇ ਜਾਂ ਓਪਰਾ ਦੇਸ ਦੇਖਿਆ ਤੇ ਭਭੀਖਨ ਦੇ ਦਰਸ਼ਨ ਕੀਤੇ, ਤਾਂ ਬੜਾ ਫਰਿਆ। ਭਾਈ ਸਿੰਘਾ ਜੀ ਨੇ ਧਿਜਾ ਬਨ੍ਹਾਉਂਦਿਆਂ ਫਰਮਾਇਆ: “ਡਰੋ ਨਾਂ, ਇਹੋ ਲੰਕਾ ਦੇਸ ਹੈ; ਤੇ ਇਹ ਮਹਾਰਾਜ ਭਭੀਖਨ ਜੀ ਪ੍ਰਤੱਖ ਦਰਸ਼ਨ ਦੇ ਰਹੇ ਹਨ। ਇਨ੍ਹਾਂ ਦਾ ਹੀ ਦਾਰੂ-ਦਰਮਲ ਤੁਸਾਂ ਕਰਨਾ ਇੰ !”

ਭਾਈ ਜੀ ਨੇ ਇਕ ਬੂਟੀ ਅਪਣੇ ਪਾਸੋਂ ਵੈਦ ਨੂੰ ਦਿੱਤੀ; ਤੇ ਉਸਦਾ ਢੂਰਣ ਬਣਾ ਕੇ ਬ੍ਰਹਮਣ ਨੇ ਭਭੀਛਨ ਜੀ ਨੂੰ ਦਿੱਤਾ। ਸੱਤ ਦਿਹਾੜੇ ਸੌਵਾਨ ਕਰਨ ਨਾਲ ਕਿਧਰੇ ਅਜੀਰਨ ਰੋਗ ਉੱਝੜਿ ਗਿਆ; ਤੇ ਕਿਤੇ ਚਲਾ ਗਿਆ ਤਾਪ, ਜੋ ਅਜੀਰਨ ਦੇ ਕਾਰਨ ਹੀ ਸੀ। ਰਾਜੇ ਨੇ ਵੈਦ ਨੂੰ ਆਖਿਆ: “ਕੁਝ ਮੰਗ !” ਤਾਂ ਹਕੀਮ ਬੋਲਿਆ: “ਜੇ ਮਹਿੰਗੀ ਵਸਤੂ ਹੈ; ਸੋ ਮੈਨੂੰ ਦਿਓ !” ਉਨ੍ਹਾਂ ‘ਸਤਿ ਬਚਨ’ ਆਖ ਕੇ; ਦਸ ਸੇਰ ਪੱਕਾ ਲੋਹਾ; * ਉਸ ਦੇ ਪੱਲੇ ਬੰਨਿਆ, ਤੇ ਰਾਤੀ ਸੁੱਤੇ ਪਿਆਂ ਹੀ ਘਰਿ ਪਹੁੰਚਾ ਦਿੱਤਾ। ਸਵੇਰੇ ਬ੍ਰਹਮਣ ਦੇਵਤਾ ਸੁੱਤੇ ਉੱਠੇ; ਤਾਂ ਅਪਣੇ ਹੀ ਘਰਿ ਵੇਖਕੇ ਹੈਰਾਨ ਹੋ ਗਏ। ਪੱਲੇ ਲੋਹਾ ਬੰਧਾ ਵੇਖਕੇ, ਫਹਿ ਪਏ ਪਿੱਟਣ। ਭਾਈ ਸਿੰਘਾ ਜੀ ਬਥੇਰਾ ਸਮਝਾਉਣ, ਕਿ “ਰਾਤਿ

*‘ਲੰਕਾ’ ਵਿਚ ਚੁੰਕਿ ਲੋਹਾ ਹੀ ਦੁਰਲੱਭ ਸੀ, ਇਸ ਕਰਕੇ ਇਹੋ ਮਹਿੰਗੀ ਵਸਤੂ ਸੀ। ਸੋ, ਉਨ੍ਹਾਂ ਨੇ ਵੈਦ ਦੇ ਪੱਲੇ ਬੰਨ੍ਹ ਦਿੱਤੀ।

ਵਾਲੀ ਕੋਈ ਗੱਲ ਕਿਸੇ ਪਾਸ ਨਾ ਕਰਨੀ;” ਪਰ ਉਸਨੂੰ ਪਿਟਦਿਆਂ ਵੇਖ ਕੇ, ਲੋਕਾਂ ਪਿੱਟਣ ਦਾ ਕਾਰਣ ਜਾਨਣ ਲਈ, ਉਸਦੇ ਖਹਿੜੇ ਪੈ ਗਏ। ਤਦ ਉਸਨੂੰ ਸਾਰੀ ਸਿਰ-ਬੀਡੀ ਸੁਨਾਉਣੀ ਪਈ। ਇਹ ਵਾਰਤਾ ਸਾਰੇ ਲੋਕਾਂ ਵਿੱਚ ਧੰਮੀ ਹੋਈ ਹੈ ॥

੨—ਭਾਈ ਸੀਤਲ ਦਾਸ ਬੀ ਬਾਬਾ ਨਰਾਇਣ ਦਾਸ ਦੇ ਚੇਲੇ ਸਨ; ਤੇ ਛੋਟੇ ਡੇਰੇ ਟਿੜਦੇ ਸਨ। ਇਹ ਭੀ ਬੜੇ ਤੇਜਵਾਨ ਸਾਧੂ ਹੋ ਗੁਜ਼ਰੇ ਨਿ। ਗੁਰੂ ਜੀ ਤੋਂ ਆਗਿਆ ਲੈ ਕੇ ਤੀਰਥ-ਸ਼ਨਾਨ ਤੇ ਗੁਰਯਾਮ-ਦਰਸ਼ਨ ਕਰਨ ਚੜ੍ਹੇ। ਸਰਬ ਤੀਰਥ ਪਰਸਕੇ ਬਾਹਰੀਂ ਵਰ੍ਹੀਂ ਮੁੜੇ। ਉਸ ਮੌਕੇ ਜਪ-ਤਪ ਦੇ ਪ੍ਰਤਾਪ ਪੂਰਨ ਕਲਾਵਾਨ ਸਨ। ਬਾਬਾ ਨਰਾਇਣ ਦਾਸ ਜੀ ਨੂੰ ਆ ਕੇ ਨਮਸਕਾਰ ਕੀਤਾ। ਬਾਬਾ ਜੀ, ਭਜਨ ਦੇ ਪ੍ਰਤਾਪ ਦਾ ਪ੍ਰਤੱਖ ਨੀਸ਼ਾਨ ਮਸਤਕ ਪੁਰ ਵੇਖਕੇ ਬੜੇ ਪ੍ਰਸੰਨ ਹੋਏ।

ਸੀਤਲ ਦਾਸ ਨੇ ਧਰਮਸਾਲ ਦੇ ਕੱਚੇ ਮਕਾਨ ਵਲ ਵੇਖਕੇ, ਦੁਇ ਕਰੁ ਜੋੜਿ ਬੰਨਤੀ ਕੀਤੀ:-

“ਮਹਾਰਾਜ ! ਆਗਿਆ ਹੋਵੇ; ਤਾਂ ਸਾਰੇ ਮਕਾਨ ਸੋਨੇ ਜਾ ਚਾਂਦੀ ਦੇ ਬਣਵਾ ਦਿੱਤੇ ਜਾਣ !”

ਬਾਬਾ ਜੀ ਬੋਲੇ:-

“ਕੀ ਇਨੀ ਤਾਕਤ ਸਾਡੇ ਵਿਚ ਨਹੀਂ ? ਸਾਧੂ ਨੂੰ ਇਡੇ ਉੱਚੇ ਬਚਨ ਮੂੰਹੋਂ ਨਹੀਂ ਕੱਢਣੇ ਚਾਹੀਦੇ। ਧੀਰਜ ਹੀ ਸੰਤਾਂ ਵਾਸਤੇ ਉਚਿੱਤ ਹੈ ! ਸੋ ਇਸ ਅਜਰ ਵਸਤੂ ਨੂੰ ਜਫਨਾ ਚਾਹੀਦਾ ਇ।”

ਇਹ ਬਚਨ ਸੁਣ ਕੇ ਭਾਈ ਸੀਤਲ ਦਾਸ ਦਰਨੀ ਢਹਿ ਪਏ, ਅਰੁ ਭੁੱਲ ਬਖਸ਼ਾਈ।

੩. ਸੀਤਲ ਦਾਸ ਦੂਜਾ—ਇਹ ਖੱਡੀ ਬਰਨ ਸਨ, ਪਰ ਬੜੇ ਪ੍ਰਤਾਪੀ ਤੇ ਵਿਰਕਤ। ਕੋਈ ਵਸਤੂ ਭੀ ਕਿਸੇ ਵਲੋਂ ਅਰਪਨ ਕੀਤੀ ਹੋਈ ਅੰਗੀਕਾਰ ਨਹੀਂ ਸਨ ਕਰਦੇ। ਨਵਾਬ ਜ਼ਕਰੀਆ ਖਾਨ, ‘ਖਾਨ ਬਹਾਦੁਰ’ ਸੂਬੇਦਾਰ ਲਾਹੌਰ ਦੇ ਦੀਵਾਨ ਲਖਪਤਿ ਰਾਇ ਤੇ ਜਸਪਤਿ ਰਾਇ, ਬਾਬਾ ਸੀਤਲ ਦਾਸ ਦੇ ਬੜੇ ਸੇਵਕ ਤੇ ਸਰਧਾਲੂ ਸਨ। ਇਕੇਰਾਂ ਉਨ੍ਹਾਂ ਦੋਹਾਂ ਪੁਰ ‘ਖਾਨ ਬਹਾਦੁਰ’ ਦੀ ਕਰੋਪੀ ਹੋ ਗਈ; ਦੇਵੇਂ ਬੰਦੀਖਾਨੇ ਸੁੱਟ

ਦਿੱਤੇ ਗਏ। ਬੰਦੀਖਾਨੇ ਦੇ ਤਸੀਹੇ ਸਹਿੰਦੇ ਅਉਥੇ ਹੋਏ; ਤਾਂ ਲੱਗੇ ਭਾਈ ਸੀਤਲ ਦਾਸ ਨੂੰ, ਸਿਮਰਨ-ਸਾਧਨ ਦੇ ਸਦਕੇ ਅੰਤਰਯਾਮਤਾ ਪ੍ਰਾਪਤਿ ਸੀ; ਨਾਲੇ ਸਿੱਧੀ। ਉਨ੍ਹਾਂ ਨੇ ਆਪਣੇ ਸੇਵਕਾਂ ਦਾ ਸੰਕਟ ਦੂਰ ਕਰਨ ਹਿਤ ਸ਼ੇਰ ਦਾ ਰੂਪ ਧਾਰ ਕੇ, ਨਵਾਬ ਖਾਨ ਬਹਾਦੁਰ ਨੂੰ ਸੁੱਤਿਆਂ ਜਾਂ ਡਰਾਇਆ; ਅਤੁ ਬਚਨ ਕੀਤਾ : “ਜੇ ਭਲਕੇ ਦੀਵਾਨਾਂ ਦੀ ਬੰਦ ਖਲਾਸ ਨਾਂ ਕੀਤੀ, ਤਾਂ ਜਾਨ ਰਾਵਾ ਬੈਠੋਗੇ!” ਨਵਾਬ ਨੇ ਸਭ ਕੁਝ ਕਬੂਲ ਕਰ ਲਿਆ। ਭਾਈ ਸਾਹਿਬ ਜੀ ਉਸੇ ਰਾਤਿ ਦੀਵਾਨਾਂ ਨੂੰ ਬੀ ਬੰਦੀਖਾਨੇ ਅੰਦਰ ਮਿਲੇ। ਅਤੁ ਭਲਕੇ ਰਿਹਾ ਹੋਣ ਦੀ ਵਧਾਈ ਦੇ ਕੇ ਤਸੱਲੀ ਕੀਤੀ। ਦਿਹੁੰ ਚੜ੍ਹਦਿਆਂ ਸਾਰ ਨਵਾਬ ਸਾਹਿਬ ਨੇ ਦੀਵਾਨਾਂ ਨੂੰ ਰਿਹਾ ਕਰ ਦਿੱਤਾ। ਦੋਹਾਂ ਭਰਾਵਾਂ ਭਾਈ ਜੀ ਦੀ ਸੇਵਾ ਵਿਚ ਹਾਜ਼ਰ ਹੋ ਕੇ ਸਵਾ ਲੱਖ ਭੁਪਜਾ ਭੇਟਾ ਚਰਨਾਂ ਵਿਚ ਰੱਖੀ ਤੇ ਨਮਸਕਾਰ ਕੀਤੀ। ਬੜੀ ਕ੍ਰਿਤਰਾਜਤਾ ਪ੍ਰਗਟ ਕੀਤੀ। ਮਾਇਆ ਤਾਂ ਭਾਈ ਸਾਹਿਬ ਨੇ ਅੰਗੀਕਾਰ ਹੀ ਨਾਂ ਕੀਤੀ। ਦੀਵਾਨ ਬੜੇ ਪ੍ਰੇਮ-ਮਈ ਤਰਲੇ ਕਰਨ ਲਗੇ, ਤਾਂ ਉਸ ਧਨ ਦਾ ਅੰਨ ਖਚੀਦ ਕੇ, ਛੋਟੇ ਡੇਰੇ (ਖਾਨ ਕੀ) ਦੇ ਲੰਗਰ ਵਿਚ ਪਾ ਦੇਣ ਦੀ ਸਲਾਹ ਦਿੱਤੀ। ਦੀਵਾਨਾਂ ਖੁਸ਼ ਹੋ ਕੇ ਭਾਈ ਸਾਹਿਬ ਦੀ ਆਗਿਆ ਪਾਲਨ ਕੀਤੀ। ਵਧੇ ਧਨ ਦੀ ਲਾਗਤ ਨਾਲ ਤਿੰਨ ਅਸਥਾਨ ਹੋਰ ਬਣਵਾਏ ਗਏ:—(੧) ਭਾਈ ਸੰਗਤ ਸਾਹਿਬ (ਫੇਰੂ ਜੀ) ਦੀ ਸਮਾਧਿ; (੨) ਮਾਣਕ ਪਿੰਡ ਵਿਚ ਭਾਈ ਪ੍ਰਿਥੀ ਜੀ ਦੀ ਸਮਾਧਿ; ਤੇ (੩) ਲਾਹੌਰ ਸ਼ਹਿਰ ਵਿਚ ਇਕ ਬੜੀ ਧਰਮਸਾਲ, ਜੋ ‘ਸੁਦਾਂਵਾਲੀ ਧਰਮ ਸਾਲ’ ਨਾਮ ਕਰ ਕੇ ਉਜਾਗਰ ਹੈ। ਐਉਂ ਭਾਈ ਸੀਤਲ ਦਾਸ ਜੀ ਬੜੇ ਕਲਾਵਾਨ ਪ੍ਰਸਿੱਧ ਹੋਏ ਹਨ।

੪—ਭਾਈ ਬੰਡਾ ਜੀ, ਬਾਬਾ ਨਗਾਇਣ ਦਾਸ ਜੀ ਦੇ ਪੇਤ੍ਰੇ ਸਨ; ਤੇ ਛੋਟੇ ਡੇਰੇ ਲੰਗਰ ਦੀ ਸੇਵਾ ਕਰਦੇ ਹੁੰਦੇ ਸਨ। ਇਕੇਰਾਂ ਰਾਵੀਓਂ ਪਾਰ ਦੇ ਜ਼ਿਮੰਦਾਰ ਗੁਰਦੁਆਰੇ ਦੀਆਂ ਰਾਈਆਂ ਜੇਤੀ ਹਿੱਕ ਕੇ ਲੈ ਗਏ। ਉਨ੍ਹਾਂ ਧਾੜਵੀਆਂ ਦੀ ਮਾਤਾ ਦਾ ਨਾਮ ਸ੍ਰੀ ‘ਪ੍ਰਧਾਨਿ’। ਉਹ ਸੱਚ-ਮੁੱਚ ਹੀ ਅਪਣੇ ਨੱਗਰ ਵਿੱਚ ਦਾਨੀ-ਪ੍ਰਧਾਨੀ ਤ੍ਰੀਮਤ ਸੀ। ਭਾਈ ਬੰਡਾ ਲਾਂਗਰੀ, ਬਹੁਤ ਸਾਰੇ ਸਾਧੂਆਂ ਨੂੰ ਨਾਲ ਲੈ ਕੇ, ਰਾਈਆਂ ਮੇਡਨ

ਇ: ਪ: ੩੧੩.

੩੧੨.

ਵਾਸਤੇ ਮਾਤਾ ਪ੍ਰਧਾਨਿ ਨੂੰ ਜਾ ਕੇ ਮਿਲੇ। ਅਰੁ ਆਖਿਆ:-

“ਮਾਈ ! ਸੰਤਾਂ ਦੀਆਂ ਗਉਆਂ ਤੇਰੇ ਪੁੱਤ੍ਰ ਹਿੱਕ ਲਿਆਏ ਹਨ; ਸੋ, ਸਾਨੂੰ ਮੁੜਵਾ ਦਿਹ !”

ਪ੍ਰਧਾਨੀ ਨੇ ਅੱਗੋਂ ਬੜੇ ਅਨਾਦਰ ਨਾਲ ਉੱਤਰ ਦਿਤਾ:-

“ਜੇ ਮੈਂ ਗਾਈਆਂ ਨਾਂ ਦੇਵਾਂ; ਤਾਂ ਕੀ ਤੂੰ ਮੇਰੀ ਲੱਤ ਭੰਨ ਦੇਵੇਂਗਾ ? ਜਾਹ, ਮੈਂ ਨਹੀਂ ਦੇਂਦੀ, ਗਾਈਆਂ !”

ਭਾਈ ਸਾਹਿਬ ਬੋਲੇ:-

“ਹਛਾ, ਮਾਤਾ ! ਗਉਆਂ ਸਾਡੀਆਂ ਹੋਣਗੀਆਂ; ਤਾਂ ਆਪੇ ਆ ਜਾਣਗੀਆਂ; ਪਰ ਤੇਰੀ ਲੱਤ ਜ਼ਰੂਰ ਭੱਜ ਜਾਇਗੀ !”

ਏਨਾਂ ਬਚਨ ਕਰਕੇ ਭਾਈ ਜੀ ਸਾਥੀ ਸਾਧੂਆਂ ਸਮੇਤ ਭੁਖਣ-ਭਾਣੇ ਤੇਰੇ ਵਲਿ ਮੁੜ ਪਏ। ਮਾਈ ਪ੍ਰਧਾਨਿ ਕੋਠੇ ਚੜ੍ਹੁ ਕੇ ਸਾਧੂਆਂ ਨੂੰ ਵੇਖਣ ਲਗੀ; ਤਾਂ ਅਉਖੜ ਕੇ ਬੱਲੇ ਆ ਫਿਗੀ; ਅਰੁ ਫਿਗਦਿਆਂ ਸਾਰ ਲੱਤ ਟੁੱਟ ਗਈ। ਖੜਾਕ ਸੁਣ ਕੇ, ਗਉਆਂ ਡਰਦੀਆਂ, ਭੱਜ ਟੁੱਗੀਆਂ। ਸੰਤਾਂ ਨਾਲੋਂ ਭੀ ਪਹਿਲੋਂ ਤਰ ਕੇ ਰਾਵੀ ਲੰਘ ਆਈਆਂ। ਧਾੜਵੀ ਤੇ ਪਿੰਡ ਦੇ ਲੋਕ ਇਹ ਭਾਣਾ ਵਰਤਿਆ ਵੇਖ ਕੇ ਬੜੇ ਅਚਰਜ ਤੇ ਸ਼ਰਮੰਦੇ ਹੋਏ। ਭੁੱਖ ਨਾਲ ਬਿਆਕੁਲ ਸਾਧ, ਜਦੋਂ ਰਾਵੀਓਂ ਲੰਘ ਕੇ ਗਉਆਂ ਹਿੱਕੀ ਆ ਰਹੇ ਸਨ; ਤਾਂ ਅੱਗੋਂ ਭਾਈ ਨਗਦਾ ਜੀ ਇਕ ਟੋਕਰਾ ਪ੍ਰਸ਼ਾਦਿਆਂ ਦਾ ਤੇ ਇਕ ਪ੍ਰਾਤ ਕੜਾਹ ਪ੍ਰਸ਼ਾਦ ਦੀ ਭਰਕੇ ਸੰਤਾਂ ਨੂੰ ਆ ਮਿਲੇ। ਸਭਨਾਂ ਪ੍ਰਸੰਨ ਹੋ ਕੇ ਪ੍ਰਸ਼ਾਦ ਛਕਿਆ। ਭਾਈ ਝੰਡਾ ਜੀ ਨੇ ਨੁਗਦੇ ਨੂੰ ਥਾਪੀ ਦੇ ਕੇ ਫੁਰਮਾਇਆ:-

“ਸੰਤਾ ! ਤੂੰ ਮਹੰਤ ਬਣੇਗਾ !”

ਸੋ, ‘ਸਾਧੂ ਬਚਨ ਅਟਲਾਧਾ’ ਸਾਬਿਤ ਹੋਇਆ; ਅਰੁ ਭਾਈ ਨਗਦਾ ਜੀ ਠੀਕ ਮਹੰਤ ਬਣੇ। ਇਹ ਪ੍ਰਸੰਗ ਅਗਾੜੀ ਆਵੇਗਾ।

ਪ. ਭਾਈ ਉੱਤਮ ਜੀ ਭੀ ਬੜੇ ਉੱਤਮ ਕਰਨੀ ਵਾਲੇ ਸਾਧ ਹੋਏ ਹਨ। ਇਹ ਵੀ ਗੁਰੂ ਕੇ ਲੰਗਰ ਦੀ ਸੇਵਾ ਕਰਦੇ ਸਨ; ਇਸ ਲਈ ‘ਉਤਮ ਲਾਂਗਰੀ’ ਕਰਬੇ ਪ੍ਰਸਿੱਧ ਸਨ।

ਇ. ਪ. ੩੧੪.

ਬਾਬਾ ਹੀਰਾ ਲਾਲ ਜੀ ਦੇ ਸਮੇਂ ਦੀ ਗੱਲ ਹੈ; ਕਿ ਸਏਲ ਸਿੰਘ ਜੰਬਰ ਜੱਟ, ਬਹੁਤ ਸਾਰੇ ਜੱਟਾਂ ਨੂੰ ਇਕੱਠੇ ਕਰਕੇ, ਨਿੱਤ ਡੇਰੇ ਆ ਜਾਇਆ ਕਰੇ, ਤੇ ਕਿਸੇ ਨਾ ਕਿਸੇ ਬਹਾਨੇ ਸੰਤਾਂ ਨੂੰ ਦੁੱਖ ਦਿੱਤਾ ਕਰੇ ! ਸੰਤ ਕੁਝ ਆਖ ਨ ਸੱਕਣ। ਇਕ ਦਿਨ ਉਸੇ ਤਰਾਂ ਜੱਟ ਇਕੱਠੇ ਹੋ ਕੇ ਆਏ; ਤੇ ਲੰਗਰ ਵਿਚ ਪ੍ਰਸ਼ਾਦ ਛਕਣ ਬਹਿ ਗਏ। ਬਾਬਾ ਹੀਰਾ ਲਾਲ ਜੀ ਨੇ ਸਹਿਜ ਸੁਭਾਉ ਪੁੱਛਿਆ।—

“‘ਜੰਬਰ’ ਰੋਟੀ ਖਾ ਮੁਕੇ ਨਿ ਕਿ ਨਾਂ ?”

ਅੱਗੇ ਭਾਈ ਉੱਤਮ ਨੇ ਉੱਤਰ ਦਿੱਤਾ:—

“ਜੀ ! ਕੋਈ ਕੋਈ ਰਹਿਦਾ ਇ !”

ਮਹੰਤ ਜੀ ਬੋਲੇ: “ਇਵੇਂ ਹੀ ਹੋਵੇਗਾ !” ਸੋ, ਗੱਲ ਸੱਚ ਹੋ ਗਈ। ਜੰਬਰ ਜੱਟ ਛੇਡੀ ਹੀ ਖਤਮ ਹੋ ਗਏ; ਕੋਈ ਵਿਰਲਾ-ਵਾਂਜਾ ਹੀ ਕਿਤੇ ਰਹਿ ਗਿਆ। ਜੇ ਬਚੇ, ਉਹ ਮੁੜ ਮਹੰਤ ਪ੍ਰੇਮ ਦਾਸ ਜੀ ਦੇ ਪੈਰੀਂ ਪਏ, ਤੇ ਵਡਾਹੂਆਂ ਦੀ ਕਰਨੀ ਉਤੇ ਪੱਛੇਤਾਪ ਕੀਤਾ ਅਰੁ ਖਿਮਾਂ ਮੰਗੀ। ਤਦ ਕਿਤੇ ‘ਜੰਬਰਾਂ’ ਦੇ ਸਿਰੋਂ ਇਹ ਸਰਾਪ ਟਲਿਆ। ਸੰਤ ਪ੍ਰੇਮ ਦਾਸ ਜੀ ਦੀ ਕਿਰਪਾ ਨਾਲ ‘ਜੰਬਰਾਂ’ ਦੀ ਜੱਦ ਮੁੜ ਵਧਣ ਲੱਗੀ।

੬. ਭਾਈ ਰੂਪ ਚੰਦ ਜੀ ਬਾਬਾ ਹੀਰਾ ਲਾਲ ਜੀ ਦੇ ਢੇਲੇ ਸਨ। ਬੜੇ ਸਤੋਗੁਣੀ, ਮਿਠ-ਬੋਲੜੇ ਤੇ ਸਭ ਨੂੰ ਇਕ-ਸਾਰ ਜਾਨਣ ਵਾਲੇ, ਵੈਡ-ਚ੍ਰਿਸਟੀ ਤੋਂ ਰਹਿਤ ਸਾਧੂ ਹੋਏ ਹਨ। ਹਰ ਕਿਸੇ ਨੂੰ ਜੱਫੀ ਪਾ ਕੇ ਤੇ ਗਲ੍ ਲੱਗ ਕੇ ਮਿਲਣਾ।

ਇਕ ਦਿਨ ਬਾਹਰ ਨੂੰ ਟੁਰੇ ਜਾ ਰਹੇ ਸਨ। ਅੱਗੇ ਇਕ ਹਲਕਾਇਆ ਬੰਦਾ ਆ ਰਿਹਾ ਸੀ; ਤੇ ਉਸ ਦੇ ਮਗਰਾ ਬੜਾ ਡੰਡ-ਰੌਲਾ ਪੈ ਰਿਹਾ ਸੀ। ਲੋਕਾਂ ਭਾਈ ਰੂਪਚੰਦ ਜੀ ਨੂੰ ਪੁਕਾਰ ਕੇ ਆਖਿਆ:—

“ਭਾਈ ਜੀ ! ਹਲਕਿਆਵਿਆ ਮਨੁੱਖ ਆ ਰਿਹਾ ਹੈ; ਲਾਭੇ ਹੋ ਜਾਓ !”

ਇਸ ਆਵਾਜ਼ ਦੇ ਪੁੱਜਦਿਆਂ ਸਾਰ ਹਲਕਾਇਆ ਮਨੁੱਖ ਭਾਈ ਜੀ ਦੇ ਲਾਗੇ ਪੁੱਜ ਗਿਆ। ਭਾਈ ਸਾਹਿਬ ਨੇ ਉਸ ਨੂੰ ਆਖਿਆ:—

੩੧੪.

“ਆ ਭਾਈ ! ਤੂੰ ਕਿੱਧਰ ਭੋਜਾ ਜਾਨਾਂ ਇਂ ?”

ਏਨਾਂ ਬਚਨ ਕਹਿੰਦਿਆਂ, ਉਸ ਨੂੰ ਜੱਫੀ ਪਾ ਲਈ ਤੇ ਛਾਤੀ ਨਾਲ ਲਾ ਲਿਆ। ਸੰਤਾਂ ਦੇ ਸਪਰਸ ਦੀ ਦੇਰ ਸੀ, ਕਿ ਉਸਦਾ ਹਲਕਾਉ ਦੂਰ ਹੋ ਗਿਆ; ਅਰੁ ਚੰਗਾ-ਭਲਾ ਹੋ ਕੇ, ਭਾਈ ਸਾਹਿਬ ਦੇ ਚਰਨਾਂ ਪੁਰ ਢਿਗ ਪਿਆ। ਭਾਈ ਸਾਹਿਬ ਨੇ ਬਾਪੀ ਦਿੱਤੀ। ਅਰੁ ਉਹ ਨਵਾਂ ਨਰੋਆ ਹੋ ਕੇ, ਤੇ ਆਗਿਆ ਪਾ ਕੇ, ਸੰਤਾਂ ਨੂੰ ਅਸੀਂਸਾਂ ਵੇਂਦਾ ਘਰਿ ਟੁਰ ਗਿਆ। ਸਾਰੇ ਲੋਕ ਵੇਖ ਕੇ ਦੰਗ ਰਹਿ ਰਾਏ ॥

੭. ਭਾਈ ਗੋਪੀ ਬਾਬਾ ਨਰਾਇਣ ਦਾ ਨੱਤਾ (ਪੜਪੇਤਾ) ਚੇਲਾ ਸੀ। ਸਦਾ ਜੰਗਲ ਵਿਚ ਰਹਿੰਦਾ ਤੇ ਸਾਧਾਰਨ ਬਿਰਤੀ ਰਖਦਾ ਸੀ। ਹਿੜ੍ਹ-ਸਿਆਲੁਹਮੇਸ਼ਾ ਇੱਕੇ ਭੂਰੀ ਉੱਤੇ ਰੱਖਣੀ; ਉਜਾੜ ਵਿਚ ਕੋਈ ਰਾਹੀਂ, ਵਾਹੀ ਜੇ ਰਾਹ ਭੁੱਲ ਜਾਏ; ਤਾਂ ਉਸਨੂੰ ਰਾਹੇ ਪਾਉਣਾ। ਅਰੁ ਭੁੱਖੇ ਨੂੰ ਨ੍ਹਾਨਾ ਤਰਾਂ ਦੇ ਪਦਾਰਥ ਮਿਠਿਆਈ ਆਦਿ ਛਕਾ ਕੇ ਪ੍ਰਸੰਨ ਕਰਨਾ। ਭਾਈ ਸਾਹਿਬ ਜੀ ਦੀ ਇਹ ਵਿਰਤੀ ਆਮ ਲੋਕਾਂ ਵਿਚ ਪ੍ਰਸਿਧ ਸੀ। ਅਰੁ ਸੰਤ ਜੀ ਹਰ ਕਿਸੇ ਨੂੰ ‘ਆਓ ਜੀ !’ ਕਰਕੇ ਬੁਲਾਉਂਦੇ ਹੋਏ ਸਨ।

ਇਕ ਦਿਨ ਇਸੇ ਤਰਾਂ ਜੰਗਲ ਵਿਚ ਵਿਚਰ ਰਹੇ ਸਨ। ਅਗੋਂ ਕਿਸੇ ਹਲਕਾਏ ਪੁਰਖ ਨੂੰ, ਮੰਜੇਮੁਰ ਕੜਕੇ ਚੁੱਕੀ ਲਈ ਆਉਂਦੇ ਬੰਦੇ ਮਿਲੇ। ਭਾਈ ਜੀ ਨੇ ਪੁੱਛਿਆ: “ਤੁਸੀਂ ਇਹ ਕੀ ਚੁੱਕੀ ਆ ਰਹੇ ਓ ?” ਉਨ੍ਹਾਂ ਦੁਖਿਆਗਿਆਂ ਭਾਈ ਸਾਹਿਬ ਨੂੰ ਸਾਧੂ ਸਮਝ ਕੇ ਮੱਥਾ ਟੇਕਿਆ, ਤੇ ਬੀਮਾਰ ਦੀ ਸਾਰੀ ਵਾਰਤਾ ਦੁੱਖ-ਭਰੇ ਲਹਿਜੇ ਵਿਚ ਸੁਣਾਈ। ਭਾਈ ਜੀ ਨੇ ਫਰਮਾਇਆ:—“ਲਾਹ ਕੇ ਰਤਾ ਮੈਨੂੰ ਵਿਖਾਓ ਤਾਂ ਸਹੀ !” ਮੰਜਾ ਲਾਹ ਕੇ ਰੱਖਿਆ, ਤਾਂ ਭਾਈ ਸਾਹਿਬ ਨੇ ਉਸ ਬੀਮਾਰ ਦੇ ਮੂੰਹ ਵਿਚ ਥੁੱਕ ਕੇ ਆਖਿਆ: “ਇਸ ਨੂੰ ਖੋਲ੍ਹ ਦਿਓ !” ਖੋਲ੍ਹਿਆ, ਤਾਂ ਉਹ ਭਲਾ-ਚੰਗਾ ਸੀ। ਸਾਰੇ ਸੰਤ ਜੀ ਦੇ ਚਰਨੀ ਲੱਗੇ; ਤੇ ਆਗਿਆ ਪਾ, ਮਹਿਮਾ ਗਾਉਂਦੇ, ਘਰ ਨੂੰ ਗਏ।

੮. ਭਾਈ ਨਿੱਧਾ, ਮੰਤੇ ਨਰਪਤਿ ਜੀ ਦਾ ਪੇਤ੍ਰਾ-ਚੇਲਾ ਸੀ। ਪਰਮ ਸੰਤੇਖੀ ਤੇ ਸ਼ਾਂਤ ਸੁਭਾਉ ਗੁਰ-ਸਿੱਖ ਸੀ। ਸਦਾ ਪ੍ਰਭੁ-ਸਿਮਰਨ

ਇ. ਪ. ੩੧੬.

ਵਿਚ ਲੱਗਾ ਰਹੀਦਾ ਸੀ । ਇਕੇਰਾਂ ਵਰਖਾ ਨਾ ਹੋਈ । ਦੋ ਵਰ੍ਹੇ ਸੁਕੇ ਲੰਘ ਗਏ; ਤੀਜੇ ਦਾ ਭੀ ਭਾਵਰੋਂ ਆਣਿ ਲਗਾ । ਲੋਕੀ ਪਰਮ ਦੁਖੀ ਹੋ ਗਏ । ਗਉਆਂ ਭੀ ਘਾਹ ਖੁਣੋਂ ਭੁੱਖੀਆਂ ਮਰਨ ਲੱਗੀਆਂ । ਲੋਕਾਂ ਇਕੱਠੇ ਹੋ ਕੇ, ਭਾਈ ਪ੍ਰੇਮ ਦਾਸ ਮਹੰਤ ਪਾਸ ਫਰਿਆਦ ਕੀਤੀ । ਮਹੰਤ ਜੀ ਨੇ ਬਚਨ ਕੀਤਾ:- “ਭਾਈਓ ! ਸਾਰੇ ਮਿਲ ਕੇ ਭਾਈ ਨਿੱਧਾ ਜੀ ਪਾਸ ਪ੍ਰਾਰਥਨਾ ਕਰੋ ! ਉਹੋ ਸਾਡੇ ਵੱਡੇ ਹਨ !”

ਸੋ, ਸਭਨਾਂ ਰਲਕੇ, ਮਹੰਤ ਜੀ ਸਮੇਤ ਭਾਈ ਨਿੱਧੇ ਅਗਾੜੀ ਹੱਥ ਜੋੜਿ ਜੋੜੜੀ ਕੀਤੀ:-

“ਮਹਾਰਾਜ ! ਲੋਕੀ ਤੇ ਗਉਆਂ ਪਰਮ ਦੁਖੀ ਹਨ ।

ਵਰਖਾ ਕਰਵਾਓ !”

ਭਾਈ ਸਾਹਿਬ ਨੇ ਅਕਾਸ਼ ਵਲਿ ਮੂੰਹ ਕਰ ਕੇ, ਉੱਚੀ ਸੁਰ ਨਾਲ ’ਵਾਜ ਮਾਰਕੇ ਕਿਹਾ:-

“ਹੇ ਇੰਦਰ ! ਲੋਕੀ ਮੀਂਹ ਮੰਗਦੇ ਨਿ ! ਪਰ ਬੱਸ ਕਰਾ ਕੇ ਹਟਣਾ !”

ਇਹ ਬਚਨ ਕਰਨ ਦੀ ਛਿੱਲ ਸੀ; ਘਨਘੋਰ ਘਟਾ ਉੱਮੜ ਕੇ ਆ ਗਈ; ਤੇ ਵਰਖਾ ਸ਼ੁਰੂ ਹੋ ਪਈ । ਪੰਦਰਾਂ ਦਿਨ ਐਸੀ ਝੜੀ ਲੱਗੀ; ਕਿ ਸੂਰਜ ਨਦਰ ਨਹੀਂ ਆਇਆ । ਤਦ ਲੋਕੀ ਫਿਰ ਦੁਖੀ ਹੋਏ । ਭਾਈ ਨਿੱਧੇ ਪਾਸ ਜਾ ਕੇ ਹੱਥ ਜੋੜਨ ਲੱਗੇ; ਕਿ “ਮਹਾਰਾਜ ! ਹੁਣ ਇਸ ਪਰਲੇ ਤੋਂ ਬਚਾਓ !” ਤਾਂ ਭਾਈ ਸਾਹਿਬ ਨੇ ਉਸੇ ਤਰਾਂ ਇੰਦਰ ਨੂੰ ਸੰਖੋਪਨ ਕਰਕੇ ਆਖਿਆ:-

“ਬੱਸ ਭਾਈ ! ਹੁਣ ਲੋਕੀ ਰੱਜ ਗਏ ਹਨ !”

ਤਦ ਵਰਖਾ ਬੱਸੀ, ਤੇ ਸੂਰਜ ਦੇਵਤਾ ਨੇ ਦਰਸ਼ਨ ਦਿੱਤੇ !

ਇਕੇਰਾਂ ਭਾਈ ਨਿੱਧੇ ਦਾ ਦਿਲ ਦੁੱਧ ਪੀਣ 'ਤੇ ਕਰਿ ਆਇਆ । ਇੱਕ ਮਾਈ ਨੂੰ ਜਾ ਕੇ ਆਖਣ ਲੱਗੇ:- “ਮਾਤਾ ਜੀ !” ਅੱਜ ਦੁੱਧ ਪੀਣ ਨੂੰ ਜੀ ਕਰਦਾ ਇਹ; ਪਿਆਓ !” ਉਸ ਦਲਿੱਦਰ ਦੀ ਨਾਨੀ ਨੇ ਅੱਗੋਂ ਉੱਠਣ ਦੀ ਮਾਣੀ ਆਖ ਦਿੱਤਾ:- “ਮੇਥੋਂ ਨਹੀਂ ਭਾਈ ਉਠਿਆ ਜਾਂਦਾ !” ਭਾਈ ਸਾਹਿਬ ਸਹਿਜ-ਸੁਭਾਉ ਬੋਲੇ:- “ਚੰਗਾ, ਬੈਠੀ ਰਹੁ !”

ਮਾਈ ਮਗਰੋਂ ਕਿਸੇ ਕੰਮ ਉੱਠਣ ਲੱਗੀ; ਤਾਂ ਪੀਹੜੀ ਨਾਲ ਹੀ ਜੁੜੀ ਰਹਿ ਗਈ । ਡਾਢੀ ਸ਼ਰਮਿੰਦੀ ਹੋਈ । ਅਪਣੇ ਪੁੱਤ੍ਰਾਂ ਨੂੰ ਸਾਰੀ

ਇ. ਪ. ੩੧੭.

੩੧੬.

ਵਿਖਿਆ ਦੱਸ ਕੇ, ਭਾਈ ਨਿੱਧਾ ਜੀ ਵੱਲਿ ਦੁਕਾਇਆ। ਉਹ ਜਾ ਕੇ ਭਾਈ ਸਾਹਿਬ ਦੇ ਪੈਰੀਂ ਪਏ; ਅਰੁ ਮਾਫ਼ੀ ਮੰਗੀ। ਭਾਈ ਸਾਹਿਬ ਮੌਢੇ ਭੂਗੀ ਰੱਖ ਕੇ ਮਾਈ ਦਾ ਹਾਲ ਵੇਖਣ ਤੁਰ ਪਏ। ਮਾਈ ਨੂੰ ਬਾਹੋਂ ਫੜ ਕੇ ਚੁਕਿਆ ਤੇ ਆਖਿਆ : “ਵੇਖਾਂ, ਕਿਥੇ ਪੀਹੜੀ ਜੁੜੀ ਹੋਈ ਹੈ ?” ਮਾਈ ਸੱਚ-ਮੁੱਚ ਸਿੱਧੀ ਖੜੀ ਹੋ ਗਈ; ਪੀਹੜੀ ਉਸ ਨਾਲ ਕੋਈ ਚੰਭੜੀ ਹੋਈ ਨਹੀਂ ਸੀ। ਵੇਖਣ ਵਾਲੇ ਸਾਰੇ ਅਚੰਭਾ ਮੰਨ ਗਏ; ਅਰੁ ‘ਧੰਨ ! ਧੰਨ !!’ ਆਖਦੇ ਚਰਨੀ ਲੱਗੇ। ਸ਼ਬਦਿ ਇਤਨੀ, ਪਰ ਰੰਗ ਸਾਧਾਰਣ ਵਿਚ ਰਹਿਣਾ। ਸੇਵਾ, ਲੰਗਰ ਵਾਸਤੇ ਖੂਹ ਗੋੜਨ ਦੀ ਕਰਨੀ !

ਈ. ਭਾਈ ਰੋਡੂ ਜੀ ਮਾਲਵੇ ਦੇਸ ਦੇ ‘ਡਾਲਾ’ ਨਾਮੇ ਨੱਗਰ ਵਿਚ ਟਿਕਦੇ ਸਨ। ਜਪ-ਤਪ ਸਿਮਰਨ-ਸਾਧਨ ਵਿਚ ਪੂਰੇ। ਕਦੇ ਛੇਰ ਬਣ ਜਾਣਾ; ਕਦੀ ਮਿਰਗ। ਆਮ ਲੋਕਾਂ ਵਿਚ ਰਹਿੰਦਿਆਂ, ਬਿਰਤੀ ਵਿਰਕਤ ਰੱਖਣੀ। ਲੋਕਾਂ, ਕਦੀ ਸਰੀਰ ਦੇ ਅੰਗ ਅੰਗ ਅੱਡੇ ਹੋਏ ਵੇਖਣੇ; ਤੇ ਤੁਰਤ ਹੀ ਬੱਦ ਸਹੀ-ਸਲਾਮਤ ਸਰੀਰ ਨਾਲ ਬੈਠੇ ਹੋਏ ਦਰਸ਼ਨ ਕਰਨੇ। ਸਾਧੂ-ਸੇਵਾ ਦਾ ਭਾਈ ਸਾਹਿਬ ਨੂੰ ਸਦਾ ਚਾਉ ਚੜ੍ਹਿਆ ਰਹਿਣਾ ! ਜਿਸ ਤੀਰਥ ਪੁਰ ਜਾਣਾ ਅਪਣੀ ਸਿੱਧੀ ਦੇ ਪ੍ਰਤਾਪਿ ਲੰਗਰ ਜਾਰੀ ਕਰ ਦੇਣਾ। ਬਹੁਤਾ ਅਵਧੂਤ ਸਾਧੂਆਂ ਨੂੰ ਭੇਜਨ ਛਕਾਉਣਾ। ਬਚਨ ਜੋ ਬੇਲਣਾ; ਸ਼ਬਦਿ ਹੋ ਜਾਣਾ !

ਫਰੀਦਕੋਟੀਏ ਰਾਜੇ ਵਜੀਰ ਸਿੰਘ ਨੇ ਪ੍ਰਾਰਥਨਾ ਕੀਤੀ, ਕਿ “ਮਹਾਰਾਜ ! ਮਿਹਰ ਕਰੋ, ਸਾਡੇ ਘਰਿ ਪੇਤ੍ਰਾ ਬਖਸ਼ੇ !” ਭਾਈ ਰੋਡੂ ਜੀ ਨੇ ਪ੍ਰਸੰਨ ਹੋਕੇ ‘ਸਤਿ ਬਚਨ’ ਆਖਿਆ। ਨੌ ਮਹੀਨੇ ਬੀਤਿ, ਤਾਂ ਸਿਰਜਨ ਹਾਰ ਦੀ ਦਰਗਾਹੋਂ ਰਾਜਾ ਸਾਹਿਬ ਨੂੰ ਪੇਤ੍ਰੇ ਦੀ ਦਾਤ ਮਿਲੀ। ਰਾਜਾ ਜੀ, ਭਾਈ ਸਾਹਿਬ ਨੂੰ ਪਦਾਰਥ ਵਸ੍ਤ੍ਰ ਲੱਗੇ ਦੇਣ; ਤਾਂ ਉਨ੍ਹਾਂ ਅੰਗੀਕਾਰ ਨ ਕੀਤੇ। ਸਗੋਂ, ਰਾਡ ਸਮੇਂ ਉਨ੍ਹਾਂ ਪਾਸੋਂ ਉਠ ਕੇ ਕਿਧਰੇ ਚਲੇ ਗਏ।

ਲੋਕਾਂ, ਕਈ ਵਾਰੀ ਭਾਈ ਸਾਹਿਬ ਦੀ ਪ੍ਰੀਖਿਆ ਵਾਸਤੇ, ਉਨ੍ਹਾਂ ਪਾਸ ਸੁੰਦਰ ਇਸਤ੍ਰੀਆਂ ਭੇਜੀਆਂ। ਪਰ ਉਹ ਕਦੀ ਜਤ-ਸਤ ਤੋਂ ਨਾ ਫੇਲੇ ॥

ਇ: ਪ: ੩੧੮.

੧੦. ਭਾਈ ਬਹੁਮਦਾਸ ‘ਰੂਖੜ’ “ਰੁਖਾਂ ਦੀ ਜੀਰਾਂਦ” ਰੱਖਣ ਵਾਲੇ ਨਾਂਗੇ ਸਾਧੂ ਹੋਏ ਹਨ। ਸਦਾ ਬਹੁਤ ਸਾਰੇ ਸਾਧੂਆਂ ਦੀ ਜਮਾਤ ਨਾਲ ਲੈ ਕੇ, ਤੀਰਥ-ਯਾਤ੍ਰਾ ਕਰਦੇ ਫਿਰਦੇ ਰਹਿੰਦੇ ਸਨ। ਸਭ ਨਾਲ ਮਿਤ੍ਰਤਾ, ਦੁਆਤ ਕਿਸੇ ਨਾਲ ਨਾ ਕਰਨੀ; ਹਰ ਛੋਟੇ ਵੱਡੇ ਨੂੰ ਨਮਸਕਾਰ ਕਰਕੇ ਮਿਲਣਾ, ਆਪ ਦੀ ਸੁਭਾਵਕ ਬਿਰਤੀ ਸੀ। ਇਨ੍ਹਾਂ ਸੰਘੇੜੇ ਨਾਮ ਨੱਗਰ ਵਿਚ ਪਰਮਸਾਲ (ਗੁਰਦੁਆਰਾ) ਕਾਇਮ ਕੀਤੀ।

੧੧. ਭਾਈ ਸਰੂਪ ਦਾਸ ਜੀ ਮੁਕੰਦਪੁਰੇ ਟਿਕਦੇ ਸਨ। ਨਿਰੇ ਭਜਨ-ਸਾਧਨਾਂ ਦੀ ਮੂਰਤਿ। ਵਰੁ, ਸਰਾਪ ਤੋਂ ਸਦਾ ਅਛੂਤੇ ਰਹਿਣ ਵਾਲੇ ਤੇ ਸ਼ਾਂਤਿ ਸੁਭਾਉ ਸਾਧੂ ਹੋ ਗੁਜ਼ਰੇ ਹਨ। ਸ੍ਰੇ ਸਰੂਪ ਵਿਚ ਲੀਨ ਹੋਏ; ਤਾਂ ਮਗਰੋਂ ਉਨ੍ਹਾਂ ਦੇ ਸੈਵਕ ਸ਼ਰਧਾਲੂਆਂ ਨੇ ਸਾਧੂਆਂ, ਅਤਿਥੀਆਂ ਨੂੰ ਪ੍ਰਸ਼ਾਦ (ਭੇਂਡਿਰਾ) ਕੀਤਾ; ਤੇ ਯਾਦਗਾਰ ਵਜੋਂ ਸਮਾਧਿ ਬਣਾ ਦਿਤੀ। ਇਕ ਦੁਸਟ ਸੰਤ-ਦੇਖੀ ਮਤਿ-ਮੰਦ ਨੇ, ਭਾਈ ਜੀ ਦੀ ਸਮਾਧਿ ਪੁਰ ਜੁੱਤੀ ਸਮੇਤ ਲੱਤ ਮਾਰ ਦਿਤੀ। ਕਿਸੇ ਸ਼ਰੀਫ ਸੱਜਨ ਨੇ ਉਸ ਨੂੰ ਇਸ ਕੁਕਰਮ ਤੋਂ ਵਰਜਿਆ; ਤਾਂ ਆਖਣ ਲੱਗਾ:-

“ਇਹ ਕੋਈ ਸੱਪ ਹੈ, ਜੋ ਮੈਨੂੰ ਡੰਗ ਮਾਰੂ ? ਇੱਟਾਂ ਵਿਚ ਕੀ ਪਿਆ ਹੈ !”

ਅਜੇ ਉਸ ਨੇ ਅਪਣੀ ਗੱਲ ਮੁਕਾਈ ਨਹੀਂ ਸੀ; ਕਿ ਸੱਪ ਨੇ ਉਸ ਦੇ ਪੈਰ ’ਤੇ ਡੰਗ ਮਾਰਿਆ। ਉਹ ਦੁਸਟ ਭਿਗਦਿਆਂ ਸਾਰ ਕੁੰਭੀ ਨਰਕਿ ਜਾ ਪਿਆ। ਇਹ ਹਾਲ ਵੇਖ ਕੇ ਲੋਕੀ ਹੈਰਾਨ ਰਹਿ ਗਏ।

੧੨. ਭਾਈ ਹਰਸੁਖ ਦਾਸ ਜੀ ਭੀ ਚਿੰਗੀਬਰ ਬੇਖ-ਧਾਰੀ ਸਾਧੂ ਹੋਏ ਹਨ। ਚਾਰ ਮਹੀਨੇ ਪੰਚ-ਅਗਨੀ ਤਪਦੇ, ਤੇ ਚਾਰ ਮਹੀਨੇ ਜਲਧਾਰਾ ਕਰਦੇ ਹੁੰਦੇ ਸਨ। ਸਾਰੀ ਉਮਰ ਤਪ-ਸਾਧਨ ਤੇ ਭਜਨ-ਬੰਦਗੀ ਵਿਚ ਬਿਤੀਤ ਕੀਤੀ। ਬੜੇ ਸੀਤਲ ਸੁਭਾਉ ਵਾਲੇ ਸੰਤ ਸਨ। ਯੋਗਤਾ ਵੇਖ-ਵਿਚਾਰ ਕੇ ਇਨ੍ਹਾਂ ਨੂੰ ਭੇਖ (ਉਦਾਸੀ ਸਾਧੂਆਂ ਦੀ ਜੱਥੇਬੰਦੀ) ਨੇ ‘ਪੰਚਾਇਤੀ ਅਖਾੜੇ’ ਦਾ ਮਹੰਤ ਚਣਿਆਂ। ਬਾਕੀ ਆਖੂ ਅਖਾੜੇ ਦਾ ਪ੍ਰਬੰਧ ਕਰਨ ਵਿਚ ਗੁਜ਼ਾਰੀ; ਤੇ ਗੌਗਾ ਪੁਰ ਹੀ ਪ੍ਰਾਣ

੩੧੯.

ਤਿਆਗੇ। ਦੇਹਾਂਤ ਤੋਂ ਪੰਜ ਦਿਨ ਪਹਿਲਾਂ ਹੀ, ਅਪਣੇ ਚਲਾਣੇ ਦਾ ਸਮਾਂ ਦੱਸ ਵਿੱਤਾ ਸੀ।

੧੩. ਭਾਈ ਸੁਖਰਾਮ ਦਾਸ-ਸਿਆਲ ਕੋਟ ਨੱਗਰ ਵਿਖੇ
 ਸਤਿਗੁਰੂ ਨਾਨਕ ਦੇਵ ਕਈ ਵਾਰੀ ਵਿਰਾਜ ਕੇ ਰੰਗ ਲਾ ਗਏ ਸਨ। ਸਾਹਿਬਾਂ ਦੀ ਯਾਦਗਾਰ ਓਥੇ ਇਕ 'ਬਾਉਲੀ ਸਾਹਿਬ' ਹੈ। ਸਮਾਂ ਪਾ ਕੇ, ਸਿਖਾਂ ਦੀ ਅਨਗਹਿਲੀ ਤੇ ਹਕੂਮਤ ਦੀ ਈਰਖਾ ਦੇ ਕਾਰਣ ਉਹ ਬਾਉਲੀ ਪੂਰੀ ਗਈ। ਉੱਤੇ ਫੱਡਾ ਟਿੱਬਾ ਉੱਸਰ ਗਿਆ; ਅਰੁ ਗਿਰਦੇ ਮੁਸਲਮਾਨਾਂ ਕਬਰਾਂ ਕੱਢ ਲਈਆਂ। ਫਿਰਦੇ-ਤੁਰਦੇ ਭਾਈ ਸੁਖਰਾਮ ਦਾਸ ਜੀ ਸਿਆਲ ਕੋਟ ਆ ਪਹੁੰਚੇ। ਅਰੁ ਬਾਉਲੀ ਲਾਗੇ ਆਸਣ ਜਮਾ ਬੈਠੇ। ਅੰਦਰ-ਬਾਹਰ ਉਨ੍ਹਾਂ ਦੇ ਗੁਰਮਤਿ-ਗਿਆਨ ਦਾ ਪ੍ਰਕਾਸ਼ ਵੇਖ ਕੇ, ਸ਼ਰਧਾਲੂ ਸਿੱਖ ਸੇਵਾ ਕਰਨ ਲੱਗ ਪਏ। ਉਸ ਮੌਕੇ ਸਿਆਲ ਕੋਟ ਵਿਚ ਸਰਦਾਰ ਲਹਿਣਾ ਸਿੰਘ ਜੀ ਰਹਿੰਦੇ ਸਨ। ਉਹ ਭੀ ਸੰਤਾਂ ਦਾ ਸੁਭਾਉ ਤੇ ਤੇਜ-ਪ੍ਰਤਾਪ ਵੇਖ ਕੇ ਸੇਵਕ ਬਣ ਗਏ। ਇਕ ਦਿਹਾੜੇ ਭਾਈ ਸੁਖਰਾਮ ਦਾਸ ਸਮਾਧੀ ਲਾਈ ਬੈਠੇ ਸਨ; ਤਿੰਨ ਪਹਿਰ ਰਾਤਿ ਗੁਜ਼ਰ ਗਈ। ਪਿਛਲੇ ਪਹਿਰ ਸਮਾਧੀ ਵਿਚ ਹੀ, ਸੰਤ ਜੀ ਨੂੰ ਸਤਿਗੁਰੂ ਨਾਨਕ ਦੇ ਦਰਸ਼ਨ ਹੋਏ। ਭਾਈ ਸਾਹਿਬ ਨੇ ਉਸੇ ਹਾਲ ਸਤਿਗੁਰਾਂ ਦੀ ਪਰਦੱਖਣਾ ਕਰਕੇ ਮੱਥਾ ਟੇਕਿਆਂ ਗੁਰੂ ਜੀ ਨੇ ਬਦਨ ਕੀਤਾ:-

“ਇਥੇ ਸਾਡੀ ਬਾਉਲੀ ਹੈ; ਉਸ ਨੂੰ ਖੁਦਵਾਓ ਤੇ ਜਲ ਪੀਓ !”

ਇਹ ਆਗਿਆ ਦੇ ਕੇ, ਸਤਿਗੁਰੂ ਜੀ ਲੋਪ ਹੋ ਗਏ। ਸੰਤਾਂ ਦੀ ਸਮਾਧੀ ਭੀ ਛੱਲ੍ਹ ਗਈ। ਦਿਨ ਚੜਿਆ; ਤਾਂ ਸ਼ਹੀਦੀ ਦਿਆਲ ਸਿੰਘ ਨੇ ਸੰਤਾਂ ਨੂੰ ਮੱਥਾ ਆ ਟੇਕਿਆ। ਸੰਤ ਜੂਨੀ ਨੇ ਰਾਤਿ ਦੀ ਸੁ-ਵਾਰਤਾ ਦੇ ਆਧਾਰ ਪੁਰ ਸਰਦਾਰ ਨਾਲ ਗੱਲ ਕੀਤੀ; ਕਿ “ਇਸ ਜਾਗਹ ਗੁਰਦੁਆਰਾ ਹੈ, ਉਹ ਪ੍ਰਗਟ ਕਰਨਾ ਚਾਹੀਦਾ ਇ!” ਸਰਦਾਰ ਸਾਹਿਬ ‘ਸਤਿ ਬਚਨ’ ਕਹਿਕੇ, ਸੰਤਾਂ ਨਾਲ ਸਹਿਮਤ ਹੋ ਗਏ; ਤੇ ਦੋਵੇਂ ਗੁਰੂ ਕੇ ਲਾਲ ਸੇਵਾ ਵਿਚ ਜੁੱਟ ਪਏ। ਦੋਹਾਂ ਮਿਲਕੇ ਉਸ ਪਾਵਨ ਅਸਥਾਨ ਤੋਂ ਮੁਰਦੇ ਮਲੇਛਾਂ ਦੀਆਂ ਕਬਰਾਂ ਸਾਫ਼ ਕਰ ਵਿੱਤੀਆਂ। ਸਤਿਗੁਰਾਂ ਦੇ ਦਿੱਤੇ ਨਿਸ਼ਾਨ ਵਾਲੀ ਥਾਂ ਪੁੱਟ ਕੇ ਬਾਉਲੀ ਪ੍ਰਗਟ ਕੀਤੀ। ਉਸ ਦੀ ਅੰਮ੍ਰਿਤ-ਜਲ ਛਕ ਕੇ, ਸਾਰੇ ਸਿੱਖ ਨਿਹਾਲ

ਇ. ੫. ੩੨੦.

ਹੋਏ। ਇਹ ਗੁਲ ਸੰਮਤ ਅਠਾਰਾਂ ਸੈ ਪੈਂਹਠ ਬਿੱਕ੍ਹਮੀ ਦੀ ਹੈ।

ਉਸੇ ਦਿਨ ਤੋਂ ਬਾਉਲੀ ਸਾਹਿਬ ਪੁਰ ਭਜਨ-ਬੰਦਰੀ, ਤੇ ਗੁਰਬਾਣੀ ਦੀ ਕਬਾਅ ਅਰੁ ਕੀਰਤਨ ਹੋਣ ਲੱਗੇ। ਲੋਕੀ ਸਰਪਾ-ਪ੍ਰੇਮ ਨਾਲ ਸੇਵਾ ਕਰਨ ਡਹਿ ਪਏ। ਇਕ ਸਰਦਾਰ ਦਇਆ ਸਿੰਘ ਨੇ ਜ਼ਮੀਨ ਸਮੇਤ ਖੂਹ ਅਰਦਾਸ ਕਰਾਇਆ। ਸਰਦਾਰ ਖੁਸ਼ਹਾਲ ਸਿੰਘ ਜਮਾਂਦਾਰ ਨੇ ਵੀ ਇਕ ਖੂਹ ਦੀ ਜ਼ਮੀਨ ਤੇ ਖੂਹ ਇਸ ਗੁਰਦੁਆਰੇ ਦੇ ਨਾਮ ਲਵਾਇਆ। ਭਾਈ ਸੁਖਰਾਮ ਦਾਸ ਦੀ ਵਰਤਨ ਇਹ, ਕਿ ਜੋ ਕੁਝ ਓਥੇ ਅੰਨ-ਧਨ ਆਵੇ, ਸਭ ਨਾਲ ਵੰਡ ਕੇ ਛਕੇ।

ਸਿਆਲ ਕੋਟ ਦੇ ਗੁਆਂਫਿ ਇਕ ਜ਼ਿਮੀਦਾਰ ਦੀਦਾਰ ਬਖਸ਼ ਦਾ ਪਿੰਡ ਸੀ। ਉਹ ਉਥੇ ਖੂਹ ਖਟਾਉਣ ਲੱਗਾ। ਉਸ ਨੇ ਬੜਾ ਜਤਨ ਕੀਤਾ; ਪਰ ਧਰਤੀ ਨੇ ਪਾਣੀ ਨਾਂ ਦਿੱਤਾ। ਹਾਰ ਕੇ ਉਸ ਨੇ ਇਕ ਦਿਨ ਭਾਈ ਸੁਖਰਾਮ ਦਾਸ ਨੂੰ, ਓਥੇ ਆਇਆਂ ਵੇਖ ਕੇ, ਮੱਥਾ ਟੇਕਿਆ; ਅਰੁ ਅਰਜ਼ ਕੀਤੇ:-

“ਮਹਾਰਾਜ ! ਆਪ ਨੂੰ ਸਰਕਾਰ (ਮਹਾਰਾਜਾ ਰਣਜੀਤ ਸਿੰਘ) ਨੇ ਇਕ ਪਿੰਡ ਲੰਗਰ ਵਾਸਤੇ ਅਰਪਨ ਕੀਤਾ ਹੈ; ਪਰ ਏਥੇ ਜੋ ਖੂਹ ਲਾਈਦਾ ਹੈ; ਉਹ ਘੁਣੀ ਨਹੀਂ ਦੇਂਦਾ।”

ਇਹ ਬਿਨੈ ਸੁਣ ਕੇ ਭਾਈ ਸਾਹਿਬ ਉਸ ਅਟਕੇ ਹੋਏ ਖੂਹ ਪੁਰ ਗਏ। ਹੱਥ ’ਚਿ ਜੋ ਲਾਠੀ ਫੜੀ ਹੋਈ ਸੀ; ਉਹ ਉਸ ਦੇ ਪਾੜ ਵਿਚ ਖੁਕੋ ਵਿੱਤੀ। ਜਦੋਂ ਖਿੱਚ ਕੇ ਕੱਢੀ; ਤਾਂ ਨਾਲ ਹੀ ਜਲ ਦੀ ਪਾਰਾ ਬੁੰਬਾਂ ਦੇ ਕੇ ਨਿਕਲ ਪਈ। ਸੰਤ ਜੀ ਨੇ ਦੀਦਾਰ ਬਖਸ਼ ਨੂੰ ਆਖਿਆ:-

“ਹੁਣ ਜਿੱਥੇ ਬੀ ਤੁਸੀਂ ਖੂਹ ਲਾਉਗੇ; ਬਹੁਤ ਜਲਦੇਵੇਗਾ !”

ਇਹ ਕਰਾਮਾਤ ਵੇਖ ਕੇ ਤੇ ਬਰਨ ਸੁਣ ਕੇ ਦੀਦਾਰ ਬਖਸ਼ ਬੜਾ ਖੁਸ਼ ਹੋਇਆ; ਭਾਈ ਸਾਹਿਬ ਦੀ ਕਦਮ-ਬੋਸੀ ਕੀਤੀ। ਜਿੱਥੇ ਸੰਤਾਂ ਲਾਠੀ ਖੋਭੀ ਸੀ; ਉਸ ਖੂਹ ਪੁਰ ਦੁਵਿੱਚਾ ਹਲਟ ਵਗਦਾ ਹੈ; ਤੇ ਪਾਣੀ ਕਦੀ ਨਹੀਂ ਉਤਰਦਾ।

ਇਕ ਸਿੱਖ ਰੰਡਾ ਸਿੰਘ ਨਾਵੇਂ ਬੜਾ ਗਾਰੀਬ ਸੀ। ਉਸ ਨੇ ਕੁਝ ਫਲ ਤੇ ਹੋਰ ਵਸਤਾਂ ਭੇਟਾ ਰੱਖ ਕੇ, ਭਾਈ ਸੁਖਰਾਮ ਦਾਸ ਨੂੰ ਮੱਥਾ

੩੨੦.

ਟੇਕਿਆ। ਭਾਈ ਸਾਹਿਬ ਨੇ ਉਸ ਦੀ ਸਰਧਾ ਤੇ ਪ੍ਰੇਮ ਜਾਚ ਕੇ, ਤੇ ਲਾਗੇ ਖਲੋਤੀਆਂ ਬੇਰੀਆਂ ਵਲ ਸੈਨਤ ਕਰਕੇ, ਬਚਨ ਕੀਤਾ:-

“ਭਾਈ ਸਿਖਾ ! ਤੂੰ ਇਨ੍ਹਾਂ ਬੇਰੀਆਂ ਵਾਂਝੁ ਫਲੇ-ਫੁਲੇਂਗਾ !”

ਗੰਡਾ ਸਿੰਘ ਨੇ ਹੱਥ ਜੋੜ ਕੇ ਅਰਜੇਈ ਕੀਤੀ; “ਮਹਾਰਾਜ ! ਮੇਰੀ ਤਾਂ ਘਰ ਵਾਲੀ ਭੀ ਚੜ੍ਹਾਈ ਕਰ ਗਈ ਹੈ; ਫਲਣਾ ਫੁਲਣਾ ਕਿਵੇਂ ਹੋਇਆ ? ਭਾਈ ਸਾਹਿਬ ਬੇਲੇ:-

“ਤੂੰ ਗੁਰ-ਬਾਬੇ ਤੇ ਨਿਹਚਉਂ ਰੱਖ ! ਸੱਭੇ ਕਾਰਜ ਰਾਸ ਹੋ ਜਾਣਗੇ !”

ਭਾਈ ਗੰਡਾ ਸਿੰਘ, ਸਰਧਾ ਧਾਰ ਕੇ ਸੇਵਾ ਕਰਨ ਲਗ ਪਿਆ। ਥੋੜੇ ਸਮੇਂ ਬਾਦ ਹੀ ਸਾਧੂ-ਬਚਨ ਸਫਲ ਹੋ ਗਏ। ਪੇਥੀ ਦੇ ਲਿਖਾਰੀ ਨੇ ਵੱਸਿਆ ਹੈ; ਕਿ ਇਸ ਵਕਤ ਭਾਈ ਗੰਡਾ ਸਿੰਘ ਦੇ ਪਰਵਾਰ ਵਿਚ ਵੀਹ ਜੀਅ ਮੌਜੂਦ ਹਨ।

੧੪. ਭਾਈ ਦਇਆ ਰਾਮ, ਬਾਬਾ ਸੁਖਰਾਮ ਦਾਸ ਤੋਂ
ਬਾਦ, ਗੁ: ਬਾਉਲੀ ਸਾਹਿਬ ਦੇ ਮੰਨ ਬਣੇ। ਇਹ ਮਹਾਤਮਾਂ ਬੀ ਜਪ-ਤਪ ਵਿਚ ਬੜੇ ਬਲੀ ਸਨ। ਇਕੇਰਾਂ ਚੇਰ ਇਨ੍ਹਾਂ ਦੀ ਘੋੜੀ ਥੋੜ੍ਹੀ ਕੇ ਲੈ ਗਏ। ਦੋ ਕੋਹ ਪੈਂਡਾ ਦੂਰ ਗਏ; ਤਾਂ ਅੰਨ੍ਹੇ ਹੋ ਗਏ। ਹਾਰ ਕੇ ਘੋੜੀ ਉਨ੍ਹਾਂ ਛੱਡ ਦਿੱਤੀ। ਫਿਰ ਚੰਗੇ ਭਲੇ ਸੁਜਾਖੇ ਹੋ ਗਏ। ਘੋੜੀ ਅਪਣੇ ਕਿੱਲੇ ਪੁਰ ਪਹੁੰਚ ਗਈ।

ਦੋ ਵਰ੍ਹੇ ਮਗਾਰੇਂ ਚੇਰ, ਫਿਰ ਇਕ ਵਛੇਰੀ ਤੇ ਬਲੁਦ ਚੁਰਾ ਲੈ ਗਏ। ਪਰ ਸਾਰੀ ਰਾਤਿ ਅੰਨ੍ਹੇ ਹੋਏ ਭਉਂਦੇ ਰਹੇ। ਦਿਨ ਚੜ੍ਹਿਆ, ਤਦ ਬੀ ਕੁਝ ਨਾਂ ਸੁੱਝੇ ਬੁੱਝੇ। ਐਉਂ ਅਉਟਲੇ ਭੂਤ ਵਾਂਝੁ ਫਿਰਦਿਆਂ ਵੇਖ ਕੇ ਕਿਸੇ ਨੇ ਆਖਿਆ:-

“ਤੁਸੀਂ ਰਸਤੇ ਕਿਉਂ ਨਹੀਂ ਤੁਰਦੇ ?”

ਚੇਰ ਥੋੜੇ : ਸਾਨੂੰ ਨਕ਼ਰ ਈ ਕੁਝ ਨਹੀਂ ਆਉਂਦਾ !” ਉਹ ਪੁਰਖ ਆਖੇ:- “ਤੁਸੀਂ ਚੰਗੇ-ਭਲੇ ਤਾਂ ਦਿਸਦੇ ਓ !” ਚੇਰਾਂ ਆਖਿਆ:- “ਸਾਡੇ ਉਤੇ ਰਾਤੇ ਰਾਤ ਕੁਝ ਭਾਣਾ ਵਰਤ ਗਿਆ ਹੈ !” ਉਸ ਆਖਿਆ:- “ਤੁਸਾਂ ਕਿਸੇ ਗਾਰੀਬ ਯਾ ਸਾਧੂ-ਸੰਤ ਨੂੰ ਦੁੱਖ ਦਿੱਤਾ

ਇ. ਪ. ੩੨੨.

ਹੋਵੇਗਾ !” ਚੇਰ ਬੋਲੇ:-“ਸੰਤਾਂ ਦਾ ਮਾਲ ਤਾਂ ਅਸੀਂ ਅਹਿ ਲਈ
ਜਾ ਰਹੇ ਹਾਂ !”

ਉਸ ਸੱਜਨ ਨੇ ਕਿਹਾ:-ਤੁਸੀਂ ਸੁੱਧ ਭਾਵਨਾ ਕਰੋ; ਤਾਂ ਗੁਰੂ
ਕਰੋ, ਤੁਹਾਡੇ ਪੁਰ ਰਹਿਮਤ ਹੋ ਜਾਇਗੀ !”

ਉਸ ਭਲੇ ਲੋਕ ਦੇ ਆਖੇ, ਚੇਰਾਂ ਅਪਣੀ ਭਾਵਨੀ ਸੁੱਧ ਕਰ
ਲਈ; ਤਾਂ ਨੈਣ ਖੁਲ੍ਹੁ ਗਏ। ਮੁੜ ਕੇ ਸਿਆਲ ਕੋਟਿ ਆਏ; ਸੰਤਾਂ ਦੇ
ਕਦਮਾਂ ਪੁਰ ਭਿਗ ਪਏ। ਮਾਲ ਮੇੜ ਕੇ ਭੁੱਲਾਂ ਬਖਸ਼ਾਈਆਂ। ਭਾਈ
ਸਾਹਿਬ ਪਾਸੋਂ ਚਰਨ-ਘਾਲ ਲੈ ਕੇ ਗੁਰੂ ਕੋ ਸਿੱਖ ਸਜੇ। ਹੋਰ ਸਰਦੀ
ਬਣਦੀ ਸੇਵਾ ਕਰਕੇ, ਘਰ ਜਾਣ ਦੀ ਆਗਿਆ ਲਈ ॥

੧੫. ਭਾਈ ਧਰਮ ਦਾਸ ਭੀ ‘ਸੰਗਤ ਸਾਹਿਬ’ ਦੇ ਸਾਥੂਆਂ
ਵਿਚੋਂ ਬੜੇ ਜਪੀ-ਤਪੀ ਮਹਿਤਮਾਂ ਹੋਏ ਹਨ। ਪਹਿਲੀ ਅਵਸਤਾ ਵਿੱਚ
ਘੋਰ ਤਪ-ਸਿਆ ਕੀਤੀ। ਫਿਰ ਗੁਰਪਾਮਾਂ ਤੇ ਪ੍ਰਸਿੱਧ ਤੀਰਥਾਂ ਦੇ ਦਰਸ਼ਨ-
ਸ਼ਨਾਨ ਕਰਨ ਹਿਤ ਰਮਤੇ ਰਹੇ। ਜਾਂ ਸਰੀਰ ਬਹੁਤ ਬ੍ਰਿਧ ਹੋ ਗਿਆ;
ਤਾਂ ਮਹਾਰਾਜਾ ਰਣਜੀਤ ਸਿੰਘ ਨੇ ਪ੍ਰਾਰਥਨਾਂ ਕਰਕੇ ‘ਸੈਦਪੁਰ’ ਗਿਰਾਉਂ
ਵਿਚ ਟਿਕਾ ਦਿੱਤੇ; ਅਰੁ ਪੰਦਰਾਂ ਸੇ ਰੁਪਜੇ ਜਾਗੀਰ ਧਰਮ-ਅਰਥ
ਉਸ ਥਾਂ ਦੀ ਧਰਮਸਾਲ ਦੇ ਨਾਮ ਲਾ ਦਿੱਤੀ। ਸਰਕਾਰ ਦਾ ਬਚਨ
ਮੰਨ ਕੇ ਉਸ ਥਾਂ ਬਹਿ ਗਏ; ਤੇ ਅੰਨ ਥਾਣੀ ਦਾ ਲੰਗਰ ਅਰੁ ਨਾਮ-ਬਾਣੀ
ਦਾ ਪਰਵਾਹ ਚਲਾ ਦਿੱਤਾ। ਬਹੁਤ ਸੰਤ ਅਭਿਆਗਤਿ ਆ ਕੇ ਉਸ
ਧਰਮਸਾਲ ਵਿੱਚ ਬਿਸਰਾਮ ਤੇ ਪ੍ਰਸ਼ਾਦ ਪਾਵਣ ਲੱਗੇ। ਉਸ ਵਕਤ ਦੀ
ਬੱਧੀ ਮ੍ਰਿਯਾਦਾ, ਉਸ ਥਾਂ ਬਹਾਲ ਰਹੀ ਹੈ ॥

ਇਕ ਦਿਨ ਇਕ ਮਾਈ, ਭਾਈ ਸਾਹਿਬ ਨੂੰ ਮੱਥਾ ਟੇਕਣ ਆਈ;
ਨਾਲ ਉਸ ਦੇ ਨਿੱਕਾ ਬਾਲ। ਸੰਤ ਜੀ ਦਾ ਪਿਆਨ, ਗੱਲਾਂ ਕਰਦਿਆਂ,
ਅਪਣੀ ਝੋੜੀ ਵੱਲ ਨਾਂ ਰਿਹਾ; ਉਸ ਬਾਲਕ ਨੇ ਝੋੜੀ ਵਿਚੋਂ ਸਭ
ਵਸਤਾਂ ਕੱਢ ਕੇ ਖਿੰਡਾ ਦਿੱਤੀਆਂ। ਬਾਬਾ ਧਰਮ ਦਾਸ ਜੀ ਬਾਲਕ ਦੀ
ਕਾਰ ਵੇਖ ਕੇ ਹੱਸ ਪਏ; ਅਰੁ ਬਚਨ ਕੀਤਾ:-

“ਕਾਕਾ ! ਤੂੰ ਬੜਾ ਚੇਰ ਹੋਵੇਗਾ !”

ਇਹ ਗੱਲ ਸੁਣ ਕੇ, ਬਾਲਕ ਦੀ ਮਾਤਾ ਨੇ ਬਾਬਾ ਜੀ ਦੇ ਚਰਨ ਫੜ
ਲਏ; ਤੇ ਨਿੰਮ੍ਰਤਾ ਸਹਿਤ ਬੋਲੀ:-

੩੨੨.

“ਮਹਾਰਾਜ ! ਸਾਧੂ ਦਾ ਬਚਨ ਤਾਂ ਸਦਾ ਸੱਤਿ ਹੁੰਦਾ ਇਹ;
ਆਪ ਇਉਂ ਨਾ ਆਖੋ !”

ਬਾਬਾ ਜੀ ਨੇ ਗੱਲ ਉਲਟਾ ਕੇ ਆਖਿਆ :-

“ਚੇਰ ਨਹੀਂ, ਬੜਾ ਜੁਆਨ ਹੋਵੇਗਾ !”

ਜੇ, ਜਿਵੇਂ ਆਖਿਆ ਸੀ, ਉਵੇਂ ਵਰਤਾਰਾ ਵਰਤਿਆ। ਇਹ ਬਾਤ ਉਸ
ਪਚੱਥ ਵਿੱਚ ਪ੍ਰਸਿੱਧ ਹੈ ॥

ਇਸੇ ਗੱਲ ਵਿਚ ਇਕ ਨੱਗਰ ਹੈ ‘ਬੁਰਜ’ ਨਾਮੇ। ਉਥੋਂ ਦਾ
ਇਕ ਅੜਬ ਜੱਟ ਸੀ ਸੱਜਣ ਸਿੰਘ ਨਾਮ। ਬਾਬਾ ਧਰਮ ਦਾਸ ਜੀ
ਅਪਣੇ ਐਸੇ ਵਿਚ ਖੂਹ ਲਵਾਉਣ ਲੱਗੇ; ਤਾਂ ਉਹ ਵਿਘਨ ਪਾਉਣ
ਲੱਗਾ। ਸੰਤਾਂ ਨਰਮਾਈ ਨਾਲ ਉਸ ਨੂੰ ਬਥੇਰਾ ਸਮਝਾਇਆ, ਕਿ “ਤੁੰ
ਸੰਤਾਂ ਨੂੰ ਨਾਂ ਦੁਖਾ !” ਉਹ ਸਗੋਂ ਚੰਡਾਲ ਬਣ ਕੇ ਆਖਣ ਲੱਗਾ:-

“ਤੂੰ ਲਾ ਖਾਂ ਖਹ ਭਲਾ ! ਮੈਂ ਉਸਦੀਆਂ ਇੱਟਾਂ ਉਧੇੜ ਕੇ
ਅਪਣੀ ਡਿੜੀ ਨੂੰ ਲਾਵਾਂਗਾ ! ਅਰੁ ਤੂੰ ਜੋ ਮੈਨੂੰ ਘੁਰਦਾ ਇਹ;<
ਕੋਈ ਸੱਪ ਏਂ; ਜੋ ਡੰਗ ਮਾਰੇਂਗਾ ?”

ਬਾਬਾ ਜੀ ਦੇ ਮੂੰਹੋਂ ਸਹਿਜ-ਸੁਭਾ ਬਚਨ ਨਿਕਲਿਆ : “ਚੰਗਾ, ਭਾਈ
ਇਸੇ ਤਰਾਂ ਸਥਾਂ !” ਐਉਂ, ਸੰਤਾਂ ਨਾਲ ਬੇਭੜ ਕੇ ਜਦੋਂ ਸੱਜਣ ਸਿੰਘ
ਘਰਿ ਮੁੜਿਆ; ਵਲ੍ਲੀਜਾਂ ਅੰਦਰ ਪੈਰ ਰੱਖਿਆ ਹੀ ਸੀ; ਕਿ ਸੱਪ ਨੇ
ਡੰਗ ਮਾਰਿਆ; ਅਰੁ ਦੁਸਟ ਲਿੰਘ ਉਲਟ ਕੇ ਭੁੰਢੇ ਆ ਪਿਆ। ਉਸੇ
ਪਲ ਪਰਾਨ-ਪੰਖੇਰੂ, ਉਸ ਦੇ ਅਵੈਕੇ ਸਰੀਰ-ਪਿੰਜਰ ’ਚੋਂ ਉਡ ਗਏ।
ਵੇਖਣ ਵਾਲੇ ਹੈਰਾਨ-ਪ੍ਰੇਸ਼ਾਨ ਰਹਿ ਗਏ। ਉਸ ਦਿਨ ਤੋਂ ਸੰਤਾਂ ਦੇ
ਬਚਨਾਂ ਦਾ ਸਹਿਮ ਸਾਰੇ ਲੋਕਾਂ ਦੇ ਦਿਲਾਂ ਉਤੇ ਬਹਿ ਗਿਆ।

ਸੁੱਖਾ ਸਿੰਘ ‘ਸੇਚ’ ਜਾਤਿ ਦਾ ਜ਼ਿਮੀਦਾਰ ਸੀ; ਤੇ ਬੇਲਾ ਸਿੰਘ
'ਮਾਨ' ਗੋੜੀ ਭੁੰਮੀਆਂ। ਦੇਵੇਂ ਆਪੇ ਆਪਣੀ ਜ਼ਮੀਨ ਵਿਚ ਖੂਹ
ਲਾਉਣ ਲੱਗੇ। ਸੁੱਖਾ ਸਿੰਘ ਸਾਧਾਰਨ ਹਾਲ ਦਾ ਗਿਰਹੀ ਸੀ; ਪਰ
ਬੇਲਾ ਸਿੰਘ ਰਿਜ਼ਕ ਤੇ ਬੰਦਿਆਂ ਵਾਲਾ। ਬੇਲਾ ਸਿੰਘ ਨੇ ਅਭਿਮਾਨ
ਨਾਲ ਸੁੱਖਾ ਸਿੰਘ ਨੂੰ ਮਸ਼ਕਰੀ ਕੀਤੀ। ਉਸਿ ਬਾਬਾ ਧਰਮ ਦਾਸ ਪਾਸ
ਆ ਕੇ ਬਿਨੈ ਕੀਤੀ:-

“ਮਹਾਰਾਜ ! ਬੇਲਾ ਸਿੰਘ ਮੈਨੂੰ ਠੱਠੇ ਕਰਦਾ, ਤੇ ਕਹਿੰਦਾ
ਇਹ: ‘ਵੇਖਾਂ, ਖੂਹਾਂ ਪਹਿਲਾਂ ਲਾਉਂਦਾ ਇਹ; ਕਿ ਅਸੀਂ !’

ਇ. ਪ. ੩੨੪.

ਉਹ ਰਿਜਕ ਤੇ ਬੰਦਿਆਂ ਵਾਲਾ ਹੈ; ਪਰ ਮੈਂ ਕੱਲਾ-ਕਲਾਪਾ।
ਮੈਨੂੰ ਸਿਰਫ ਸਤਿਗੁਰਾਂ ਦੇ ਚਟਨਾਂ ਦਾ ਹੀ ਆਸਰਾ ਹੈ !”

ਬਾਬਾ ਜੀ ਬੋਲੇ:-“ਚਿੰਤਾ ਨਾਂ ਕਰੁ ! ਤੇਰਾ ਪਾਣੀ ਛੇਤੀ
ਨਿਕਲੇਗਾ !” ਸੰਤਾਂ ਦੇ ਇਸ ਵਾਕੁ ਦੇ ਸਦਕੇ ਅਗਲੇ ਹੀ ਦਿਨ ਬੇਲਾ
ਸਿੰਘ ਦੇ ਪੁੱਟੇ ਪਾੜ ਵਿਚ ਰੇਤ ਦੀਆਂ ਛਿਗਾਂ ਢਹਿ ੨ ਕੇ ਡਿਗਣ
ਡਹਿ ਪਈਆਂ। ਅਚੁ ਭਾਈ ਸੁੱਖਾ ਸਿੰਘ ਦਾ ਛੇਤੀ ਹੀ ਟੰਗੁ (ਪਾਣੀ
ਹਾਂਡਾ) ਆ ਗਿਆ। ਲੋਕੀ ਸਾਰੇ ਇਹ ਕਉਤੁਕ ਵੇਖ ਕੇ ਅਚੰਭਿਤ
ਹੋ ਗਏ। ਅਚੁ ਬੇਲਾ ਸਿੰਘ ਅਪਣੇ ਮਾਣ-ਮਹੱਤ ਪੁਰ ਪਸ਼ੇਮਾਨ ਹੋ ਕੇ
ਬਾਬਾ ਜੀ ਦੇ ਚਰਨਾਂ ਪੁਰ ਆ ਢੱਠਾ। ਸੰਤਾਂ ਦੀ ਖੁਸ਼ੀ ਹੋਈ; ਜਲ ਉਸਦੇ
ਛੂਹ ਵਿਚ ਭੀ ਨਿਕਲ ਪਿਆ; ਪਰ ਬੜੇ ਜਤਨਾਂ ਤੋਂ ਬੱਦ।

ਗੁਆਂਢ ਇਕ ਪਿੰਡ ਹੈ ‘ਮੁੰਡੇ ਕੇ’। ਓਥੋਂ ਦਾ ਜ਼ਿਮੀਦਾਰ ਕਰਮ
ਸਿੰਘ ਬੜਾ ਸੰਤ-ਸੇਵਕ ਸੀ। ਉਸਦੀ ਪਿਛਲੀ ਉਮਰੇ ਸਿਰਫ ਇਕ
ਪੁੱਤ੍ਰ ਪੈਦਾ ਹੋਇਆ; ਪਰ ਬੋੜਾ ਚਿਰ ਮਗਰੋਂ ਉਹ ਭੀ ਕਾਲ-ਵੱਸ ਹੋ
ਗਿਆ। ਬਾਬਾ ਧਰਮਦਾਸ ਜੀ ਨਿੱਤ ਕਰਮ ਸਿੰਘ ਦੇ ਘਰਿ ਪਰਚਾਉਣੀ
ਕਰਨ ਚਲੇ ਜਾਣ। ਇਕ ਦਿਨ ਕਰਮ ਸਿੰਘ ਨੇ ਹੱਥ ਜੋੜ ਕੇ
ਪਦਾਰਥਨਾ ਕੀਤੀ:-

“ਬਾਬਾ ਜੀ ! ਆਪ ਬਿ੍ਧੁ ਮਹਾਤਮਾਂ ਹੋ; ਮੈਨੀ ਖੇਚਲ
ਕਾਹਦੇ ਲਈ ਕਰਦੇ ਓ ! ਇਸ ਤਰਾਂ ਮੇਰੇ ਸਿਰ ਭਾਰ
ਚੜ੍ਹਦਾ ਇ !”

ਚੜ੍ਹ-ਚੁਕੇ ਬਾਲਕ ਦਾ ਨਾਮ ਬਘੇਲ ਸਿੰਘ ਸੀ। ਬਾਬਾ ਜੀ ਨੇ
ਫੁਰਮਾਇਆ !”

“ਅਸੀਂ ਤੁਹਾਨੂੰ ਬਘੇਲ ਸਿੰਘ ਦਿਵਾਉਣ ਵਾਸਤੇ
ਆਉਂਦੇ ਹਾਂ !”

ਕਰਮ ਸਿੰਘ ਨੇ ਨਿਮ੍ਰੀ ਭੂਤ ਹੋ ਕੇ ਆਖਿਆ:-

“ਮਹਾਰਾਜ ! ਸਾਧ-ਬਚਨ ਅਟਲਾਧਾ ਹੁੰਦਾ ਹੈ। ਵਾਹਗੁਰੂ
ਆਪ ਦੇ ਬਚਨਾਂ ਵਿਚ-ਖਉਂਦੇ-ਬਰਕਤਿ ਪਾ ਹੀ ਦੇਵੇ।”

ਇਸ ਬਚਨ-ਬਿਲਾਸ ਨੂੰ ਜਦੋਂ ਨੌ-ਦਸ ਮਹੀਨੇ ਬੀਤ ਗਏ; ਤਾਂ
ਸੱਚ-ਮੁੱਚ ਉਹੋ ਬਘੇਲ ਸਿੰਘ, ਕਰਮ ਸਿੰਘ ਦੇ ਘਰਿ ਮੁੜਿ ਜੰਮ ਪਿਆ।
ਨਾਮ ਭੀ ਬਾਲਕੇ ਦਾ ਬਘੇਲ ਸਿੰਘ ਹੀ ਰੱਖਿਆਂ ਗਿਆ। ॥

੧੯. ਭਾਈ ਰਾਮ ਪ੍ਰਸ਼ਾਦ ਜੀ, ਬਾਬਾ ਧਰਮ ਦਾਸ ਜੀ ਦੇ ਚੇਲੇ ਸਨ; ਜੋ ਉਨ੍ਹਾਂ ਤੋਂ ਬੱਦ ਧਰਮਸਾਲ-ਸੈਵਪੁਰ ਦੇ ਮਹੰਤ ਬਾਪੇ ਗਏ। ਇਹ ਬੀ ਬੜੇ ਪ੍ਰਤਾਪੀ ਸਾਧੂ ਸਨ। ਗੋਰੇ-ਨਿਛੇਹ ਸੁਦਰ ਜਵਾਨ; ਪਰ ਪੀਰਜਵਾਨ; ਧਰਮ ਦੀ ਮੂਰਤਿ; ਪਰਉਪਕਾਰੀ ਬੰਦੇ। ਅਨੇਕਾਂ ਬ੍ਰਹਮਣਾਂ ਤੇ ਗਰੀਬ ਜਿਮੀਦਾਰਾਂ ਦੀਆਂ ਕਨਿਆਵਾਂ ਦੇ ਵਿਆਹ ਇਨ੍ਹਾਂ ਨੂੰ ਅਪਣੇ ਪੱਲਿਓਂ ਖਰਚ ਕਰਕੇ, ਭੁਗਤਾਏ।

੧੭. ਭਾਈ ਜੈ ਪ੍ਰਕਾਸ਼, ਮਹੰਤ ਰਾਮ ਪ੍ਰਸ਼ਾਦ ਜੀ ਦੇ ਚੇਲੇ ਤੇ ਉੱਤਰਾਧਿਕਾਰੀ। ਪਰਮ ਪ੍ਰਤਾਪ ਵਾਨ ਤੇ ਜਿਤੇਂਦਰ। ਸੁਦਰ ਸੁਡੌਲ ਤੇ ਲੰਮੇ ਲੰਝੇ ਗੱਭਟੂ; ਲੰਮਾ ਸਜੀਲਾ ਦਾਹੜਾ। ਸਬਦ ਕੀਰਤਨ ਤੇ ਕਥਾ ਦਾ ਚਾਉ ਅਥਾਹ; ਦੋਵੇਂ ਵੇਲੇ ਬਾਕਾਇਦਾ ਇਹ ਰੀਤਿ ਨਿਭਾਈ। ਗੁਰ-ਸ਼ਬਦ ਨਾਲ ਏਨਾ ਅਤੱਟ ਪ੍ਰੇਮ ਤੇ ਭਰੋਸਾ, ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ-ਪਾਠ ਕੀਤੇ ਬਿਨਾਂ ਅੰਨ-ਜਲ ਅੰਗੀਕਾਰ ਨ ਕਰਨਾ। ਸੰਤ, ਅਭਿਆਗਤਿ ਨੂੰ ਇਉਂ ਉਮਾਹ ਨਾਲ ਮਿਲਣਾ, ਜਿਵੇਂ ਨਵੇਂ (ਦੂਜ ਦੇ) ਚੰਦ ਨੂੰ। ਸਾਧਾਂ, ਅਤਿਬੀਆਂ ਦੀ ਹਰ ਤਰਾਂ ਸੇਵਾ ਕਰਕੇ, ਖੁਸ਼ੀਆਂ ਪ੍ਰਾਪਤਿ ਕਰਨੀਆਂ। ਸਾਧ, ਮੁਸਾਫਰਾਂ ਦੇ ਬਿਸ੍ਰਾਮ ਹਿਤ ਐਸਾ ਸੁਦਰ ਸੁਅੱਛ ਅਸਥਾਨ (ਧਰਮਸਾਲ) ਬਣਾਇਆ, ਕਿ ਕਿਸੇ ਰਾਜੇ ਕੀ ਬਨਾਉਣਾ ਹੋਇਆ। ਗੁਰੂ ਪਰਮੇਸ਼ੁਰ ਨੇ ਆਪ ਨੂੰ ਐਸ਼੍ਵਰਜ ਭੀ ਬੜਾ ਬਖਸ਼ਿਆ ਸੀ। ਅੰਨ-ਧਨ, ਮਾਲ-ਮਵੇਸ਼ੀ ਤੇ ਘੋੜੇ ਆਦਿ ਸਭ ਕੁਝ ਮੌਜੂਦ ਤੇ ਸੇਵਾ ਵਿਚ ਹਾਜ਼ਰ। ਸਿਮਰਨ-ਭਜਨ ਢੁਢ ਪਹਿਰ ਰਾਤਿ ਰਹਿੰਦੀ ਤੋਂ ਕਰਨ ਲੱਗ ਪੈਂਦੇ। ਗੁਰਬਾਣੀ ਏਨੀ ਕੰਠਾਗਰ, ਜਾਣੇ ਸਾਰਾਂ ਗ੍ਰੰਥ, ਸਾਹਿਬ ਹੀ ਮੰਹ ਜ਼ਬਾਨੀ ਖਾਦ ਹੈ। ਬਚਨ ਵਿਚ ਸੱਤਿਆ; ਜੇ ਕਹਿਣ, ਤੁਰਤ ਵਰਤ ਜਾਏ। ਸੰਤੇਖੀ ਏਨੇ, ਕਿ ਕਦੀ ਤੁਰ ਕੇ ਕਿਸੇ ਕੋਲ ਕੁਝ ਮੰਗਣ ਨਹੀਂ ਗਏ। ਸਗੋਂ ਲੋਕ ਸਾਰੇ ਆਪ ਉਨ੍ਹਾਂ ਨੂੰ ਲੋੜੀਂਦੀ ਵਸਤੁ ਅਰਪਣ ਵਿਚ, ਅਪਣੇ ਧੰਨ ਭਾਗ ਸਮਝਦੇ ਸਨ। ਲੰਗਰੋਂ ਅੱਠੇ ਪਹਿਰ ਹਰ ਕਿਸੇ ਨੂੰ ਪ੍ਰਸ਼ਾਦ ਮਿਲਣਾ। ਕਦੇ ਕਿਸੇ ਨੂੰ ਨਿਰਾਸ ਨਹੀਂ ਮੁੜਨ ਦਿੱਤਾ। ਮਤਾ, ਭਾਈ ਸਾਹਿਬ ਦੂਂ ਨਿਰਾ ਰਾਜ-ਰਿਖੀਆਂ ਵਾਲਾ॥

੧੮. ਭਾਈ ਨਖੀ ਜੀ ਭੀ ਇਸ ਪੱਧਤੀ ਵਿਚ ਬੜੇ ਤਪੀਸਰ ਹੋਏ ਹਨ। ਸਾਬਤ-ਸੂਰਤਿ ਏਨੇ, ਕਿ ਨਹੁੰ ਭੀ ਕਦੀ ਨਹੀਂ ਗਵਾਏ। ਬੜੇ ੨ ਨਹੁੰ ਹੋਣ ਕਰ ਕੇ ਨਾਮ 'ਬਾਵਾ' ਨਖੀ (ਨਹੁੰਆਂ ਵਾਲਾ) ਜੀ' ਹੀ ਪ੍ਰਸਿੱਧ ਹੋ ਗਿਆ; ਅਸਲ ਨਾਮ ਕਿਸੇ ਨੂੰ ਪਤਾ ਹੀ ਨਾ ਰਿਹਾ। ਬਾਹੋਂ ਉਚਿਆਂ ਕਰਕੇ (ਉਰਪ-ਬਾਹੁ) ਤਪ ਕੀਤਾ। ਬੜੇ ਤੇਵਜਾਨ ਪਰ ਬਿਰਕਤ। ਸਾਰੇ ਗੁਰਧਾਮਾਂ ਦੀ ਯਾਤ੍ਰਾ ਪਾਪਿਆਦਾ ਕੀਤੀ।

੧੯. ਭਾਈ ਮਿਹਰ ਦਾਸ ਬੀ ਬੜੇ ਸੇਵਾ ਭਾਵ ਵਾਲੇ ਸਾਧੂ ਹੋਏ ਹਨ। ਇਨ੍ਹਾਂ ਨੇ ਗੁਰਦੁਆਰੇ (ਧਰਮਸਾਲ) ਦੀ ਅਣਬੱਕ ਸੇਵਾ ਕੀਤੀ ਹੈ। ਮਗਾਰੋਂ ਲੋਕੀ ਉਨ੍ਹਾਂ ਦੀ ਸਮਾਧਿ ਨੂੰ ਭੀ ਮੰਨਦੇ-ਪੂਜਦੇ ਰਹੇ ਹਨ ॥

੨੦. ਭਾਈ ਧਰਮ ਦਾਸ ਜੀ—‘ਸੁਲੀਣਾ’ ਨਗਰ ਮਾਲਵੇ ਦੇਸ ਵਿੱਚ ਹੈ, ਇਸ ਗਿਰਾਊ ਵਿਚ ਧਰਮਸਾਲ, ਭਾਈ ਫੇਰੂ (ਸੰਗਤਿ ਸਾਹਿਬ) ਜੀ ਦੀ ਪੱਧਤੀ ਦੇ ਸਾਧੂਆਂ ਹੀ ਸਥਾਪਨ ਕੀਤੀ ਹੈ। ਜਿਸਦੇ ਪਹਿਲੇ ਪ੍ਰਬੰਧਕ ਭਾਈ ਬਾਵਾ ਦਾਸ ਟਹਿਲ ਦਾਸ ਤੇ ਗਿਆਨ ਸਰੂਪ ਜੀ ਹੋਏ ਹਨ। ਉਪ੍ਰੰਤ ਭਾਈ ਧਰਮ ਦਾਸ ਜੀ ਮਹੰਤ ਬਣੇ। ਇਹ ਮਹਾਤਮਾਂ ਬੜੇ ਬਰਕਤਿ ਵਾਲੇ ਮਸ਼ਹੂਰ ਹਨ। ਇਕ ਦਿਨ ਭਾਈ ਸਾਹਿਬ ਅਪਣੇ ਫੰਗ ਵਿਚ ਬੈਠੇ ਸਨ; ਕਿਸੇ ਨੇ ਆਂ ਕੇ ਆਖਿਆ:—

“ਮਹਾਰਾਜ! ਆਪ ਦਾ ਟਹਿਲ ਵਾਲਾ ਭਾਗ ਸਿੰਘ ‘ਛੀਂਬਾ’

ਹੁਕਮ-ਸਤਿ ਹੋ ਗਿਆ ਹੈ!”

ਭਾਈ ਸਾਹਿਬ ਕੁਝ ਨਹੀਂ ਬੋਲੇ। ਏਨੇ ਨੂੰ ਉਸਦੇ ਚਾਰਬੰਧੀ ਰੋਂਦੇ-ਪਿਟਦੇ ਸੰਤਾਂ ਪਾਸ ਆਏ। ਉਨ੍ਹਾਂ ਦਾ ਹਾਹ-ਕਰਲਾਪ ਸੁਣ ਕੇ, ਸੰਤ ਜੀ ਨੂੰ ਤਰਸ ਆ ਗਿਆ। ਉਠ ਕੇ ਉਨ੍ਹਾਂ ਨਾਲ ਟੁਰ ਪਏ। ਭਾਗ ਸਿੰਘ ਦੀ ਮੜੋਲੀ ਪਾਸ ਜਾ ਕੇ ਤੇ ਉਸ ਦੀ ਬਾਂਹ ਫੜ ਕੇ ਬਚਨ ਕੀਤਾ:—

“ਉਠੋ, ਭਾਗ ਸਿੰਘ! ਤੇਰੇ ਬਿਨਾ ਸਾਡੀ ਟਹਿਲ ਸੇਵਾ-
ਕਉਣ ਕਰੇਗਾ?”

੩੨੯.

ਇਨੀ ਗੱਲ ਕਹਿਣ ਦੀ ਦੇਰ ਸੀ; ਭਾਗ ਸਿੰਘ ਉਠ ਕੇ ਬਹਿ ਗਿਆ। ਇਹ ਕਉਤੁਕ ਵੇਖ ਕੇ ਸਾਰੀ ਹਾਜ਼ਰ ਸੰਗਤਿ ਵਿਚ “ਧੰਨ ! ਧੰਨ !!” ਦੀ ਧੁਨੀ ਗੁੰਜ ਉਠੀ। ਸੋਗੀ ਨਜ਼ਾਰਾ; ਖੁਸ਼ੀਆਂ ਦੀਆਂ ਠਾਠਾਂ ਮਾਰਦੇ ਸਾਗਰ ਵਿਚ ਬੱਦਲ ਗਿਆ। ਐਪਰ ਬਾਵਾ ਜੀ ਉਸੇ ਤਰ੍ਹਾਂ ਗੰਭੀਰ ਚੁ-ਚੁਪੀਤੇ ਆਪਣੇ ਆਸਣ ਵਲ ਮੁੜਿ ਆਏ ॥

੨੧. ਭਾਈ ਬੁਹਮ ਹਜੂਰਾ, ‘ਜਿਹਾ ਨਾਮ, ਤਿਹਾ ਕਾਮ’,
 ਕਥਨ ਨੂੰ ਸੱਚ ਸਾਬਿਤ ਕਰਨ ਵਾਲੇ ਸਾਧੂ ਸਨ। ਸਦਾ ਅਪਣੇ ਆਪ ਨੂੰ ਬੁਹਮ ਦੇ ਹਜੂਰਿ ਹਾਜ਼ਰ ਸਮਝ ਕੇ, ਜੀਵਨ ਬਤੀਤ ਕਰਦੇ ਰਹੇ। ਦੀਨਾਂ ਉਤੇ ਹਮੇਸ਼ਾ ਦਿਆਲ ਤੇ ਸਰਬਤ ਦੀ ਸੇਵਾ ਕਰਨ ਲਈ ਤੱਤਪਰ ਰਹਿੰਦੇ ਸਨ। ਇਕੇਰਾਂ ਦਰਿਆ ਪਾਰ ਕਰਨ ਵਾਸਤੇ ਪੱਤਣ ਪੁਰ ਪਹੁੰਚੇ। ਦਰਿਆ ਚੜ੍ਹਾਉ ਪੁਰ ਸੀ; ਮੁਹਾਣੇ ਬੇੜੀਆਂ ਬੰਨ੍ਹ ਕੇ ਬੈਠੇ ਹੋਏ ਸਨ। ਬਾਵਾ ਜੀ ਨੇ ਸਹਿਜ-ਭਾਨਾਲ ਇਕ ਮਲਾਹ ਨੂੰ ਪਾਰ ਲੰਘਾਣ ਵਾਸਤੇ ਆਖਿਆ। ਉਨ ਦਰਿਆਉ ਦੇ ਚੜ੍ਹਾਉ ਵਲਿ ਧਿਆਨ ਦੁਆਂ ਕੇ ਰੁੱਖੇ ਸ਼ਬਦਾਂ ਵਿਚ ਉੱਤਰ ਦਿੱਤਾ:-

“ਬਾਵਾ ! ਦੇਖ ਤਾਂ ਸਹੀ; ਦਰਿਆ ਕਿਵੇਂ ਠਾਠਾਂ ਮਾਰਦਾ ਇ!
 ਹੋਰਨਾਂ ਭੀ ਤਾਂ ਪਾਰ ਲੰਘਣਾ ਇਂ; ਤੂੰ ਕੋਈ ਦਰਿਆਉ ਨੂੰ
 ਬੰਨ੍ਹ ਪਾ ਦੇਵੇਂਗਾ !”

ਭਾਈ ਸਾਹਿਬ ਨੇ ਠਰ੍ਹੇ ਨਾਲ ਬਚਨ ਕੀਤਾ:- “ਭਲਾ, ਭਾਈ ! ਇਵੇਂ ਹੀ ਹੋ ਜਾਓ !” ਬਚਨ ਕਰਨ ਦੀ ਦੇਰਿ ਸੀ; ਨਦੀ ਨੂੰ ਤੁਰਤ ਬੰਨ੍ਹ ਪੇ ਗਿਆ; ਤੇ ਸੰਤ ਜੀ ਤੁਰ ਕੇ ਹੀ ਪਾਰ ਲੰਘ ਆਏ। ਮਲਾਹ ਤੇ ਇਕੱਠੇ ਹੋਏ ਪਾਂਧੀ, ਭਾਈ ਸਾਹਿਬ ਦੀ ਇਹ ਅੱਜਮਤ ਵੇਖ ਕੇ ਦੰਗ ਰਹਿ ਗਏ।

੨੨. ਭਾਈ ਜੈ ਪ੍ਰਕਾਸ਼, ਸਮ ਵਿਰਤੀ ਵਾਲੇ ਸਾਧੂ ਸਨ।
 ਸਰਬ ਤੀਰਥ-ਰਣਨ ਕੀਤਾ; ਅਰੁ ਪੈਂਤੀਹ ਵਰ੍ਹੇ ਲੂਣ ਸੇਵਨ ਨਹੋਂ ਕੀਤਾ। ਰੋੜਾਂ ਦੀ ਸੇਜ ਪੁਰ ਆਸਣ ਲਾ ਕੇ, ਪੰਚਾਗਨੀ ਤੇ ਜਲ-ਧਾਰਾ ਆਦਿ ਕਠਨ ਸਾਧਨ ਕਕ੍ਹਕੇ ਹਠ-ਜੋਗ ਕਮਾਇਆ।

ਇ. ਪ. ੩੨੯.

੨੩. ਭਾਈ ਰਾਮ ਪ੍ਰਗਾਸ, ‘ਕੱਝ’ ਨਗਰ (ਫੀਰੋਜ਼ਪੁਰ ਜ਼ਿਲੇ) ਵਿਚ ਰਹਿੰਦੇ ਸਨ; ਸੀਗੇ ਬੜੇ ਤੇਜ-ਤਪ ਵਾਲੇ ਬੰਦੇ। ਓਥੋਂ ਦੇ ਇਕ ਜ਼ਿਮੀਦਾਰ ਨੂੰ ਕੁਸਟ ਰੋਗ ਹੋ ਗਿਆ। ਉਹ ਬੜਾ ਦੁਖੀ-ਜੀਵਨ ਵਲੁਕਾ ਰਿਹਾ ਸੀ। ਇਕ ਦਿਨ ਦੀਨ-ਆਤੁਰ ਹੋ ਕੇ ਭਾਈ ਸਾਹਿਬ ਦੇ ਤਰਲੇ ਕੱਢਣ ਲੱਗਾ। ਭਾਈ ਜੀ ਨੇ ਤਰਸ ਖਾ ਕੇ, ਸਤਿ ਨਾਮ ‘ਵਾਹਿਗੁਰੂ’ ਪੜ੍ਹ ਕੇ ਜਲ ਮੰਤ੍ਰਿਆ; ਤੇ ਉਸ ਦੇ ਛੱਟੇ ਰੋਗੀ ਨੂੰ ਮਾਰੇ। ਗੁਰੂ-ਗੋਬਿੰਦ ਦੀ ਮਿਹਰ ਨਾਲ ਕੁਸਟੀ ਦਾ ਦੁਖ-ਰੋਗ ਦੂਰ ਹੋ ਗਿਆ। ਇਸ ਪ੍ਰਤੱਖ ਕਰਾਮਾਤ ਨੇ ਸਭ ਲੋਕ ਹੈਰਾਨ ਕਰ ਦਿੱਤੇ।

ਗੁਆਂਡੀ ਪਿੰਡ ‘ਸਨੂਰ’ ਦਾ ਵਸਨੀਕ ਇਕ ਬ੍ਰਹਮਣ, ਬੜਾ ਸੰਤ-ਸੇਵੀ ਸੀ। ਪਰ ਉਸਦੇ ਘਰਿ ਪੁੱਤ੍ਰ ਰੂਪੀ ਚਰਾਗ ਨਹੀਂ ਸੀ ਜਗਦਾ। ਸੰਤਾਂ ਪਾਸ ਪ੍ਰਾਰਥੀ ਹੋਇਆ। ਭਾਈ ਸਾਹਿਬ ਨੇ ਸੇਵਾ ਦਾ ਮੇਵਾ ‘ਪੁੱਤ੍ਰ’, ਭਗਵੰਤ ਪਾਸੋਂ ਦਾਨ ਦਿਵਾਇਆ ॥

੨੪—ਭਾਈ ਝੰਡਾ ਜੀ, ਬਾਬਾ ਧਰਮ ਦਾਸ ਦੇ ਪੋਤੇ ਚੇਲੇ ਸਨ। ਬੜੇ ਕਰਨੀ-ਕਲਾ ਦੇ ਮਾਲਿਕ। ਇਕ ਦਿਨ ਸਹਿਜ ਸੁਭਾ ਟੁਰੇ ਜਾਣ; ਰਾਹ ਵਿਚ ਇਕ ਬਲੋਚ ਆਰਤ ਹੋਇਆ ਰੋਂਦਾ ਵੇਖਿਆ। ਭਾਈ ਸਾਹਿਬ ਦੇ ਪੁੱਛਣ ਪੁਰ ਬਲੋਚ ਨੂੰ ਅਰਜ਼ ਕੀਤੇ:—

“ਸਾਈ! ਮੇਰੀ ਡਾਚੀ ਪਰਦੇਸ ਵਿਚ ਮਰ ਗਈ ਹੈ।

ਵਖਤਾਂ ਦਾ ਮਾਰਿਆ ਰੋਂਦਾ ਹਾਂ, ਕਿ ਕਿਵੇਂ ਵਤਨ ਪਹੁੰਚਾਂਗਾ!

ਖੱਟੀ ਤਾਂ ਪਈ ਖੂਹ 'ਚਿ ਅਪਣਾ ਲਾਜ਼ਮੀ ਲਟਾ-ਪਟਾ ਕਿਵੇਂ

ਟਿਕਾਣੇ ਪਹੁੰਚ ਸਕੇਗਾ!”

ਸੰਤ ਜੀ ਨੂੰ ਉਸਦੇ ਹਾਲ ਪੁਰ ਰਹਿਮ ਆ ਗਿਆ। ਗੁਰੂ ਬਾਬੇ ਦਾ ਧਿਆਨ ਧਰਿ ਤੇ ‘ਵਾਹ ਗੁਰੂ’ ਮੰਤਰ ਪੜ੍ਹਕੇ ਮੇਈ ਡਾਚੀ ਪੁਰ ਜਲ ਛਿੜਕਿਆ; ਤਾਂ ਉਹ ਭਗਵੰਤ ਦੀ ਕ੍ਰਿਪਾ ਨਾਲ ਜੀਉ ਪਈ। ਬਲੋਚ ਭਾਈ ਸਾਹਿਬ ਦੇ ਕਦਮਾਂ ਵਿਚ ਲੇਟ ਕੇ ਕ੍ਰਿਤੱਗਯਤਾ ਪ੍ਰਗਟ ਕਰਨ ਲੱਗਾ। ਜਥਾ-ਸ਼ਕਤਿ ਨਿਆਜ਼ ਭੀ ਪੇਸ਼ ਕੀਤੀ; ਪਰ ਸੰਤ ਜੀ ਨੇ ਕੁਝ ਭੀ ਅੰਗੀਕਾਰ ਨ ਕੀਤਾ ॥

੨੫—ਭਾਈ ਸਤੀ ਦਾਸ ਜੀ—ਸ੍ਰੀ ਗੁਰੂ ਹਰਿਗੋਬਿੰਦ
ਸਾਹਿਬ ਜਿਸ ਸਮੇਂ ਲਾਹੌਰ ਵਿਖਾਜ ਰਹੇ ਸਨ; ਸਰਧਾਵਾਨ ਲੋਕ ਸੇਵਾ
ਕਰ ਕੇ ਬੜੇ ਨਿਹਾਲ ਹੁੰਦੇ। ਭਾਈ ਸਤੀ ਦਾਸ ਨਾਮੇ ਇਕ ਘਰਬਾਰੀ
ਸਿੱਖ ਭੀ ਤਨ-ਮਨ ਕਰ ਕੇ ਗੁਰ-ਸੇਵਾ ਕਰ ਰਿਹਾ ਸੀ। ਇਕ ਦਿਨ
ਭਾਈ ਸਾਹਿਬ ਸਤਿਗੁਰਾਂ ਨੂੰ ਚੌਰ ਕਰ ਰਹੇ ਸਨ; ਸਤਿਗੁਰਾਂ ਦਿਆਲ
ਹੋ ਕੇ ਬਚਨ ਕੀਤਾ :

“ਭਾਈ! ਕੁਝ ਭਾਵਨਾ ਹਈ; ਤਾਂ ਆਖੁ! ਗੁਰੂ ਬਾਬੇ ਦਾ
ਭੰਡਾਰਾ ਭਰਪੁਰ ਹੈ; ਜੋ ਚਾਹੇ ਮੰਗੋ! ਸਤਿਗੁਰੁ ਦਾਤਾ ਅੱਜ
ਦਿਆਲ ਹੈ!”

ਭਾਈ ਸਤੀ ਦਾਸ ਨੇ, ਸਾਹਿਬਾਂ ਦੇ ਤ੍ਰੈ ਵਾਰੁ ਬਚਨ ਕਰਨ ਪੁਰ ਭੀ
ਇਹੋ ਬਿਨੈ ਕੀਤੀ, ਕਿ “ਮਹਾਰਾਜ! ਆਪ ਅੰਤ੍ਰਜਾਮੀ ਹੋ। ਘਟ ਘਟ ਦੀ
ਜਾਣਦੇ, ਤੇ ਵਿਖਿਆ ਪਛਾਣਦੇ ਹੋ। ਇਹ ਕੀਟ ਕੀ ਆਏ!” ਸਹਿਬਾਂ
ਉੜਕ ਫਰਮਾਇਆਃ—

“ਤੇਰੀ ਸਿਖੀ-ਸੇਵਕੀ ਚਲੇਗੀ! ਅਰੁ ਵੰਸ ਵਧੇਰੀ!”

ਭਾਈ ਜੀ ਨੇ ਹੱਥ ਬੰਨ੍ਹ ਕੇ ਪ੍ਰਾਥਨਾ ਕੀਤੀ—“ਮਹਾਰਾਜ!
ਦਾਸ ਦੇ ਘਰਿ ਤਾਂ ਸੰਤਾਨ ਹੀ ਨਹੀਂ। ਵੰਸ ਵਧਣੀ ਕਿਥੇ ਹੋਈ!”

ਇਕ ਗੁਰਸਿੱਖ ਨੇ ਅੜੀ ਅਰਦਾਸ ਕਰਾਈ ਹੋਈ ਸੀ; ਕਿ
“ਮੇਰੇ ਘਰਿ ਜੇ ਸੰਤਾਨ ਹੋਓ, ਤਾਂ ਮੈਂ ਸਤਿਗੁਰਾਂ ਦੀ ਸੇਵਾ ਵਿਚ
ਭੇਟ ਕਰਾਂਗਾ!” ਸੋ ਉਸ ਦੇ ਘਰਿ ਦਾਤਾਰ ਕਰਤਾਰ ਨੇ ਬਾਲਕ
ਬਖਸ਼ਿਆਂ ਤੇ ਉਹ ਸਿੱਖ ਐਨ ਉਸੇ ਮੌਕੇ, ਜਦੋਂ ਕਿ ਸਤਿਗੁਰਾਂ ਤੇ ਭਾਈ
ਸਤੀ ਦਾਸ ਦੇ ਬਚਨ-ਬਲਾਸ ਹੋ ਰਹੇ ਸਨ, ਬਾਲਕ ਭੇਟ ਚਾੜ੍ਹਨ ਵਾਸਤੇ
ਆ ਹਾਲਾਂ ਹੋਇਆ। ਸਤਿਗੁਰਾਂ ਉਹੋ ਬੱਚਾ ਭਾਈ ਸਤੀ ਦਾਸ ਨੂੰ ਸੌਂਪ
ਦਿੱਤਾ। ਅਰੁ ਫੌਰਮਾਇਆਃ—

“ਲਉ, ਭਾਈ! ਸਾਂਭੇ ਸੰਤਾਨ! ਇਸ ਬਾਲਕ ਦੀ ਹੀ
ਵੰਸ ਵਧੇਰੀ। ਅਰੁ ਇਸ ਬਾਲਕ ਦਾ ਨਾਮ ‘ਬਾਹੁੜ ਦਾਸ’
ਹੋਇਆ।”

ਸੋ ਭਾਈ ਸਤੀ ਦਾਸ ਨੇ ਉਹ ਬਾਲਕ ਗੁਰੂ ਕੀ ਦਾਤ ਮੰਨ ਕੇ
ਸਰਧਾ-ਸਤਿਕਾਰ ਲਾਲ ਪਾਲਿਆ। ਸਮਾਂ ਪਾ ਕੇ ਉਸ ਦੇ ਘਰਿ

ਦਿਆਲ ਦਾਸ ਨਾਮੇ ਪੁੱਤ੍ਰ ਜਨਮਿਆਂ। ਜਿਸ ਦੀ ਵੰਸ ਬਿਅੰਤ ਵਧੀ। ਅਰੁ ਉਨ੍ਹਾਂ ਪਾਸੋਂ ਨਾਮ-ਦਾਨ ਤੇ ਚਰਨਾਮ੍ਰਿਤ ਲੈ ਕੇ ਬਹੁਤ ਪ੍ਰਾਨੀ ਗੁਰਸਿੱਖ ਬਣੇ। ਭਾਈ ਦਿਆਲ ਦਾਸ ਜੀ ਤੇ ਉਨ੍ਹਾਂ ਦੇ ਸੇਵਕ ਬੜੇ ਪ੍ਰਤਾਪੀ ਤੇ ਭਜਨ ਦੀਆਂ ਮੂਰਤਾਂ ਹੋਏ ਹਨ। ਅਰੁ ਸਾਰੇ ਭਾਈ ਸੰਗਤ ਸਾਹਿਬ (ਫੇਰੂ ਜੀ) ਦੀ ਪੱਧਤੀ ਵਿਚੋਂ ਹੀ ਹਨ।

ਭਾਈ ਸਤੀ ਦਾਸ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸਵੱਲੀ ਨਿਗਾਹ ਦੇ ਪ੍ਰਤਾਪ ਬੜੇ ਵੈਰਾਗਵਾਨ ਤੇ ਗਿਆਨੀ ਹੋਏ। ਜੀਵਨ ਮੁਕਤੀ ਦਾ ਪਰਮਾਨੰਦ ਭਾਈ ਜੀ ਨੇ ਮਾਣਿਆਂ।

ਇਕੇਰਾਂ ਆਪ ਆਪਣੇ ਆਸਣ ਪੁਰ ਬਿਰਾਜੇ ਹੋਏ ਸਨ; ਮੁਟਿਆਰ ਬੀਬੀਆਂ ਸੇਵਾ ਕਰ ਰਹੀਆਂ ਸਨ। ਅਨੇਕ ਪ੍ਰਕਾਰ ਦੇ ਪਦਾਰਥ ਚਰਨਾਂ ਪੁਰ ਨਿਛਾਵਰ ਹੋ ਰਹੇ ਸਨ। ਪੂਰਾ ਮਾਇਆਵੀ ਠਾਠ ਵਰਤ ਰਿਹਾ ਸੀ। ਇਸੇ ਮੌਕੇ ਇਕ ਓਪਰਾ ਜ਼ਿਮੀਦਾਰ ਦਰਸ਼ਨ ਕਰਨ ਆਇਆ। ਇਹ ਰੰਗ ਵੇਖ ਕੇ ਉਸ ਨੇ ਦਿਲ ਵਿਚ ਤਰਕ ਕੀਤੀ; ਕਿ “ਇਹ ਸਾਧੂ ਇਨ੍ਹਾਂ ਛਲਣੀਆਂ ਪਾਸੋਂ ਕਿਵੇਂ ਬਚਿਆ ਹੋਵੇਗਾ!” ਇਸ ਤਰਾਂ ਦੀ ਕਲਪਣਾ ਨੇ ਉਸਦੀ ਸਰਧਾ ਹੋਲ੍ਹੀ ਕਰ ਦਿੱਤੀ। ਦਰਸ਼ਨ ਕਰਕੇ ਮੁੜਨ ਲੱਗਾ; ਤਾਂ ਭਾਈ ਜੀ ਨੇ ਉਸ ਨੂੰ ਬੁਲਾ ਕੇ ਆਖਿਆ:—

“ਭਾਈ! ਤੂੰ ਸੱਤਵੇਂ ਦਿਨ ਮਰ ਜਾਣਾ ਇਂ; ਛੇਤੀ ਆਪਣੇ ਘਰ ਪਹੁੰਚ; ਤੂੰ ਪੁੰਨ ਦਾਨ ਕਰ ਲੈ!”

ਇਹ ਬਦਨ ਸੁਣ ਕੇ ਉਹ ਘਬਰਾਇਆ; ਤੇ ਘਰ ਜਾਣਾ ਵਿਅਰਥ ਮਿਥ ਕੇ, ਭਾਈ ਸਾਹਿਬ ਪਾਸ ਹੀ ਰਹਿ ਪਿਆ। ਸੰਤਾਂ ਨੇ ਆਪਣੀਆਂ ਸੇਵਕ ਬੀਬੀਆਂ ਪਾਸੋਂ ਹੀ ਉਸਦੀ ਸੇਵਾ ਕਰਵਾਈ ਤੇ ਭਾਂਤ ਭਾਂਤ ਦੇ ਉੱਤਮ ਭੇਜਨ ਪਦਾਰਥ ਛਕਣ ਲਈ ਦਿੱਤੇ। ਸੱਤ ਦਿਨ ਇਸੇ ਤਰਾਂ ਬੀਤੇ, ਪਰ ਉਸ ਜ਼ਿਮੀਦਾਰ ਨੇ ਕਿਸੇ ਮੁਟਿਆਰ ਵੱਡ ਅੱਖ ਚੁੱਕ ਕੇ ਦੇਖਣ ਦਾ ਹੀਆ ਹੀ ਨਾ ਕੀਤਾ। ਅਰੁ ਨਾ ਕੁਝ ਖਾਧਾ-ਪੀਤਾਂ। ਆਖਰੀ ਰੋਜ਼ ਭਾਈ ਸਤੀ ਦਾਸ ਜੀ ਨੇ ਉਸ ਨੂੰ ਪੁੱਛਿਆ:—

“ਭਾਈ! ਤੂੰ ਏਨੇ ਦਿਨ ਨਾਂ ਕੁਝ ਖਾਧਾ ਪੀਤਾਂ; ਤੇ ਨਾਂ ਇਨ੍ਹਾਂ ਇਸਤ੍ਰੀਆਂ ਨੂੰ ਹੀ ਬੁਲਾਇਆ! ਕੀ ਕਾਰਨ? ਤੈਨੂੰ ਕਿਸ ਦਾ ਕੈ ਸੀ?”

ਉਸ ਨੇ ਉੱਤਰ ਦਿਤਾ:—

੩੩੦.

“ਮਹਾਰਾਜ ! ਮੈਨੂੰ ਤਾਂ ਸਿਰਫ ਮਰਨਾ ਚੇਤੇ ਰਿਹਾ, ਹੋਰ ਸਭ
ਕੱਝ ਭੁਲ ਗਿਆ ! ਇਹ ਪਦਾਰਥ ਤੇ ਨਾਰੀਆਂ ਵਿਸੁ ਦਿਖਾਈ
ਦੇਂਦੀਆਂ ਹਨ !”

ਤਾਂ ਭਾਈ ਸਾਹਿਬ ਬੋਲੇ:-

“ਸੁਣ ਭਾਈ ! ਤੈਨੂੰ ਤਾਂ ਸੱਤਾਂ ਵਿਨਾਂ ਦੀ ਮੁਹਲਤ ਮਿਲੀ
ਸੀ; ਪਰ ਅਸੀਂ ਜਾਣਨੇ ਆਂ; ਖਬਰੇ, ਕਾਲ ਨੇ ਕਦੇਂ ਜਿੰਦ
ਨਿਮਾਣੀ ਆ ਕਬਜ਼ ਕਰਨੀ ਹੈ ! ਸ਼ਾਸ ੨ ਸਾਨੂੰ ਅਕਾਲ ਪੁਰਖ
ਦਾ ਭੈ ਰਹਿੰਦਾ ਹੈ। ਇਸੇ ਕਰਕੇ ਅਸੀਂ ਵਿਕਾਰਾਂ ਤੋਂ ਬਚੇ
ਰਹੀਂਦੇ ਹਾਂ !”

ਇਹ ਬਰਨ ਸੁਣ ਕੇ, ਤੇ ਸੰਤਾਂ ਦੀ ਅੰਤਰਸਾਮਤਾ ਸਮਝ ਕੇ ਉਹ
ਜ਼ਿਮੀਦਾਰ ਚਰਨੀ ਢੱਠਾ; ਤੇ ਮਾਫ਼ੀ ਮੰਗੀ। ਸਰਧਾ-ਭਾਵਨਾ ਬਹਾਲ
ਕਰਕੇ, ਘਰ ਨੂੰ ਗਿਆ।

ਭਾਈ ਸਤੀ ਦਾਸ ਜੀ ਦੀ ਸੰਪ੍ਰਦਾਇ ਵਿਰਕਤ ਸਾਧੂਆਂ ਦੀ
ਨਹੀਂ; ਬਲਕਿ ਸਤਿਗੁਰ ਨਾਨਕ ਦੇ ਆਸੇ ਅਨੁਸਾਰ ‘ਘਰ ਹੀ ਮਾਹਿ
ਉਦਾਸਾ’ ਪੁਰ ਵਰਤੋਂ ਕਰਦੇ ਰਹੇ ਹਨ। ਸੰਸਾਰਕ ਵਿਹਾਰ ਸਾਰੇ,
ਗੁਰਮੁਖ ਸਿੱਖਾਂ ਵਾਂਗੁ ਕਰਦੇ ਤੇ ਕਿਰਤ-ਵਿਰਤ ਕਰਕੇ, “ਪਰਵਾਨ
ਘਰਿਸਤ ਉਦਾਸ” ਦੇ ਪੂਰਨੇ ਪਾਉਂਦੇ ਆਏ ਹਨ।

੨੫—ਭਾਈ ਸੰਗਤਿ ਹਰੀ ਜੀ ਲਾਹੌਰ ਸ਼ਹਿਰ ਲਾਗੇ
ਰਾਵੀਓਂ ਪਾਰ ਨਿਵਾਸ ਰਖਦੇ ਸਨ। ਬੜੇ ਕਲਾਵਾਨ ਤੇ ਸੰਤੇਖੀ ਪ੍ਰਸਿੱਧ
ਹੋਏ ਹਨ। ਮਹਾਰਾਜਾ ਰਣਜੀਤ ਸਿੰਘ ‘ਸ਼ੇਰਿ ਪੰਜਾਬ’ ਆਦਿ ਸਾਰੇ
ਭੁਪਤਿ ਇਨ੍ਹਾਂ ਦੀ ਸੇਵਾ ਕਰਨ ਵਿਚ ਆਪਣੇ ਸੁਭਾਗ ਸਮਝਦੇ, ਤੇ ਹੱਥੀ
ਬੱਧੀਂ ਆਗਿਆ ਪਾਲਣ ਵਾਸਤੇ ਤਿਆਰ ਰਹੀਂਦੇ ਸਨ। ਪਰ ਭਾਈ
ਸਾਹਿਬ ਕਿਸੇ ਪਾਸੋਂ ਕੁਝ ਵੀ ਗੁਹਿਣ ਨਹੀਂ ਸਨ ਕਰਦੇ। ਸਦਾ
ਇਕਾਂਤ ਵਾਸ ਰਖਦੇ ਸਨ।

੨੬—ਭਾਈ ਰਾਮਦਾਸ, ਸੰਗਤਿ ਹਰੀ ਜੀ ਦੇ ਗੁਰਭਾਈ
ਸਨ; ਤੇ ਸ਼ਹਿਰ ਲਾਹੌਰ ਵਿਚ ਟਿਕਦੇ ਸਨ। ਸੁਭਾਉ ਇਨ੍ਹਾਂ ਦਾ ਵੀ
ਉਸੇ ਤਰਾਂ ਦਾ। ਚੱਤੇਖਹਿਰ ਕਬਾ-ਕੀਰਤਨ ਵਿਚ ਮਨ ਮੌਜੀ ਨੂੰ ਰੁਝਾਈ

ਇ. ਪ. ੩੩੨.

ਰਖਦੇ ਸਨ। ਇਸੇ ਰੀਤਿ ਰਹਿਣ ਵਾਲੇ ਇਨ੍ਹਾਂ ਦੇ ਗੁਰਭਾਈ ਪ੍ਰੇਮ ਦਾਸ, ਅਮਰ ਦਾਸ ਤੇ ਬਿਸ਼ਨ ਦਾਸ ਹੋਏ ਹਨ। ਸੌਗੇ ਸੱਭੇ ਬੜੇ ਤਪੱਸੀ ਤੇ ਪ੍ਰਤਾਪੀ, ਜਾਣੇ, ਪਰਮ ਜੋਗੋਸ਼ਰ।

੨੭—ਭਾਈ ਮਨੋਹਰ ਦਾਸ, ਉੱਤੇ ਦੱਸੇ ਸਾਧੂਆਂ 'ਚੋਂ ਭਾਈ ਰਾਮਦਾਸ ਜੀ ਦੇ ਚੇਲੇ ਸਨ। ਸਾਧੂਆਂ ਵਾਲੇ ਹਰ ਗੁਣ ਵਿਚ ਪੂਰੇ ਅਰੁ ਵਿਰਕਤ ਸੰਤ ਹੋਏ ਹਨ। ਸੰਸਾਰਕ ਪਦਾਰਥਾਂ ਵਿਚ ਐਉਂ ਵਰਤਦੇ ਸਨ, ਜਿਵੇਂ ਜਲ ਵਿਚ ਕੰਵਲ। ਇਸਤ੍ਰੀ ਦਾ ਦਰਸ਼ਨ ਤਕ ਨਹੀਂ ਸਨ ਕਰਦੇ। ਅਤਿਥੀਆਂ, ਸਾਧੂਆਂ ਨੂੰ ਭੋਜਨ ਛਕਾ ਕੇ ਪੁਸ਼ਟ ਰਹਿੰਦੇ ਸਨ। ਲੋੜ ਵੰਦਾਂ ਨੂੰ ਕਠਾਰੇ, ਗੜਬੈ, ਜੋੜੇ (ਜੁੱਤੀਆਂ) ਤੇ ਪੁਸ਼ਟ ਕੇ ਰੁੱਤਿ ਰੁੱਤਿ ਦੇ ਦੇਂਦੇ; ਅਰੁ ਸਿਆਲੇ ਵਿਚ ਰਜਾਈਆਂ ਤੇ ਲੋਈਆਂ ਭੀ ਵਰਤਾਉਂਦੇ ਸਨ। ਰੋਗੀ ਕਿਹੋ ਜਿਹਾ ਆ ਜਾਏ, ਪ੍ਰੇਮ ਨਾਲ ਇਲਾਜ ਕਰਨਾ, ਪੁੰਨਾਰਥ ਦਾਰੂ ਦੇਣਾ ਤੇ ਪ੍ਰਸ਼ਾਦ ਭੀ ਆਪਣੇ ਪਾਸੋਂ ਹੀ ਛਕਾਉਣਾ! ਸਾਸਤ੍ਰ-ਪੁਰਾਣਾਂ ਦੇ ਏਨੇ ਗਿਆਤਾ, ਕਿ ਕੋਈ ਕਿਸੇ ਤਰਾਂ ਦਾ ਪ੍ਰਸ਼ਨ ਕਰੇ, ਤੁਰਤ ਢੁਕਵਾਂ ਜਵਾਬ ਦੇਣਾ। ਰਾਜਨੀਤੀ ਵਿਚ ਭੀ ਨਿਪੁੱਨ ਸਨ।

ਪਟਿਆਲਾ ਪਤੀ ਰਾਜਾ ਕਰਮ ਸਿੰਘ ਇਨ੍ਹਾਂ ਦਾ ਅਨੱਨ ਭਗਤ ਸੀ। ਹਰ ਗੱਲ ਭਾਈ ਸਾਹਿਬ ਦੀ ਛੁਲਾਹ ਨਾਲ ਕਰਦਾ ਸੀ। ਸੋਗੋਂ ਲੋਕੀ ਸਮਝਦੇ ਸਨ, ਕਿ ਅਸਲ 'ਚਿ ਰਾਜ ਸੰਤ ਮਨੋਹਰ ਦਾਸ ਜੀ ਹੀ ਕਰ ਰਹੇ ਹਨ; ਮਹਾਰਾਜਾ ਤਾਂ ਉਨ੍ਹਾਂ ਦੇ ਅਧੀਨ ਆਗਿਆਕਾਰੀ ਸੇਵਕ ਹੈ। ਕਹੀਂਦੇ ਨੇ ਮਹਾਰਾਜਾ ਕਰਮ ਸਿੰਘ ਨੇ ਜਿਸ ਸ਼ਰਧਾ-ਪ੍ਰੇਮ ਨਾਲ ਭਾਈ ਸਾਹਿਬ ਦੀ ਸੇਵਾ ਕੀਤੀ ਹੈ, ਹੋਰ ਕਿਨੇ ਕੀ ਕਰਨੀ ਹੈ! ਪੰਜਾਹ ਲੱਖ ਰੁਪਏ ਸਾਲਾਨਾ ਆਮਦਨ ਦੀ ਰਿਆਸਤ ਮਹਾਰਾਜਾ ਸਾਹਿਬ ਨੇ ਸੰਤਾਂ ਦੇ ਸਪੁਰਦ ਕੀਤੀ ਹੋਈ ਸੀ; ਸਿਆਹ ਕਰਨ, ਭਾਵੇਂ ਸਪੇਦ! ਆਪ ਹੱਥੀ ਬੱਧੀ ਸੇਵਕਾਂ ਹਾਰ ਬਾਵਾ ਸਾਹਿਬ ਦੇ ਅਗਾੜੀ ਖਲੋ ਰਹਿੰਦੇ ਸਨ। ਬਾਵਾ ਸਾਹਿਬ ਦੀ ਆਗਿਆ ਅਨੁਸਾਰ ਰਾਜ ਵਿਚ ਇਸ ਤਰਾਂ ਦੀ ਧਰਮ-ਮ੍ਰਿਜਾਦਾ ਕਾਇਮ ਹੋ ਗਈ ਸੀ; ਕਿ ਚਾਨਣੀ ਇਕਾਵਸ਼ੀ ਨੂੰ ਸਾਰੇ ਜ਼ਿਮੀਦਾਰ ਢੱਗੇ ਨਹੀਂ ਸੀ ਜੋਂਦੇ। ਕਿਸੇ ਤਰਾਂ ਦੀ ਜੀਵ-ਹੱਤਿਆ ਨਹੀਂ ਸੀ ਹੁੰਦੀ। ਲੋਕੀ ਇਕਾਵਸ਼ੀ ਦਾ ਵਰਤ ਰਖਦੇ

ਹੁੰਦੇ ਸਨ। ਰਾਜਪਾਨੀ ਪਟਿਆਲਾ ਵਿਚ ਵੇਸਵਾ, ਮਾਸ ਤੇ ਸ਼ਰਬਿ-ਤਿੰਨਾਂ ਵਸਤਾਂ ਦਾ ਤਿਆਗ ਹੋ ਗਿਆ ਸੀ। ਵਰਤ ਵਾਲਾ ਸਾਰੀ ਦਿਹਾੜਾ ਕਬਾ-ਕੀਰਤਨ ਤੇ ਭਗਵਤ-ਭਜਨ ਵਿੱਚ ਬਿਤੀਤ ਹੁੰਦਾ ਸੀ। ਮਹਾਰਾਜਾ ਸਾਹਿਬ ਜਦੋਂ ਸੁਰਗਵਾਸੀ ਹੋ ਗਏ; ਤਾਂ ਭਾਈ ਸਾਹਿਬ ਗੰਗਾ-ਕੰਢੇ ਜਾ ਟਿਕੇ। ਮਗਰੋਂ ਉਨ੍ਹਾਂ ਦੇ ਜਾ-ਨਸ਼ੀਨ ਮਹਾਰਾਜਾ ਨਰਿੰਦਰ ਸਿੰਘ ਜੀ ਭੀ, ਭਾਈ ਸਾਹਿਬ ਦਾ ਉਸੇ ਭਰਾਂ ਸਤਿਕਾਰ ਤੇ ਵਹਿਲ-ਸੇਵਾ ਕਰਦੇ ਰਹੇ; ਪਰ ਸੰਤਾਂ ਨੇ ਰਾਜ-ਕਾਜ ਵਿੱਚ ਕੋਈ ਦਿਲਚਸਪੀ ਨਹੀਂ ਲਈ; ਅਰੁ ਨਾ ਪਟਿਆਲੇ ਰਹੇ।

ਰਾਜਨੀਤੀ ਸੰਬੰਧੀ ਬਾਵਾ ਜੀ ਦੀ ਇੱਕ ਰੱਲ ਬੜੀ ਮਸ਼ਹੂਰ ਹੈ: ਇਕੇਰਾਂ ਲਾਟ ਸਾਹਿਬ ਨੇ ਮਹਾਰਾਜਾ ਕਰਮ ਸਿੰਘ ਪਾਸੋਂ ਪੰਜੀਹ ਲੱਖ ਰੁਪਯਾ ਮੰਗਿਆ। ਮਹਾਰਾਜਾ ਸਾਹਿਬ ਘਾਬਰੇ ਤੇ ਮਸੋਸੇ ਮਨ ਨਾਲ ਭਾਈ ਸਾਹਿਬ ਦੀ ਸੇਵਾ ਵਿੱਚ ਹਾਜ਼ਰ ਹੋਏ; ਅਰੁ ਸਾਰੀ ਵਿਵਿਆਹ ਅਰਜ਼ ਕੀਤੀ। ਸੰਤਾਂ ਧੀਰਜ ਦੇਂਦਿਆਂ ਫਰਮਾਇਆ:—

“ਚਿੰਤਾ ਨਾ ਕਰੋ, ਜਿਵੇਂ ਅਸੀਂ ਦੱਸਦੇ ਹਾਂ, ਓਸੇ ਤਰਾਂ
ਕਾਰਜ ਸਾਰੇ !”

ਸੰਤਾਂ ਨੇ ਜਿਵੇਂ ਮੰਨ੍ਹ ਪੜਾਇਆ, ਉਸੇ ਤਰਾਂ ਮਹਾਰਾਜਾ ਸਾਹਿਬ ਨੇ ਲਾਟ ਸਾਹਿਬ ਨੂੰ ਜਾਂ ਆਖਿਆ; ਕਿ “ਸਾਹਿਬ! ਆਪ ਤਾਂ ਸਿਰਫ ਪੰਜੀਹ ਲੱਖ ਮੰਗਦੇ ਓ; ਮੇਰੇ ਪਾਸ ਇਹ ਜੋ ਪੰਜਾਹ ਲੱਖ ਦਾ ਮੁਲਕ ਹੈ; ਇਹ ਕਿਸ ਦਾ ਇ? ਇਹ ਬੀਂ ਤਾਂ ਹਜ਼ੂਰ ਦੀ ਹੀ ਦੌਲਤ ਹੈ, ਜਿੱਨੀ ਚਾਹੇ ਲੈ ਲਓ!” ਇਹ ਰੱਲ ਸੂਣ ਕੇ ਲਾਟ ਸਾਹਿਬ ਬੜਾ ਖੁਸ਼ ਹੋਇਆ ਤੇ ਆਖਣ ਲੱਗਾ:—

“ਸ਼ਾਬਾਸ਼! ਪਰ ਇਹ ਅੱਕਲ ਤੁਹਾਡੀ ਨਹੀਂ; ਜਿਸਨੇ ਤੁਹਾਨੂੰ
ਇਹ ਮੱਤਿ ਦਿੱਤੀ ਹੈ; ਸਾਨੂੰ ਉਸ ਦੇ ਦਰਬਨ ਕਰਾਓ!”

ਕਾਜਾ ਸਾਹਿਬ ਨੇ ਆਖਿਆ; ਉਹ ਤਾਂ ਮੇਰੇ ‘ਗੁਰੂ’ ਹਨ! ਸੋ ਲਾਟ ਸਾਹਿਬ ਨੇ ਬਾਵਾ ਮਨੋਹਰ ਦਾਸ ਦੇ ਦਰਸ਼ਨ ਕੀਤੇ; ਤੇ ਬਰਨ-ਬਿਲਾਸ ਕਰਕੇ ਬੜਾ ਰਾਜੀ ਹੋਇਆ। ਅਰੁ ਬੋਲਿਆ:—

“ਜਿੱਚਿਰ ਤੁਹਾਡੇ ਰਾਜ ਵਿਚ ਇਸ ਤਰਾਂ ਦੇ ਮਹਾਤਮਾਂ
ਸਾਂਧ ਵਿਚਾਜਦੇ ਹਨ, ਤਿੱਚਿਰ ਤੁਹਾਡਾ ਕੁਝ ਨੁਕਸਾਨ ਨਹੀਂ
ਹੋਵੇਗਾ! ਇਹ ਪੰਜੀਹ ਲੱਖ ਭੀ ਛੋਡਿਆ।”

ਲਾਟ ਸਾਹਿਬ ਨੇ ਸੰਤ ਜੀ ਨੂੰ ਭੀ ਭੇਟਾ-ਪ੍ਰਸਾ ਅਰਪਨ ਕੀਤੀ ॥

ਭਾਈ ਸਾਹਿਬ ਦਾ ਬਾਹਰੀ ਅੰਡੰਬਰ ਤਾਂ ਰਾਜਿਆਂ ਵਾਂਗ ਠਾਠ-ਬਾਠ ਵਾਲਾ,—ਹਾਥੀ ਦੀ ਸਵਾਰੀ ਤੇ ਅੱਗੇ ਪੱਛੇ ਅੜਦਲ ਵਿਚ ਫੌਜ;—ਪਰ ਵਿਰਤੀ ਸਦਾ ਅਲੋਪ । ਸਰੀਰ ਤਿਆਗਣ ਤੋਂ ਇਕ ਮਹੀਨਾ ਪਹਿਲਾਂ, ਚਲਾਣੇ ਦੀ ਸੂਚਨਾ ਅਪਣੇ ਸਾਬੀਆਂ, ਸੇਵਕਾਂ ਨੂੰ ਦੇ ਦਿੱਤੀ । ਰੰਗਾ ਦੇ ਘਾਟ ਪੁਰ ਸਤ ਦਿਨ ਇੱਕ ਆਸਣ ਬਹਿਕੇ ਭਾਗਵਤ ਦੀ ਕਥਾ ਸਰਵਣ ਕੀਤੀ; ਅਰੁ ਸਮਾਧ-ਸਿਥਿਤ ਹੋ ਕੇ, ਪ੍ਰਾਣ ਪੰਖੇਰੂ ਉਡਾ ਦਿੱਤੇ । ਪ੍ਰਲੇਕ-ਪਿਆਨੇ ਸਮੇਂ ਡੇਰੇ ਵਿਚ ਦੋ ਲੱਖ ਰੁਪਯੋ ਦਾ ਲਟਾ-ਪਟਾ ਮੌਜੂਦ ਸੀ; ਸੰਗਤਿ ਨੇ ਬਚਨ ਕੀਤਾ, ਕਿ “ਇਹ ਮਾਲ ਅਪਣਾ ਕਰਕੇ ਕਿਸੇ ਨੂੰ ਸੌਂਪ ਦਿਓ !” ਭਾਈ ਸਾਹਿਬ ਨੇ ਫਰਮਾਇਆ:—

“ਇੱਕ ਬਟੂਆ ਤੇ ਇਹ ਤੂਬੀ ਭਾਵੇਂ ਸਾਡੀ ਸਮਝ ਲਓ ! ਬਾਕੀ ਸਭ ਕੁਝ ਰਾਜਾ ਜੀ ਦਾ ਹੋ ਹੈ !”

ਇਸੇ ਤਰ੍ਹਾਂ ਦੀ ਅਲੋਪ-ਭਾਵਨਾ ਤੇ ਵਿਰਕਤ-ਵਿਰਤੀ, ਭਾਈ ਸਾਹਿਬ ਨੇ ਸਾਰੀ ਉਮਰ ਨਿਵਾਹੀ । ਪਰ ਰਾਜੇ ਪਾਸੋਂ ਸਾਂਘ, ਬ੍ਰਹਮਣਾਂ ਤੇ ਲੋੜਵੰਦਾਂ ਨੂੰ ਅਨੇਕਾਂ ਭੰਡਾਰੇ ਦਿਵਾਏ ਤੇ ਦਾਨ-ਧਰਮ ਕਰਵਾਏ । ਅਨੇਕ ਗਾਰੀਬ ਘਰਾਂ ਦੀਆਂ ਕੰਨਿਆਵਾਂ ਦੇ ਵਿਆਹ ਕਾਰਜ ਕਰਾਏ । ਆਪ ਦੀ ਯਾਦਗਾਰ ਵਜੋਂ, ਉਹ ਪਲੰਘ-ਜਿਸ ਪੁਰ ਬਿਰਾਜਦੇ ਹੁੰਦੇ ਸਨ-ਸੇਵਕਾਂ-ਸਰਧਾਵਾਨਾਂ ਸਤਿਕਾਰ ਨਾਲ ਸਾਂਭਿਆ ਹੋਇਆ ਹੈ । ਅਮੀਰ ਗਾਰੀਬ, ਰਾਜੇ-ਮਹਾਰਾਜੇ ਸਾਰੇ ਉਸਦੀ ਪੜਾ ਕਰਦੇ ਹਨ ॥

ਬਾਬਾ ਮਨੋਹਰ ਦਾਸ ਜੀ ਦਾ, ਸਾਰੇ ਸਿੱਖ ਸਰਦਾਰ ਤੇ ਰਾਜੇ ਆਦਰ-ਮਾਣ ਕਰਦੇ ਸਨ । ਉਦਾਸੀਆਂ ਦਾ ‘ਛੋਟਾ ਅਖਾੜਾ’ ਨਾਮੇ ਆਸੂਮ ਕਾਇਮ ਕਰਨ ਵਿੱਚ ਆਪਦੇ ਉਦਮ-ਉਪੰਨਾਲੇ ਦਾ ਹਿੱਸਾ ਬਹੁਤ ਜਾਦੇ ਹੈ । ਇਕੇਰਾਂ ਮਹਾਰਾਜਾ ਕਰਮ ਸਿੰਘ ਪਟਲੇਸੂਰ ਨੇ ਆਪਨੂੰ ਇਕ ਲੱਖ ਰੁਪਯਾ ਭੇਟ ਕੀਤਾ । ਇਹ ਸਾਰੀ ਮਾਇਆ, ਭਾਈ ਸਾਹਿਬ ਨੇ ਪਰ-ਉਪਕਾਰ ਹਿਤ ਖਰਚ ਕਰ ਦਿੱਤੀ । ਸਨੌਰ ਦੇ ਰਾਹ ਵਿਚ ਨਦੀ ਪੁਰ ਪੁਲ ਬਨ੍ਹਾਇਆ, ਅਰੁ ‘ਛੋਟੇ ਅਖਾੜੇ’ ਦੀ ਛਾਉਣੀ ਕਨਖਲਿ ਬਣਵਾ ਦਿੱਤੀ । ਆਪਨੇ ਵੈਦੰਨੀ ਦੇ ਬਹਾਨੇ ਰੋਗੀਆਂ

੩੩੪.

ਪੁਰ ਉਪਕਾਰ ਕਰਕੇ, ਅਨੇਕਾਂ ਪ੍ਰਾਣੀ ਸਤਿਗੁਰ ਨਾਨਕ ਦੇ ਸਿੱਖ
ਬਣਾਏ ॥

(‘ਮਹਾਨ ਕੋਸ’—ਪੰਨਾ ੨੮੪)

੨੯—ਭਾਈ ਹਰੀ ਦਾਸ, ਬਾਵਾ ਮਨੋਹਰ ਦਾਸ ਦੇ ਚੇਲੇ
ਹਨ। ਬੜੇ ਤੱਤਵੇਤਾ, ਗੁਣੀ ਪੰਡਿਤ ਤੇ ਪਰਮ ਹੰਸ ਵਿਰਤੀ ਵਾਲੇ
ਸਾਧੂ ਗਿਣੇ ਜਾਂਦੇ ਹਨ। ਵਰਤੋਂ-ਵਿਹਾਰ ਸਭ ਅਪਣੇ ਗੁਰੂ ਵਾਛੁ;
ਸਭਸ ਨਾਲ ਮੈਤ੍ਰੀ ਭਾਵ। ਰਾਜਾ ਸਾਹਿਬ ਭੀ ਉਸੇ ਤਰਾਂ ਪੂਜਾ-
ਸਤਿਕਾਰ ਕਰਦੇ ਸਨ। ਨੇਮ ਇਹ ਕਿ ਪਹਿਰ ਰਾਤਿ ਰਹਿੰਦੀ ਜਾਗਣਾ;
ਸੌਚ-ਇਸ਼ਨਾਨ ਕਰਨਾ ਤੇ ਸਮਾਧਿ-ਸਿਥਿਤ ਹੋ ਕੇ ਭਗਵੰਤ ਦੇ ਭਜਨ
ਵਿਚ ਲਿਵਲੀਨ ਹੋ ਜਾਣਾ। ਸੂਰਜ ਦੀ ਟਿੱਕੀ ਨਿਕਲਨ ਸਾਰ, ਗੰਗਾ
ਕੰਢੇ ਬਿਰਾਜ ਕੇ ਜਲ, ਧੁੱਪ ਤੋਂ ਪਉਣ ਦਾ ਇਕੱਠਾ-ਸੇਵਨ ਅਤੁ
ਸਤਿਨਾਮ (ਵਾਹਗੁਰੂ) ਦਾ ਸਿਮਰਨ ਪਹਿਰ ਦਿਨ ਚੜ੍ਹੇ ਤੱਕ ਕਰਨਾ।
ਉਥੁ ਆਤਮ ਚਿੰਤਨ ਤਾਂ ਅੱਠੇ ਪਹਿਰ ਕਰਦੇ ਰਹਿੰਦੇ ਸਨ।

੩੦—ਭਾਈ ਪਰਸ ਰਾਮ, ਬਾਵਾ ਮਨੋਹਰ ਦਾਸ ਜੀ ਦੇ
ਗੁਰਭਾਈ ਸਨ। ਨਿਰੇ ਪੁਰੇ ਤਪੱਸਿਆ ਦੀ ਮੂਰਤਿ। ਸੁਭਾਉ ਪਰਮ ਹੰਸ
ਸਾਧੂਆਂ ਵਾਲਾ। ਮੁਲਤਾਨ ਸ਼ਹਿਰ ਵਿਚ ਟਿਕਦੇ ਸਨ। ਓਥੋਂ ਦੇ
ਸਿੱਖ-ਸੇਵਕ ਬੜੇ ਪ੍ਰੇਮ ਨਾਲ ਸੇਵਾ ਕਰਦੇ ਸਨ। ਦੀਵਾਨ ਸਾਵਣ ਮੱਲ
ਸੁਬੇਦਾਰ ਮੁਲਤਾਨ ਵੀ ਭਾਈ ਸਾਹਿਬ ਦਾ ਪਰਮ ਭਗਤ ਸੀ। ਸਰ-
ਧਾਲੂਆਂ ਵਲੋਂ ਪਦਾਰਥ ਬੜੇ ਭੇਟਾ ਚੜ੍ਹਦੇ, ਪਰ ਸੰਤ ਜੀ ਅਪਣੇ
ਪਾਸ ਰਖਦੇ ਕੁਝ ਨਹੀਂ ਸਨ; ਨਾਲੋਂ ਨਾਲ ਲੋੜਵੰਦਾਂ ਨੂੰ ਵਰਤਾ
ਛੱਡਦੇ; ਖੁਦ ਸਦਾ ਨਿਰਲੇਪ ਰਹਿੰਦੇ। ਉਸਤਤਿ-ਨਿੰਦਾ ਦੇਹਾਂ ਤੋਂ
ਬੇਪਰਵਾਹ !

੩੧—ਭਾਈ ਸਰਨ ਦਾਸ ਲਾਹੌਰ ਸ਼ਹਿਰ ਵਿਰਾਜਦੇ ਸਨ,
ਇਨ੍ਹਾਂ ਦੇ ਹੀ ਸਾਥੀ ਭਾਈ ਅਖੰਡ ਪ੍ਰਕਾਸ਼ ਨਿੱਤ ਛੱਤੀਹ ਪਾਠ ਬਿਸ਼ਨ
ਸਹੰਸਰ ਨਾਮ (ਰਾਗ ਮਾਰੂ ਸੋਲਹੇ ਮਹਲਾ ਪੰਜਵਾਂ) ਦਾ; ਤੇ ਬਾਰਾਂ
ਹਜ਼ਾਰ ਪਾਠ ਪ੍ਰਨਵ (ਮੁਲ ਮੰਤ੍ਰ ?) ਦਾ ਕਰਦੇ ਸਨ। ਇਹ ਸਾਰੇ ਸੰਤ
ਸੰਸਕ੍ਰਿਤ ਤੇ ਗੁਰਮੁਖੀ ਵਿੱਦਿਆ ਵਿੱਚ ਨਿਪੁੰਨ ਅਤੁ ਸੱਚੇ ਸੰਤੇਖੀ ਹੋ

ਇ. ਪ. ੩੩੬.

੩੩੫.

ਗੁਜਰੇ ਹਨ। ਸੱਭੇ ਇੰਦ੍ਰੇ-ਜਿੱਤ ਤੇ ਸਦਾ ਸਿਮਰਨ ਵਿਚ ਮਗਨ ਰਹਿਣ
ਵਾਲੇ ਸਨ।

੩੨—ਭਾਈ ਰਾਮਦਾਸ ਜੀ, ਸੰਤ ਰਾਮਜੀ ਦਾਸ ਦੇ ਚੇਲੇ,
ਗੰਗਾ ਕਿਨਾਰੇ, ਕਾਸ਼ੀ ਵਿਰਾਜਦੇ ਸਨ। ਬ੍ਰਿਤੀ ਪਰਮ ਹੰਸ; ਬੜੇ ਬੜੇ
ਕਠਨ ਵਰਤ ਚੰਦ੍ਰਾਇਣ ਆਦਿ ਤੇ ਜਪ-ਤਪ ਸਾਧਣ ਵਾਲੇ ਸਾਧੂ ਹੋਏ
ਹਨ। ਸਮਾਧੀ ਅਖੰਡ, ਅੱਠਾਂ ਪਹਿਰਾਂ ਵਿਚ ਸਿਰਫ਼ ਦੋ ਘੜੀ ਸਮਾਧੀਓਂ
ਉਤਬਾਨ ਹੁੰਦੇ; ਤੇ ਸੰਸਾਰਕ ਵਿਹਾਰ ਕਰਦੇ; ਨਹੀਂ ਚੱਤੇ ਪਹਿਰ
ਸਿਮਰਨ-ਸਾਧਨ ਵਿਚ ਲਿਵਲੀਨ ਰਹਿੰਦੇ ਸਨ। ਸ਼੍ਰੀ ਗੁਰੂ ਗ੍ਰੰਥ
ਸਾਹਿਬ ਤੇ ਨਿਸਚਾ ਅਡੇਲ; ਗੁਰਮਤਿ-ਗਿਆਨ ਵਿਚ ਪੂਰਨ ਤੇ
ਵਿਦਵਾਨ ਪੱਡਿਤ ਸਨ।

੩੩—ਭਾਈ ਮੰਗਲ ਦਾਸ ਜੀ, ਬੜੇ ਗਿਆਨੀ ਤੇ ਵੇਰਾਗ-
ਵਾਨ ਸਾਧੂ ਹੋਏ ਹਨ। ਪ੍ਰਯਾਗ ਨੱਗਰ ਟਿਕਦੇ ਸਨ। ਤਪ-ਸਾਧਨਾ ਤੇ
ਧਰਮ ਦੀ ਮੂਰਤਿ ਪ੍ਰਸਿੱਧ ਸਨ। ਇਨ੍ਹਾਂ ਦੇ ਹੀ ਸਾਬੀ

੩੪—ਭਾਈ ਸੂਰਦਾਸ ਜੀ ਸਨ; ਜੋ ਤ੍ਰਿਬੈਣੀ (ਗੰਗਾ,
ਜਮਨਾ, ਸਰੁਸਤੀ) ਦੇ ਐਨ ਸੰਗਮ ਪ੍ਰਾਂ ਇਕ ਸਿਲਾ ਉੱਤੇ ਟਿਕਦੇ ਸਨ।
ਇਸ ਸਿਲਾ ਦੇ ਦੁਤਰਫ਼ੀ ਸ਼ਾਹੀ ਸੜਕ ਲੰਘਦੀ ਹੈ। ਸੰਤ ਜੀ ਹਾੜ੍ਹ-
ਸਿਆਲ ਸਦਾ ਇਸੇ ਪੱਥਰ ਪੁਰ ਬਿਰਾਜੇ ਰਹਿੰਦੇ; ਧੁਪ-ਛਾਂ, ਸਰਦੀ-
ਗਰਮੀ ਦੀ ਕੋਈ ਪਰਵਾਹ ਨਾ ਕਰਦੇ। ਗੁਰਮਤਿ ਸੰਬੰਧੀ ਕਬਾ-ਵਾਰਤਾ
ਹੁੰਦੀ ਰਹਿੰਦੀ; ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਅਠਾਕੁਠ ਜਾਰੀ
ਰਹਿੰਦਾ ਸੀ। ਬੜੇ ੨ ਧਨੀ-ਸੌਠ ਪੂਜਾ-ਸੇਵਾ ਕਰਦੇ; ਪਰ ਮਹਾਤਮਾਂ ਜੀ
ਕੋਈ ਪਦਾਰਥ ਆਪਣੇ ਪਾਸ ਨਾ ਰਖਦੇ; ਉਸੇ ਵੇਲੇ ਲੈੜਵੰਦਾਂ ਨੂੰ ਵਰਤਾ
ਦੇਂਦੇ ਸਨ।

ਇਹ ਸਿਲਾ ਚੰਕਿ ਸੜਕ ਦੇ ਵਿਚਕਾਰ ਅੜਿੱਕਾ ਸੀ; ਸਰਕਾਰੀ
ਅਫਸਰਾਂ ਸੰਤਾਂ ਨੂੰ ਏਥੋਂ ਉਠਾਣ ਦਾ ਬੜਾ ਜਤਨ ਕੀਤਾ; ਪਰ ਸੰਤ ਜੀ
ਨਾ ਉੱਠੇ, ਓੜਕ ਭਾਈ ਸਾਹਿਬ ਨੂੰ ਜਬਰੀ ਚੁੱਕ ਕੇ ਚਾਰ ਕੋਹ ਦੁਰੇਡੇ
ਬਿਠਾ ਆਏ। ਪਰ ਮੁੜ ਕੇ ਵੇਖਣ; ਤਾਂ ਉਸੇ ਸਿਲਾ ਪੁਰ ਉਸੇ ਥਾਂ

ਇ. ਪ. ੩੩੭.

੩੩੬.

ਵਿਰਾਜੇ ਹੋਏ ਸਨ। ਇਸੇ ਤਰ੍ਹਾਂ ਉਨ੍ਹਾਂ ਨੂੰ ਚਾਰ ਵਾਰੀ ਉਥੋਂ ਜੋਰੀ ਉਠਾ
ਕੇ ਦੁਰਾਡੇ ਪੁਚਾਇਆ ਗਿਆ; ਪਰ ਵਿਅਰਥ! ਉਹ ਹਰ ਵਾਰੀ ਉਸੇ
ਤਰ੍ਹਾਂ ਆਪਣੇ ਟਿਕਾਣੇ ਆ ਜਾਂਦੇ ਰਹੇ। ਹਾਰ ਕੇ ਅੰਗਰੇਜ਼ ਅਫਸਰਾਂ,
ਭਾਈ ਸਾਹਿਬ ਨੂੰ ਸਲਾਮ ਕੀਤਾ ਤੇ ਗੁਨਾਹ ਬਖਸ਼ਾਇਆ।

ਹਰ ਕੁੰਭਿ ਤੇ ਅਧ-ਕੁੰਭੀ ਦੇ ਮੌਕੇ ਤ੍ਰਿਬੇਣੀ ਪੁਰ ਭਾਰੇ ਮੇਲੇ
ਲਗਦੇ ਹੀ ਹਨ। ਭਾਈ ਸੂਰਦਾਸ ਜੀ ਦੇ ਇਰਦ-ਗਿਰਦ ਇਨ੍ਹਾਂ ਦਿਨਾਂ
ਵਿੱਚ ਖਾਸ ਰੌਣਕਾਂ ਹੁੰਦੀਆਂ ਤੇ ਬੈਅੰਤਿ ਸਤਿ-ਸੰਗਤਿ ਜੁੜਦੀ; ਤੇ
ਗਿਆਨ-ਗੋਸਟਿ ਦਾ ਅਨੰਦ ਮਾਣਦੀ ਸੀ। ਏਥੇ ਇਕੱਠੇ ਹੋਏ ਸਾਧੂਆਂ
ਨੂੰ ਲੰਗਰ (ਭੰਡਾਰਾ) ਬੀ ਭਾਈ ਸਾਹਿਬ ਦੇਂਦੇ ਹੁੰਦੇ ਸਨ। ਲੇਕਿਨ ਖੁਦ
ਅਠੀਂ ਪਹਿਰੀਂ ਸਿਰਫ ਫਲੋਹਾਰ ਹੀ ਗੁਹਿਣ ਕਰਦੇ ਸਨ।

ਇਹ ਦੋਵੇਂ ਸਾਧੂ ਮਾਨੋਂ ਰਿਸ਼ੀ ਭਾਰਦਾਜ ਤੇ ਭਗਤ ਸੂਰਦਾਸ
ਦੇ ਹੀ ਦੂਜੇ ਸਰੂਪ ਸਨ।

੩੫—ਭਾਈ ਬਿਸ਼ਨਦਾਸ ਜੀ, ਮਾਲਵੇ ਦੇਸਿ, ‘ਆਕੜ’
ਨਾਵੇਂ ਨੱਗਰ ਵਿਚ ਰਹਿੰਦੇ ਸਨ। ਬੜੇ ਸਤਿਵਾਦੀ; ਸੰਤੋਖੀ, ਸਰਬ
ਗੁਣ ਸੰਪਿੰਨ, ਇੰਦਰੇ-ਜਿਤ ਪਰਮ ਪ੍ਰਤਾਪੀ ਸਾਧੂ ਹੋਏ ਹਨ। ਰਾਜ-
ਪਟਿਆਲਾ ਦੇ ਮੇਡੀ ਬਾਬਾ ਆਲਾ ਸਿੰਘ ਜੀ, ਇਨ੍ਹਾਂ ਦੇ ਬੜੇ ਸੇਵਕ-
ਸ਼ਲਧਾਲੂ ਸਨ। ਉਨ੍ਹਾਂ ਨੇ ਇਕੋਂ ਸੰਤਾਂ ਨੂੰ ਪ੍ਰਸੰਨਤਾ ਦੇ ਘਰਿ
ਜਾਚ ਕੇ ਪ੍ਰਾਰਥਨਾ ਕੀਤੀ:—

“ਮਹਾਰਾਜਾ! ਆਪ ਦੀ ਦਾਸ ਪੁਰ ਬੜੀ ਖੁਸ਼ੀ ਹੈ;
ਪਰ, ਮਾਇਆ ਬੜੀ ਚੰਚਲ ਹੈ, ਸਦਾ ਬਿਰ ਨਹੀਂ ਰਹਿੰਦੀ।
ਮੈਂ ਤਾਂ ਆਪ ਦੀ ਕਿਰਪਾ ਨਾਲ ਰਾਜ-ਭਾਗ ਭੋਗ ਰਿਹਾ ਹਾਂ;
ਮੈਥੋਂ ਮਗਰੋਂ ਪਤਾ ਨਹੀਂ ਕੀ ਹੋਵੇ!”

ਭਾਈ ਸਾਹਿਬ ਨੇ ਬੰਚਨ ਕੀਤਾ:—

“ਰਾਜਾ ਜੀ! ਚਿੰਤਾ ਨਾ ਕਰੋ; ਤੁਹਾਡੀ ਵੰਸ ਵਿਚ ਸੱਤਾਂ
ਪੀੜ੍ਹੀਆਂ ਤੱਕ ਰਾਜ-ਭਾਗ ਬਹਾਲ ਫ਼ੇਰਗਾ! ਅਰੁ ਦਿਨੋ ਦਿਨ
ਤੇਜ-ਪ੍ਰਤਾਪ ਵਧੇਗਾ। ਰਾਜੇ ਨਿਰਛਲ, ਧਰਮੀ ਤੇ ਸਾਧ-ਸੇਵੀ
ਹੋਣਗੇ!”

ਭਾਜਾ ਸਾਹਿਬ ਇਹ ਵਰੁ-ਬਚਨ ਸੁਣ ਕੇ ਬੜੇ ਖੁਸ਼ ਹੋਏ।

ਇ. ਪ. ੩੩੮.

ਸੰਤਾਂ ਦੇ ਵਰਨਾਂ ਪੁਰ ਮਹਾਰਾਜੇ ਨੂੰ ਪਹਿਲੋਂ ਹੀ ਬੜਾ ਨਿਸਚਾ ਸੀ; ਹੁਣ ਹੋਰ ਪਰ-ਪੱਕ ਹੋ ਗਿਆ। ਭਾਈ ਸਾਹਿਬ ਦਾ ਇਹ ਵਾਕੁ ਭੀ ਸੋਲਾਂ ਆਨੇ ਸੱਚ ਸਾਬਿਤ ਹੋਇਆ। ਮਹਾਰਾਜਾ ਅੱਲਾ ਸਿੰਘ ਤੋਂ ਬੱਦ ਸੱਤਾਂ ਪੀੜ੍ਹੀਆਂ—(੧) ਮਹਾਰਾਜਾ ਅਮਰ ਸਿੰਘ, (੨) ਸਾਹਿਬ ਸਿੰਘ, (੩) ਕਰਮ ਸਿੰਘ, (੪) ਨਰਿੰਦਰ ਸਿੰਘ, (੫) ਮਹਿੰਦਰ ਸਿੰਘ, (੬) ਰਾਜਿੰਦਰ ਸਿੰਘ, (੭) ਭੁਪਿੰਦਰ ਸਿੰਘ—ਤੱਕ ਰਾਜ-ਭਾਗ ਠੀਕ ਬਹਾਲ ਰਿਹਾ ਤੇ ਵਧਦਾ ਫੁੱਲਦਾ ਬੀ ਰਿਹਾ। ਲੇਕਿਨ ਭਾਈ ਸਾਹਿਬ ਦੇ ਬਚਨਾਂ ਮੁੜਬ, ਬਾਬਾ ਜੀ ਸਮੇਤ ਸੱਤਵੀਂ ਪੀੜ੍ਹੀ-ਮਹਾਰਾਜਾ ਰਾਜਿੰਦਰ ਸਿੰਘ ਤੱਕ ਸਾਰੇ ਰਾਜੇ ਲੱਗ-ਪੱਗ ਧਰਮੀ ਤੇ ਸੰਤ-ਸੇਵੀ ਰਹੇ ਹਨ। ਪਰ ਮਹਾਰਾਜਾ ਭੁਪਿੰਦਰ ਸਿੰਘ ਇਨ੍ਹਾਂ ਤੋਂ ਅੰਨ ਉਲਟ। ਸ਼ਾਇਦ, ਇਸੇ ਕਰਕੇ ਇਸ ਅੱਠਵੀਂ ਪੀੜ੍ਹੀ ਵਿੱਚ ਤੇਜ-ਪ੍ਰਤਾਪ ਤੇ ਰਾਜ-ਭਾਗ ਵਿੱਚ ਘਾਟ ਪੈਣੀ ਸ਼ੁਰੂ ਹੋ ਗਈ। ਆਖਰੂ ਨੌਵੀਂ ਪੀੜ੍ਹੀ ਮਹਾਰਾਜਾ ਯਾਦ-ਵੇਂਦਰ ਸਿੰਘ—ਹੱਥੋਂ ਸਾਰਾ ਕੁਝ ਖੁੱਸ ਗਿਆ।

੩੬—ਭਾਈ ਰੂਪਾ ਜੀ, ਲਾਹੌਰ ਸ਼ਹਿਰ ਲਾਗੇ, ਰਾਵੀਓਂ ਪਾਰ ਨਿਵਾਸ ਰਖਦੇ ਸਨ। ਅਾਪ ਸੁਭਾਵਕ ਹੀ ਸੰਤੇਖੀ, ਘੱਟ ਬੋਲਣ ਵਾਲੇ ਲੱਛਮੀ ਨੂੰ ਕਾਗ-ਵਿਸਟਾ ਸਮਾਨ ਜਾਨਣਹਾਰ ਤੇ ਗਿਆਨਵਾਨ ਸਨ। ਮਹਾਰਾਜਾ ਰਣਜੀਤ ਸਿੰਘ ਸਾਹਿਬ, ਭਾਈ ਸਾਹਿਬ ਦੇ ਦਰਸ਼ਨ ਕੀਤੇ ਬਿਨਾਂ ਅੰਨ-ਜਲ ਤੱਕ ਅੰਗੀਕਾਰ ਨਹੀਂ ਸਨ ਕਰਦੇ। ਅਰੁ ਉਨ੍ਹਾਂ ਦੇ ਬਚਨਾਂ ਪੁਰ ਬੜਾ ਨਿਸਚਾ ਰਖਦੇ ਸਨ।

੩੭—੪੩. ਭਾਈ ਅਮਰ ਦਾਸ ‘ਪਰਮ ਹੰਸ’ ਤੇ ਬਿਸ਼ਨਦਾਸ ‘ਪਰਮ ਹੰਸ’; ਅਗਾੜੀ ਇਨ੍ਹਾਂ ਦੇ ਚੇਲੇ ਭਾਈ ਰਾਮਸ਼ਰਨ ਤੇ ਰਾਮਜੀ ਦਾਸ ਪਰਮ ਹੰਸ; ਅਗਾਹਾਂ ਭਾਈ ਰਾਮਜੀ ਦਾਸ ਦੇ ਸੇਵਕ ਭਾਈ ਅਦਭੁਤ ਜੀ, ਆਤਮਾ ਰਾਮ ਜੀ ‘ਵਿਰਕਤ’, ਤੇ ਨਰਸਿੰਘ ਦ੍ਰਾਸ। ਇਹ ਸੱਭੇ ਸਾਧੂ ਤੱਤ-ਵੇਤਾ, ਇੰਦ੍ਰ-ਜਿੱਤ, ਵਿਰਕਤ, ਤਪੱਸਵੀ, ਸੁਹਿਰਦ, ਪਰ-ਉਪਕਾਰੀ, ਭਗਤੀ ਪਰਾਇਣ, ਸਮ-ਦ੍ਰਿਸ਼ਟੇ, ਮਿਲਣਸਾਰ, ਨਿਰਚਾਹ ਤੇ ਪਰਮ ਵਿਦਿਆਵਾਨ ਹੋਏ ਹਨ। ਲੇਕਿਨ ਪਹਿਰਾਵਾ ਤੇ ਵਰਤਣ ਬਿਲ-ਕੁਲ ਸਾਦ-ਮੁਰਾਦੇ। ਸਾਰੇ ਕੰਗਾ ਕਿਨਾਰੇ ਟਿਕਦੇ ਤੇ ਸਾਧੂ ਬ੍ਰਹਮਣਾਂ ਨੂੰ ਗੁਰਮੁਖੀ ਅਰੁ ਸ਼ਾਸਤ੍ਰੀ ਵਿੱਦਿਆ ਪੜ੍ਹਾਉਂਦੇ ਹੁੰਦੇ ਸਨ।

ਇ. ਪ. ੩੩੮.

ਧਰਮਸਾਲ ਮਾਣਕ ਦੇ ਬਾਨੀ।

ਭਾਈ ਪ੍ਰਬੀ ਜੀ

‘ਵਿਰਕਾਂ’ ਦੇ ਪਿੰਡ ‘ਕਾਲੋ ਕੇ’ ਦਾ ਵਸਨੀਕ ਇਕ ਪ੍ਰਭਾਕਰ ਗੋਤੀ ਬ੍ਰਾਹਮਣ ‘ਪ੍ਰਬੀ’ ਨਾਮੇ ਸੰਸਾਰ ਵੱਲੋਂ ਉਦਾਸ ਧਾਰ ਕੇ ਤੀਰਥ-ਯਾਤ੍ਰਾ ਕਰਨ ਘਰੋਂ ਨਿਕਲ ਪਿਆ। ਟੁਰਦਾ ਫਿਰਦਾ, ‘ਪੁਹਕਰ’ ਤੀਰਥ (ਰਾਜਸਥਾਨ ਵਿਚ ਅਜਮੌਰ ਲਾਗੇ) ਪੁਰ ਬਹਿ ਕੇ ਤਪ ਕਰਨ ਭਹਿ ਪਿਆ। ਪਰ ਮਨ-ਮੌਜੀ ਵਸ ਵਿਚ ਨਾ ਆਇਆ ਤੇ ਸ਼ਾਂਤਿ ਪ੍ਰਾਪਤਿ ਨ ਹੋਈ।

ਸੰਮਤ ਸਤਾਂਤਾਂ ਸੇ ਤ੍ਰੈਹਠ ਬਿੱਕੂਮੀ ਵਿਚ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ, ਜਦੋਂ ਕੁਝ ਸਮਾਂ ਸ੍ਰਾਬੇ ਕੀ ਤਲਵੰਡੀ-ਦਮਦਮਾ ਸਾਹਿਬ ਵਿਰਾਜੇ; ਤਾਂ ਪ੍ਰਬੀ ਬ੍ਰਾਹਮਣ ਭੀ ਦਰਸ਼ਨ ਲੱਗਾ। ਦਰਸ਼ਨ ਕਰਦਿਆਂ ਸਾਰ ਮਨ ਠੰਢਾ ਠਾਰ ਹੋ ਗਿਆ। ਮਸਤਕ ਚਰੋਨ ਕਮਲਾਂ ਨਾਲ ਛੁਹਣ ਦੀ ਦੇਰ ਸੀ, ਕਰਮ-ਰੇਖਾ ਉਲਟ ਗਈ; ਤੇ ਭਾਗ ਜਾਗ ਪਏ। ਬ੍ਰਾਹਮਣ ਪੁਣੇ ਦਾ ਮਾਣ ਸਾਰਾ ਉਡ ਗਿਆ। ਆਪਣੇ ਆਸਣ ਪੁਰ ਸੱਤਗੁਰਾਂ ਨੂੰ ਬਿਰਾਜਮਾਨ ਕਰਕੇ ਫੁੱਲ-ਪੱਤ੍ਰ ਭੇਟ ਕੀਤੇ। ਅਰੂ ਨਿਮ੍ਰਤਾ ਸਹਿਤ ਪ੍ਰਾਣਬਨੂੰ ਕਰਕੇ ਗੁਰਮਤਿ-ਦਾਨ ਮੰਗਿਆ ਸਤਿਗੁਰਾਂ ਨੇ ਨਾਮ-ਠਾਮ ਪੁੱਛਿਆ; ਤਾਂ ਪ੍ਰਬੀਏ ਨੇ ਉੜੇ ਤੋਂ ਝਾੜੇ ਤੱਕ ਆਪਣੀ ਸਾਰੀ ਵਿਥਿਆ ਸੁਣਾ ਦਿਤੀ। ਸਾਹਿਬਾਂ ਸੁਣ ਕੇ, ਦਿਲਾਸਾ ਦਿੱਤਾ। ਏਨੇ ਨੂੰ ਸਤਿਗੁਰਾਂ ਦਾ ਵਹੀਰ ਤੇ ਡੇਰਾ ਭੀ ਪਹੁੰਚ ਪਿਆ। ਦੇ ਦਿਨ ਸੱਚੇ ਪਾਤਿਸ਼ਾਹ ਨੇ ਇਸ ਟਿਕਾਣੇ ਬਿਸਰਾਮ ਕੀਤਾ। ਪ੍ਰਬੀਏ ਦੀ ਸੇਵਾ-ਸਰਧਾ ਪੂਰ ਤੁੱਠ ਕੇ, ਇਕਾਂਤ ਵਿਚ ਉਸ ਨੂੰ ਗੁਰਮਤਿ ਦੀ ਸੀਖਜਾ-ਦੀਖਜਾ ਦੇ ਕੇ, ਗੁਰ-ਸਿੱਖ ਬਣਾਇਆ। ਜਪ-ਤਪ ਸਾਧਨ ਤਾਂ ਉਹ ਪਹਿਲਾਂ ਹੀ ਕਰ ਰਿਹਾ ਸੀ; ਸਤਿਗੁਰਾਂ ਦੀ ਦਇਆ-ਦ੍ਰਿਸ਼ਟੀ ਨਾਲ ਉਸ ਦਾ ਮਨ ਵੱਸ ਹੋ ਗਿਆ। ਤੇ ਗਿਆਨ ਦਾ ਚਾਨਣ ਹੋ ਆਇਆ। ਸ੍ਰੀ ਗੁਰੂ ਜੀ ਨੇ ਓਥੋਂ ਡੇਰਾ ਕੂਚ ਕਰਨ ਤੋਂ ਪਹਿਲਾਂ ਭਾਈ ਪ੍ਰਬੀ ਜੀ ਨੂੰ ਆਗਿਆ ਕੀਤੀ:-

“ਹੁਣ ਤੁਹਾਨੂੰ ਹਠ-ਜੋਗ ਕਮਾਵਣ ਦੀ ਲੋੜ ਨਹੀਂ;
ਸੇਵਾ ਦੀ ਵੇਲਾ ਹੈ! ਪੰਜਾਬ ਜਾਓ; ਤੇ ਮਾਝੇ ਦੇ ਇਲਾਕੇ
ਨਿਵਾਸ ਕਰਕੇ ‘ਗੁਰੂ ਕਾ ਲੰਗਰ’ ਚਲਾਓ!”

ਭਾਈ ਸਾਹਿਬ ਪ੍ਰਾਰਥਨਾ ਕੀਤੀ—“ਮਹਾਰਾਜ! ਮੇਰੇ ਵਿਚ ਲੰਗਰ ਦਾ
ਖਡਚ ਝੱਲਣ ਦੀ ਤਾਂ ਸਕਤਿ ਨਹੀਂ!”

ਸਤਿਗੁਰਾਂ ਫਰਮਾਇਆ:—

“ਸਾਡੇ ਬਚਨਾਂ ਪੁਰ ਨਿਹਰਉਂ ਰੱਖੋ! ਗੁਰੂ ਬਾਬਾ
ਆਪਣੇ ਕਾਰਜ ਆਪ ਨਿਧਾਹੇਗਾ!”

ਐਉਂ ਭਾਈ ਜੀ ਦੀ ਨਿਸ਼ਾ ਕਰਕੇ, ਮਹਾਰਾਜ ਨੇ ਆਪਣੇ ਸੀਸ ਦੀ ਸ਼ਾਲ
(ਦੁਪੱਟਾ), ਸੁੱਚੇ ਕਪੂਰਿਆਂ ਦਾ ਸਿਮਰਨਾ ਤੇ ਆਪਣੇ ਹੱਥ ਦਾ ਆਸਾ
(ਸੋਟਾ) ਬਖ਼ਬਿਸ਼ਿਆ। ਨਾਲ ਹੀ ਬਚਨ ਕੀਤਾ—

“ਤੁਸਾਂ ਕਿਸੇ ਰੱਲ ਦੀ ਚਿੰਤਾ ਨਹੀਂ ਕਰਨੀ। ਸਾਡਾ
ਸਰੂਪ ਭਾਈ ਸੰਗਤਿ ਸਾਹਿਬ (ਛੇਰੂ ਜੀ) ਸੱਚੀ ਦਾੜ੍ਹੀ ਤੁਹਾਡੇ
ਗੁਆਂਢ ਵਿਰਾਜਮਾਨ ਹੈ। ਤੁਹਾਡੀ ਹਰ ਬਾਬ ਸਹਾਇਤਾ
ਹੋਵੇਗੀ!”

ਇਸ ਤਰਾਂ ਭਾਈ ਜੀ ਦੀ ਹਰ ਤਰਾਂ ਤਸੱਲੀ ਕਰਕੇ, ਪੰਜਾਬ ਵਲਿ
ਵਿਦੋ ਕੀਤਾ।

ਭਾਈ ਪ੍ਰਿਥੀ ਜੀ ਸਿੱਧੇ ਅੰਮ੍ਰਿਤਸਰ ਵਲਿ ਆਏ। ਲੋਕਾਂ ਨੇ
ਭਾਈ ਸਾਹਿਬ ਦੇ ਮਸਤਕ ਪੁਰ ਗੁਰਮਤਿ-ਗਿਆਨ ਦਾ ਪ੍ਰਕਾਸ਼ ਤੇ
ਸਿਮਰਨ-ਭਜਨ ਦੀ ਬਰਕਤਿ ਵੇਖ-ਜਾਚ ਕੇ, ਰਾਹ ਵਿਚ ਭੀ ਬੜੀ ਸੇਵਾ-
ਭੇਟਾ ਕੀਤੀ। ਸੰਤ-ਸੰਗ ਭੀ ਦੇਖਾ ਨਾਲ ਜੁੜ ਗਿਆ। ਗੁਰੂ ਕੇ ਲੰਗਰ
ਤੇ ਧਰਮਸਾਲ ਦੀ ਸਥਾਪਨਾ ਵਾਸਤੇ ਮੇਲਾਇਆ ਤੇ ਸਮੱਗਰੀ ਬੀ
ਚੋਖੀ ਇਕੱਠੀ ਹੋ ਗਈ। ਗੁਰੂ ਕੀ ਨਗਰੀ ਪਹੁੰਚ ਕੇ ਗੁਰੂ-
ਦਰਬਾਰ ਦੇ ਦਰਸ਼ਨ, ਤੇ ਗੁਰ-ਤੀਰਥ ਵਿਚ ਇਸ਼ਨਾਨ ਕੀਤੇ।
ਸਤਿਗੁਰਾਂ ਦੇ ਵਰੁ-ਪ੍ਰਤਾਪ ਨਾਲ ਏਥੇ ਭੀ ਸਿੱਖਾਂ ਚੰਗੀ ਮਾਨ-ਪ੍ਰਤਿਸ਼ਟਾ
ਭਾਈ ਸਾਹਿਬ ਦੀ ਕੀਤੀ। ਏਥੋਂ ਚਾਲੇ ਪਾਕੇ ਲੋਪੇ ਕੀ ਨਾਮੇ ਨੱਗਰ
(ਜਿੱਥੇ ਹੁਣ ‘ਪ੍ਰੀਤ ਨਗਰ’ ਬਣਿਆ ਹੈ) ਪਿੰਡੋਂ ਦੂਰ ਬਾਹਲਿ, ‘ਭਾਰਾ
ਨਾਮੇ ਜ਼ਿਮੀਦਾਰ ਦੇ ਖੂੰਹ’ ਤੇ ਆ ਕੇ ਉਤਾਰਾ ਕੀਤਾ। ਭਾਈ ਭਾਰੇ ਨੇ
ਨਿੰਮ੍ਰਤਾ ਨਾਲ ਬਿਨੈ ਕੀਤੀ:—“ਗੁਰਮੁਖ! ਆਪਣੇ ਬੜੀ ਕੁੱਪਾ ਕੀਤੇ;

੩੪੦.

ਜੇ ਇਸ ਛੂਮੀ ਉੱਤੇ ਚਰਨ ਪਾਏ ਹਨ । ਪਰ ਇਸ ਖੂਹ ਦਾ ਪਾਣੀ
ਤਾਂ ਏਨਾ ਖਾਰਾ ਹੈ; ਜਾਣੋ, ਸੁਧਾ ਲੂਣ ! ਇਸ ਨੇ ਮੇਰੀ ਸਾਰੀ
ਜ਼ਮੀਨ ਦਾ ਸੱਤਿਆਨਾਸ ਕਰ ਦਿੱਤਾ ਹੈ । ਪਿੰਡੇ ਬੀ ਚੋਖਾ ਦੂਰ
ਹੋਇਆ ।”

ਭਾਈ ਜੀ ਨੇ ਬਚਨ ਕੀਤਾ:-

‘ਨਹੀਂ, ਭਾਈ ! ਇਸਦਾ ਪਾਣੀ ਤਾਂ ਮਿੱਠਾ ਹੈ !’

ਭਾਰੇ ਆਖਿਆ : “ਨਹੀਂ, ਮਹਾਰਾਜ ! ਖਾਰਾ ਹੈ !”

ਸੰਤ ਜੀ ਨੇ ਅਪਣੇ ਸੰਗੀਆਂ ਨੂੰ ਆਗਿਆ ਕੀਤੀ; ਕਿ “ਪਾਣੀ
ਕੱਢਕੇ ਚੋਧਗੇ ਨੂੰ ਪਿਆਓ” ਜਲ ਕੱਢ ਕੇ ਪਿਆਇਆ; ਤਾਂ ਉਹ
ਸੱਚਮੁੱਚ ਮਿੱਠਾ ਸੀ। ਭਾਰਾ ਇਹ ਕਰਾਮਤ ਵੇਖ ਕੇ ਬੜਾ ਪ੍ਰਸੰਨ ਤੇ
ਕ੍ਰਿਤੰਗਜ ਹੋਇਆ; ਅਰੁ ਨੱਸਾ ਪਿੰਡ ਵੱਲਿ । ਸਾਰੇ ਨੱਗਰ ਵਿਚ
ਹੋਕਾ ਫੇਰ ਦਿੱਤਾ, ਸੰਤਾਂ ਦੀ ਮਹਿਮਾਂ ਦਾ ! ਲੋਕੀ ਅਚੰਭਾ ਮੰਨ ਕੇ
ਸੰਤਾਂ ਦੇ ਦਰਸ਼ਨ ਕਰਨ ਤੇ ਮਿੱਠਾ ਜਲ ਚੱਖਣ ਵਾਸਤੇ ਆਏ । ਸਭ
ਨੇ ਭਾਈ ਸਾਹਿਬ ਨੂੰ ਮੱਥਾ ਟੇਕਿਆ, ਤੇ ਚਮਤਕਾਰ ਵੇਖ ਕੇ ਸਭਨਾਂ
ਗੁਰਮਤਿ ਦਾ ਉਪਦੇਸ਼ ਲੈਕੇ, ਗੁਰ ਸਿੱਖੀ ਧਾਰਨ ਕੀਤੀ । ਭਾਈ ਸਾਹਿਬ
ਦੇ ਉੱਦਮ ਨਾਲ ਸਾਰੇ ਹੀ ਨੱਗਰ ਨਿਵਾਸੀ ‘ਸਿੱਖ’ ਬਣ ਗਏ । ਭਾਈ
ਭਾਰੇ ਨੇ ਖੁਦ ਸੰਤਾਂ ਦੀ ਬੜੀ ਸੇਵਾ ਕੀਤੀ; ਨਾਲੇ ਨੱਗਰ ਨਿਵਾਸੀਆਂ
ਪਾਸੋਂ ਕਰਵਾਈ । ਉਸ ਸਮੇਂ ਤੋਂ ਲਾਕੇ ਇਸ ਨੱਗਰ ਦੇ ਸਿਖ ਵਰ੍ਹੇ ਦੇ
ਵਰ੍ਹੇ ਭਾਈ ਪ੍ਰਿਥੀ ਜੀ ਦੇ ਅਛਥਾਨ ਪੁਰ ਦਰਸ਼ਨ ਕਰਨ ਜਾਂ
ਸੇਵਾ-ਭੇਟਾ ਕਰਦੇ ਰਹੇ ਹਨ ॥

ਲੋਪੇ ਕੇ ਤੋਂ ਚਾਲੇ ਪਾ ਕੇ, ਭਾਈ ਸਾਹਿਬ ਲਾਹੌਰ ਪਹੁੰਚੇ ।
ਸਤਿਗੁਰਾਂ ਦੇ ਵਰੁ-ਪ੍ਰਤਾਪ ਕਰਕੇ, ਸ਼ਹਿਰ ਵਾਸੀਆਂ ਬੜੇ ਪ੍ਰੇਮ ਤੇ ਚਾਉ
ਨਾਲ ਸੇਵਾ-ਪੂਜਾ (ਭੇਟਾ) ਕੀਤੀ । ਲਾਹੌਰ ਵਿਚ ਭਾਗਮੱਲ ਨਾਮੇ ਇਕ
ਗਰੀਬ ‘ਕਸੇਰਾ’ (ਧਾਤ ਦੇ ਭਾਂਡੇ ਬਨਾਉਣ ਤੇ ਵੇਚਣ ਵਾਲੀ ਜਾਤਿ)
ਰਹਿੰਦਾ ਸੀ। ਉਹ ਭੀ ਸੰਤ ਜੀ ਦੇ ਦਰਸ਼ਨ ਕਰਨ ਆਇਆ । ਨਮਸਕਾਰ
ਕਰਕੇ ਬੈਠਾ; ਤਾਂ ਭਾਈ ਪ੍ਰਿਥੀ ਜੀ ਨੇ ਨਾਮ-ਥਾਮ ਪੁੱਛਿਆ । ਭਾਗ
ਮੱਲ ਨੇ ਅਪੀਨਗੀ ਨਾਲ ਅਰਜ਼ ਕੀਤੀ—

“ਮਹਾਰਾਜ ! ‘ਮੈਂ ਜਾਤਿ ਦਾ ਕਸੇਰਾ ਹਾਂ; ਪਰ ਬਹੁਤ
ਗਰੀਬ ! ਨਾਮ ਮੇਰਾ ਭਾਗ ਮੱਲ ਹੈ !’

ਇ: ਪ: ੩੪੨.

ਭਾਈ ਸਾਹਿਬ ਨੇ ਬਚਨ ਕੀਤਾ:-

“ਭਾਈ ! ਤੂੰ ‘ਕਸੇਰਾ’ (ਕੱਸਾ, ਘਟੀਆ) ਨਹੀਂ; ਪੂਰਾ
ਹੋ ਜਾਵੇਗਾ !”

ਸਾਧੂ-ਬਚਨ ਦੇ ਸਦਕੇ, ਭਾਗ ਮੱਲ ਬੋੜੇ ਸਮੇਂ ਅੰਦਰਿ ਧਨ-ਐਸ਼੍ਵਰਜੇ
ਨਾਲ ਭੀ ਸਾਵਾ-ਸਰਵਾ ਹੋ ਗਿਆ; ਅਤੇ ਸੰਤਾਂ ਬੀ ਸਮਾ ਪਾ ਕੇ ਚੰਗੀ
ਫਲੀ-ਫੁੱਲੀ। ਭਾਗ ਮੱਲ ਦਾ ਪ੍ਰਵਾਰ, ਉਸੇ ਦਿਨ ਤੋਂ ਭਾਈ ਸਾਹਿਬ
ਦੇ ਡੇਰੇ (ਗੁਰਦੁਆਰੇ) ਦੀ ਸਿਦਕ-ਸਨੌਰ ਨਾਲ ਸੇਵਾ ਕਰਦਾ ਰਿਹਾ ਹੈ।

ਲਾਹੌਰ ਵਿਚ ਹੀ ਦੇ ਖੜ੍ਹੀ-ਪੱਤ ਲੱਖ੍ਹ ਤੇ ਜੱਸੂ ਰਹਿੰਦੇ ਸਨ; ਜੋ
ਦੀਵਾਨ ਲਖਪਤਿ ਤੇ ਜਸਪਤਿ ਕਰਕੇ ਇਤਿਹਾਸ ਵਿਚ (ਸਿੰਘਾਂ ਦੇ
ਦੁਸ਼ਮਨ) ਪ੍ਰਸਿੱਧ ਹਨ। ਇਨ੍ਹਾਂ ਦਾ ਪ੍ਰਸੰਗ ਪਿੱਛੇ ਭੀ ਆ ਚੁੱਕਾ ਹੈ।
ਪਹਿਲ-ਪ੍ਰਿਥਮੇ ਇਹ ਦੇਵੇਂ ਭਰਾ, ਖਾਸੇ ਸੰਤ-ਸੇਵਕ ਹੁੰਦੇ ਸਨ। ਭਾਈ
ਪ੍ਰਿਥਮੀ ਜੀ ਦੀ ਭੀ ਸਵੱਲੀ ਨਜ਼ਰ ਇਨ੍ਹਾਂ ਉਤੇ ਹੋਈ ਹੈ। ਗਭਰੀਟ ਉਮਰ
ਵਿਚ ਇਹ ਦੇਵੇਂ; ਇਕ ਦਿਨ ਘੰਘਣੀਆਂ ਦੀਆਂ ਛਾਬੜੀਆਂ ਸਿਰਾਂ
ਤੇ ਚਾਈ; ਸ਼ਹਿਰੇ ਬਾਹਰਿ, ਭਾਈ ਸਾਹਿਬ ਦੇ ਟਿਕਾਣੇ ਵਲ ਆ
ਨਿਕਲੇ। ਭਾਈ ਸਾਹਿਬ ਨੇ ਪੁੱਛਿਆ—

“ਕੀ ਹੈ, ਬਾਲਿਓ ! ਤੁਹਾਡੇ ਪਾਸ ? ਅਸਾਨੂੰ ਬੀ
ਦਿਓ !”

ਦੇਹਾਂ ਭਰਾਵਾਂ ਛਾਬੜੀਆਂ ਸੰਤਾਂ ਕੇ ਅਗਾੜੀ ਰੱਖ ਦਿੱਤੀਆਂ, ਤੇ
ਆਖਿਆਂ—

“ਬਾਬਾ ਜੀ ! ਘੰਘਣੀਆਂ ਹਨ !”

ਭਾਈ ਸਾਹਿਬ ਫਰਮਾਇਆਃ—

“ਹੱਫਾਂ ਫੇਰ, ਸਾਰੇ ਸੰਤਾਂ ਨੂੰ ਵਰਤਾ ਦਿਓ !”

ਉਨ੍ਹਾਂ ਬਿਨਾਂ ਹੀਲੁ-ਹੁੱਜਤ, ਖਿੜੇ-ਮੱਥੇ ਸਾਰੀਆਂ ਸਾਧੂਆਂ ਨੂੰ ਵਰਤਾਂ
ਦਿੱਤੀਆਂ! ਭਾਈ ਸਾਹਿਬ ਬੜੇ ਖੁਸ਼ ਹੋਏ; ਤੇ ਬਚਨ ਕੀਤਾ: “ਤੁਸੀਂ
ਦੇਵੇਂ ਬੜੇ ਬੀਬੇ ਰਾਣੇ ਓਂ ! ਕਿਸੇ ਦਿਨ ਸਰਕਾਰ ਦੇ ‘ਦੀਵਾਨ’
ਬਣੋਂਗੇ !” ਉਹ ਸੰਤਾਂ ਦੀ ਅਸੀਸ ਤੇ ਆਗਿਆ ਪ੍ਰਾਪਤ ਕਰਕੇ ਘਰਾਂ
ਨੂੰ ਰਾਏ। ਸਮਾਂ ਪਾ ਕੇ ਕਿਸਮਤ ਨੇ ਜੋ ਪਲਟਾ ਖਾਧਾ; ਦੇਵੇਂ ਭਰਾ,
ਨਵਾਬ ਜ਼ਕਰੀਆ ਖਾਨ ‘ਖਾਨ ਬਹਾਦੁਰ’ ਸੂਬੇਦਾਰ ਲਾਹੌਰ ਦੀ ਸਰਕਾਰ

੩੪੨.

ਵਿਚ ਨੌਕਰ ਹੋ ਗਏ। ਅਤੁ ਸਹਿਜੇ ੨ ਤਰੱਕੀ ਪਾ ਕੇ 'ਦੀਵਾਨਗੀ' ਦੀ ਪਦਵੀ ਤੱਕ ਪੁੰਚੇ।

ਭਾਈ ਪ੍ਰਿਥੀ ਜੀ, ਕੁਝ ਦਿਨ ਲਾਹੌਰ ਵਿਰਾਜ ਕੇ, ਸ਼ਹਿਰੋਂ ਵੱਖਣ ਦਿਸ਼ਾ ਵਲਿ ਟੁਰ ਪੈਏ। ਬਾਠਾਂ ਕੋਹਾਂ ਪੁਰ ਇੱਕ ਨੱਗਰ ਆਇਆ, 'ਮਾਣਕ' ਨਾਮ। ਓਥੇ ਦਾ ਆਲੁ-ਦੁਆਲੁ ਸੁਘਰਾ-ਸੁਹਾਵਣਾ ਵੇਖ ਕੇ ਬਹਿ ਗਏ। ਭਾਈ ਸਾਹਿਬ ਦਾ ਤੇਜ-ਪ੍ਰਤਾਪ ਵੇਖ ਕੇ ਤੇ ਗੁਰਮਤਿ-ਉਪਦੇਸ਼ ਸੁਣਕੇ, ਲੋਕੀਂ ਗੁਰ-ਸਿੱਖ ਬਣਨ ਤੇ ਸੇਵਾ-ਪੜਾ ਕਰਨ ਲੱਗ ਪਏ। ਸਹਿਜੇ ੨ ਆਲੇ-ਦੁਆਲੇ ਬਹੁਤ ਸਾਰੇ ਸਿੱਖ ਬਣ ਤਾਏ। ਸੰਤਾਂ ਦਾ ਜਾਰੀ ਕੀਤਾ 'ਗੁਰੂ ਕਾ ਲੰਗਰ' ਭੀ ਬੜਾ ਚੰਗਾ ਤੁਰ੍ਹਾਂ ਚੱਲਣ ਲੱਗ ਪਿਆ। ਤੇ ਧਰਮਸਾਲ ਬਣ ਗਈ। ਸੌ ਸੌ ਸੰਤ, ਸਦਾ ਉਸ ਧਰਮਸਾਲ ਵਿਚ ਬਿਸਰਾਮ ਤੇ ਭੋਜਨ ਪਾਵਣ ਲੱਗੇ। ਹੋਰ ਭੀ ਬੇਅੰਤ ਆਏ ਗਏ ਅਤਿਥਾਂ-ਮੁਸਾਫਿਰਾਂ ਦੀ ਚੰਗੀ ਸੁਰਤਿ-ਸੰਭਾਲ ਤੇ ਸੇਵਾ-ਅਸਰਾਮ ਦਾ ਧਿਆਨ ਰੱਖਿਆ ਜਾਣ ਲੱਗਾ। ਜੋ ਮ੍ਰਿਜਾਦਾ ਭਾਈ ਸਾਹਿਬ ਨੇ ਇਸ ਧਰਮਸਾਲ ਵਿਚਿ ਕਾਇਮ ਕੀਤੀ; ਉਹ ਸਦਾ ਜਾਰੀ ਰਹੀ।

ਮਾਘੀ ਦੇ ਮੌਕੇ ਬੇਅੰਤ ਸਾਧਾਂ ਅਤੇ ਨਾਮ-ਦਾਨ ਤੇ ਸੰਤ-ਦਰਸਨ ਦੇ ਅਭਿਲਾਖੀਆਂ ਇਕੱਠੇ ਹੋਣਾ; ਸੱਤ ਦਿਨ ਤੱਕ ਇਹ ਸੰਤ-ਸਮਾਗਮ ਬਣਿਆ ਰਹਿਣਾ। ਅਨੇਕ ਅਸਵਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਕੇ, ਪਾਠ ਜੀਰੀ ਕੀਤੇ ਜਾਣੇ; ਦਿਨ ਰਾਤਿ ਅਖੰਡ ਕੀਰਤਨ ਹੁੰਦਾ ਰਹਿਣਾ। ਚਾਰ ਵਾਰੀ ਕੜਾਹ ਪ੍ਰਸ਼ਾਦ ਦੀ ਦੇਗ ਆਮ ਜੁੜੀ ਸੰਗਤਿ ਵਿਚ ਵਰਤਣੀ। ਦੂਰੋਂ ਦੂਰੋਂ ਸਿੱਖ ਸੰਗਤਾਂ ਦਰਸਨ ਵਾਸਤੇ ਹਾਜ਼ਰ ਹੁੰਦੀਆਂ ਸਨ। ਏਨਾਂ ਕੁਝ ਅੰਦਰ ਰਚਣ ਤੇ ਸਦਾ ਜਾਰੀ ਰੱਖਣ ਦੇ ਬਾਵਜੂਦ- ਭਾਈ ਸਾਹਿਬ ਸਦਾ ਸਾਧਾਰਨ ਵੇਸ ਤੇ ਵਿਰਤੀ ਰਖਦੇ ਰਹੇ। ਇੱਕੋ ਕੰਬਲੀ ਕਾਲੇ ਰੰਗ ਦੀ ਦਰ-ਹਮੇਸ਼ਾ ਧਾਰਨ ਰਖਦੇ ਸਨ। ਆਏ ਆਸਾਵੰਦ ਨੂੰ ਕਈ ਨਿਰਾਸ ਨਹੀਂ ਸਨ ਮੌਜੂਦੇ। ਹਰ ਕਿਸੇ ਪੁਰ ਦਇਆ ਕਰਦੇ; ਸਰ੍ਧਾਲੂ ਸੇਵਕਾਂ ਦੀਆਂ ਧਨ, ਪੁੱਤ੍ਰ ਆਦਿ ਸ੍ਰਦਾ-ਭਾਵਨੀਆਂ ਭੀ ਪੂਰੀਆਂ ਕਰਦੇ ਰਹਿੰਦੇ ਸਨ। ਇਸ ਤੁਰ੍ਹਾਂ ਅਨੇਕਾਂ ਲੋੜਵੰਦ ਆਪ ਪਾਸੋਂ ਵਿਰੋਸਾਏ।

ਇਕੇਰਾਂ ਆਪੂ ਮਾਣਕ ਨੱਗਰ ਤੋਂ ਚਾਰ ਕੋਹ ਦੁਰੇਡੇ

ਇ. ੫. ੩੪੪.

੩੪੩:

‘ਕਮਾਸ’ ਪਿੰਡ ਗਏ। ਓਥੋਂ ਦੇ ਵਸਨੀਕਾਂ ਬੜੀ ਲਗਨ ਨਾਲ ਸੇਵਾ ਕੀਤੀ। ਮੁੜਨ ਲੱਗੇ ਤਾਂ ਲੋਕਾਂ ਪ੍ਰਾਰਥਨਾ ਕੀਤੀ:-

“ਜੀ! ਇਸ ਧਰਤੀ ਦੇ ਖੂਹਾਂ ਦਾ ਜਲ ਬੜਾ ਖਾਰਾ ਹੈ !”

ਸੰਤਾਂ ਫਰਮਾਇਆਂ :

“ਤੁਸੀਂ ਭਾਈਓ! ਪ੍ਰਿਥੀ ਦੇ ਗੁਰ-ਭਾਈ ਤੇ ਸੇਵਕ ਹੈਗੇ ਓ; ਤੁਹਾਡੇ ਖੂਹਾਂ ਦਾ ਜਲ ਪਿਰਥੀ (ਪਰਤੀ) ਨੂੰ ਬਹੁਤ ਪਿਆਰਾ (ਸੁਖਾਵਾਂ) ਹੋਵੇਗਾ !”

ਇਸ ਸਾਧੁ-ਬਚਨ ਦਾ ਸਦਕਾ, ਇਸ ਪਿੰਡ ਦਾ ਪਾਣੀ ਭਾਵੇਂ ਸਲੌਣਾ ਹੀ ਹੈ; ਪਰ ਕਣਕ ਤੇ ਜਉਂ ਦੀ ਫਸਲ ਵਾਸਤੇ ਬੜਾ ਲਾਭਕਾਰੀ ਹੈ। ਅੰਨ ਬੜਾ ਪੈਦਾ ਹੁੰਦਾ ਹੈ॥

ਭਾਈ ਪ੍ਰਿਥੀ ਜੀ ਦੇ ਪ੍ਰੇਮ-ਸੰਦੇਸ਼ੇ ਮਿਲਣ ਪੁਰ, ਇਕੇਰਾਂ ਭਾਈ ਫੇਰੂ ‘ਸੰਗਤਿ ਸਾਹਿਬ’ ਜੀ ਮਾਣਕ ਪਿੰਡ ਆਏ*। ਭਾਈ ਜੀ ਨੇ ਉਠ ਕੇ ਸਾਹਿਬਤਿ ਤੇ ਸਤਿਕਾਰ ਕੀਤਾ। ਅਰੁ ਬੜੀ ਸ਼ਰਧਾ-ਭਾਵਨੀ ਨਾਲ ਸੇਵਾ ਕੀਤੀ। ਉਨ੍ਹਾਂ ਦਿਨਾਂ ਵਿਚ, ਭਾਈ ਪ੍ਰਿਥੀ ਜੀ ਦਾ ਭਤੀਜਾ ਜਗਤਾ ਨਾਮੇ, ਗੁਰਦੁਆਰੇ ਵਿਚ ਬੜੀ ਅਣਥੋਂ ਸੇਵਾ ਕਰ ਰਿਹਾ ਸੀ। ‘ਸੰਗਤਿ ਸਾਹਿਬ’ ਨੇ ਬਚਨ ਕੀਤਾ:-

‘ਭਾਈ ਜੀ! ਤੁਸੀਂ ਜਗਤੇ ਨੂੰ ਸੇਵਾ ਦੀ ਏਨੀ ਖੇਤਲ ਨਾਂ ਦਿਤਾ ਕਰੋ! ਇਹ ਤਾਂ ਗੁਰੂ-ਪਰਮੈਸ਼ਰ ਦਾ ਭਗਤ ਹੈ !’

ਭਾਈ ਜੀ ਨੇ ਬਿਨੈ ਕੀਤੀ:-

“ਮਹਾਰਾਜ! ਤਾਂ ਫਿਰ ਆਪ ਇਸ ਨੂੰ ਸੀਖਜਾ-ਦੀਖਜਾ ਤੇ ਚਰਨਾਮ੍ਰਿਤ ਦੇ ਕੇ ਗੁਰ-ਸਿੱਖ ਸਜਾਓ! ਅਰੁ ਇਸ ਧਰਮ ਸਾਲ ਦਾ ਮਹੰਤ ਸਥਾਪਨ ਕਰੋ !”

‘ਸੰਗਤਿ ਸਾਹਿਬ’ ਨੇ ਬੰਨਤੀ ਪ੍ਰਵਾਨ ਕੀਤੀ, ਤੇ ਭਾਈ ਜਗਤੇ ਨੂੰ ਗੁਰ-ਸਿੱਖ ਬਣਾ ਕੇ, ਨਾਮ ‘ਜਗਤ-ਭਗਤ’ ਰੱਖਿਆ। ਜੋ ਸਚਮੁੱਚ ਦੀਨਾਂ

*ਇਹ ਵਾਕਿਆ ਸੰਮਤ ੧੭੬੩ ਬਿੱਥ, ਚੜ੍ਹਦੇ ਚੇਤ੍ਰ ਯੱਨੀ, ਭਾਈ ਪ੍ਰਿਥੀ ਜੀ ਦੇ ਮਾਣਕ ਪਿੰਡ ਪਹੁੰਚਦਿਆਂ ਸਾਰ—ਹੀ ਹੋ ਸਕਦਾ ਇ। ਕਿਉਂਜੇ ਇਸੇ ਚੇਤ੍ਰ ਦੀ ੨੦ ਤਾਰੀਖ ਭਾਈ ਸੰਗਤਿ ਸਾਹਿਬ ਪ੍ਰਲੋਕ ਪਧਾਰ ਜਾਂਦੇ ਹਨ। (ਸੰਪਾਦਕ)

ਇ: ਪ: ੩੪੫.

ਉਤੇ ਦਿਇਆ ਕਰਨ ਵਾਲਾ, ਪਰਮ ਪਰਤਾਪੀ ਗੁਰੂ-ਭਗਤ ਹੋਇਆ ਹੈ। ਭਾਈ ਪ੍ਰਿਥੀ ਜੀ ਸੰਮਤ ੧੯੮੯ ਬਿ: ਵਿੱਚ, ਭਾਈ ਜਗਤ-ਭਗਤ ਨੂੰ ਮਹੰਤ ਬਾਪ ਕੇ, ਆਪ ਪਰਲੋਕ ਪਧਾਰ ਰਾਏ। ਕਹਿੰਦੇ ਨਿ : ਅਪਣੇ ਲਾਹੌਰੀ ਅਹਿਲਿਕਾਰਾਂ ਪਾਸੋਂ, ਭਾਈ ਜਗਤ-ਭਗਤ ਦੀ ਸਿਫਤ ਸੁਣਕੇ ਇਕੇਰਾਂ ਬਾਦਸ਼ਾਹ ਭੀ ਦਰਸ਼ਨ ਕਰਨ ਆਇਆ ਸੀ। ਉਸੇ ਮੌਕੇ ਬਾਦ-ਬਾਹ ਇਸ ਧਰਮਸਾਲ ਦੇ ਨਾਮ ਪੰਜ ਪਿੰਡ (ਮਾਣਕ, ਜੀਆ ਬੱਗਾ, ਭਾਈ ਕੇਟ, ਕਿੰਗਤਾ-ਕਿੰਡਿਆਲਾ ਤੇ ਕੋਠਾ) ਧਰਮ-ਅਰਥ ਲਾਗਿਆ ਸੀ। ਸੰਮਤ ਅਠਾਰਾਂ ਸੇ ਦੋ ਬਿਕ੍ਰਮੀ ਵਿੱਚ ਜਦੋਂ ਦੀਵਾਨ ਲਖਪਤਿ ਰਾਇ ਦਾ ਭਾਈ ਜਸਪਤਿ ਰਾਇ, ਸਿੰਘਾਂ ਦੇ ਇਕ ਜੱਥੇ ਨਾਲ ਲੜਦਾ ਮਾਰਿਆ ਗਿਆ; ਤਾਂ ਲਖਪਤਿ, ਸਿੰਘਾਂ ਦੇ ਵੈਰ ਪੈ ਗਿਆ। ਉਸਨੇ ਮਾਣਕ ਆਦਿ ਨੋਗਰਾਂ ਦੇ ਵਸਨੀਕ ਸਿੱਖਾਂ ਨੂੰ ਭੀ ਬੜੇ ਦੁੱਖ-ਤਸੀਹੀ ਦਿੱਤੇ; ਅਰੁ ਬਹੁਤਿਆਂ ਨੂੰ ਬੰਨ੍ਹ ਕੇ ਲੈ ਗਿਆ। ਜਦ ਉਨ੍ਹਾਂ ਦੇ ਵਾਰਿਸ, ਭਾਈ ਜਗਤ-ਭਗਤ ਜੀ ਪਾਸ ਰੋਏ-ਕੁਰਲਾਏ; ਤਾਂ ਭਾਈ ਸਾਹਿਬ ਉਨ੍ਹਾਂ ਦੀ ਸਫ਼ਰਸ਼ ਕਰਨ ਲਾਹੌਰ ਰਾਏ। ਲੇਕਿਨ ਦੀਵਾਨ ਲਖਪਤਿ ਰਾਇ ਨੇ ਭਾਈ ਸਾਹਿਬ ਦੀ ਬੀ ਨਿਰਾਦਰੀ ਕੀਤੀ। ਸਾਥੀਆਂ ਭਾਈ ਸਾਹਿਬ ਨੂੰ ਆਖਿਆ : “ਵੇਖੋ ਜੀ ! ਇਹ ਖੱਤ੍ਰੀ ਕਿਤਨਾ ਹੰਕਾਰਿਆ ਇ; ਆਪ ਦਾ ਭੀ ਅਦਬ-ਸਤਿਕਾਰ ਨਹੀਂ ਕਰ ਸਕਿਆ !” ਭਾਈ ਸਾਹਿਬ ਬੋਲੇ—

“ਵਾਹਗੁਰੂ ਗਰਬ ਪੁਰਹਾਰੀ ਹੈ; ਇਸ ਦਾ ਹੰਕਾਰ ਭੀ ਜ਼ਰੂਰ ਤੋੜੇਗਾ !”

ਸੋ, ਬੜੇ ਹੀ ਸਮੇਂ ਬਾਦ ਦੀਵਾਨ ਸਾਹਿਬ ਭੀ ਬੜੇ ਦੁੱਖ ਭੋਗ ਕੇ ਮੋਇਆ। ਇਹ ਪ੍ਰਸੰਗ ਇਤਿਹਾਸ ਪ੍ਰਸਿੱਧ ਹੈ।

ਸਰਦਾਰ ਲਹਿਣਾ ਸਿੰਘ, ਗੁੱਜਰ ਸਿੰਘ ਤੇ ਸੋਭਾ ਸਿੰਘ-ਤਿੰਨੇ—ਭਾਈ ਸਾਹਿਬ ਦੀ ਸੇਵਾ ਬੜੀ ਸ਼ਰਧਾ ਨਾਲ ਕਰਦੇ ਸਨ। ਇਨ੍ਹਾਂ ਨੇ ਭੀ ਚੋਖੀ ਜ਼ਿਮੀਨ ਮਾਣਕ ਵਾਲੀ ਧਰਮਸਾਲ ਦੇ ਨਾਮ ਧਰਮ-ਅਰਥ ਲਾਈ ਹੈ।

ਭਾਈ ਜਗਤ-ਭਗਤ ਜੀ ਨੇ ‘ਗੁਰੂ ਕਾ ਲੰਗਰ’ ਬੜੀ ਰੀਝ ਤੇ ਸਿਆਣਪ ਨਾਲ ਚਲਾਇਆ। ਸੰਮਤ ਅਠਾਰਾਂ ਸੇ ਦਸ ਬਿ: ਵਿੱਚ ਭਾਈ ਸਾਹਿਬ ਨੇ ਆਪਣੇ ਸੁਕੇ ਤੇ ਗੁਰਭਾਈ ਭਾਈ ਰਾਮਦਾਸ ਨੂੰ ਆਪਣੀ ਥਾਂ

ਬਾਪ ਕੇ ਪ੍ਰਭ-ਲੋਕ ਨੂੰ ਚਾਲੇ ਪਾ ਦਿੱਤੇ। ਬੱਦਾਂ ਸੰਮਤ ਅਠਾਰਾਂ ਸੈ ਸਤਾਰਾਂ ਵਿਚ ਮਹੰਤ ਰਾਮਦਾਸ ਜੀ ਬੀ ਚਲ ਬਸੇ; ਅਰੁ ਉਨ੍ਹਾਂ ਦੇ ਸਕੇ ਵੀਰ (ਤੇ ਗੁਰਭਾਈ) ਨੈਣ ਸੁਖ ਜੀ ਮਹੰਤ ਬਣੇ। ਜੋ ਭਾਈਹਾਂ ਵਰ੍ਹੇ ਅਭਿਲਾਖੀਆਂ ਨੂੰ ਗੁਰਮਤਿ ਉਪਦੇਸ਼ ਦੇਂਦੇ ਤੇ ਗੁਰੂ ਕਾ ਲੰਗਰ ਚਲਾਉਂਦੇ ਰਹੇ। ਆਖਰ ਆਪਣੇ ਸੇਵਕ ਭਾਈ ਸੰਗਤਿ ਜੀ ਨੂੰ ਜ਼ਿਮੇਵਾਰੀ ਸੌਂਪ ਕੇ ਖੁਦ ਭੋ ਸੰਮਤ ੧੯੩੯ ਵਿਖੇ ਗੁਰ-ਚਰਨਾਂ ਵਿੱਚ ਜਾ ਵਿਰਾਜੇ। ਸੰਮਤ ਅਠਾਰਾਂ ਸੈ ਤ੍ਰਿਵੰਸ਼ਾਹ ਬਿਥੇ ਤੱਕ ਭਾਈ ਸੰਗਤ ਜੀ ਨਾਮਦਾਨ ਦੇਂਦੇ, ਚਰਨਾਮ੍ਰਿਤ ਪ੍ਰਦਾਨ ਕਰਦੇ ਅਰੁ ਲੰਗਰ ਚਲਾਉਂਦੇ ਰਹੇ। ਓੜਕ ਅਪਣੇ ਸਕੇ ਭਰਾ ਭਾਈ ਲਾਲ ਚੰਦ ਨੂੰ—ਜੋ ਭਾਈ ਜਗਤ ਭਗਤ ਦੇ ਚੇਲੇ ਭਾਈ ਬਾਘੇ ਪਾਸੋਂ ਚਰਨਾਮ੍ਰਿਤ ਲੈ ਕੇ ਸਿੱਖ ਸਜਿਆ ਸੀ—ਮਹੰਤ ਨੀਜਤ ਕਰਕੇ, ਗੁਰਪੁਰੀ ਸਿਧਾਰ ਗਏ।

ਇਹ ਤਿੰਨੇ ਮਹੰਤ ਭੀ ਜਪ, ਤਪ ਤੇ ਭਜਨ ਦੀਆਂ ਮੂਰਤਾਂ, ਸ਼ਾਂਤਾਤਮਾਂ, ਨਿਰਵੈਰ, ਪਰੋਪਕਾਰੀ, ਦੀਨ-ਦੁਖੀਆਂ ਪੁਰ ਦੇਇਆਂ ਕਰਨ ਵਾਲੇ ਰਾਜ-ਰਿਖੀ ਹੋਏ ਹਨ। ਇਨ੍ਹਾਂ ਤੋਂ ਇਲਾਵਾ ਭਾਈ ਜਗਤ ਭਗਤ ਜੀ ਦੇ ਹੋਰ ਚੇਲੇ ਭਾਈ ਸਦਾ ਨੰਦ ਤੇ ਬਾਘਾ ਜੀ ਸਨ। ਅਗਾਹਾਂ ਭਾਈ ਬਾਘਾ ਜੀ ਪਾਸੋਂ ਗੁਰਮਤਿ ਗ੍ਰਹਣ ਕਰ ਕੇ, ਭਾਈ ਬੁੱਧਾ, ਲਾਲ ਚੰਦ, ਰਾਮਦਾਸ, ਗੁਰਦਿਆਲ, ਟਹਿਲਦਾਸ, ਆਤਮਾ, ਨਿੱਕਾ, ਰਾਉ, ਸਾਵਣ, ਉੱਤਮ, ਪ੍ਰੇਮਾ, ਧਿਛਣਾ, ਭਗਵਾਨਦਾਸ, ਦੇਇਆਰਾਮ ਤੇ ਉੱਤਮ ਜੀ ਗੁਰ-ਸਿੱਖ ਤੇ ਉਦਾਸੀ ਸਾਧੂ ਬਣੇ। ਪਦਵੀ ਸਭਨਾਂ ਨੂੰ 'ਭਾਈ' ਪ੍ਰਾਪਤਿ ਸੀ। ਅਰੁ ਸਾਰੇ ਆਤਮ-ਦਰਸੀ ਮਹਾਤਮਾਂ ਸਨ। ਸੁਭਾਵਕ ਹੀ ਧਰਮਾਚਾਰੀ, ਸੰਤੇਖੀ ਤੇ ਸੰਤ-ਸੇਵੀ ਸਨ। ਸਭਨਾਂ ਗੁਰਦੁਆਰੇ ਦੀ ਬੜੀ ਲਗਨ ਨਾਲ ਸੇਵਾ ਕੀਤੀ।

ਭਾਈ ਲਾਲ ਚੰਦ ਜੀ ਤੋਂ ਬੱਦ ਇਸ ਗੁਰਦੁਆਰੇ ਦੇ ਪ੍ਰਬੰਧਕ ਤੇ ਲੰਗਰ-ਸੰਚਾਲਕ ਹੋਠ ਲਿਖੇ ਮਜਨ ਵਾਰੀ ਸੁਧੇ ਬਣਦੇ ਆਏ—

- ਭਾਈ ਉੱਤਮਦਾਸ, ਸੰਮਤ ੧੯੯੯ ਬਿ: ਤੋ:
- ਭਾਈ ਮਿਹਰਦਾਸ, „ ੧੯੯੯ ਬਿ: ਤੋ:
- ਭਾਈ ਸੋਭਾ ਰਾਮ, „ ੧੯੩੭ ਬਿ: ਤੋ:
- ਭਾਈ ਗੰਗਾ ਰਾਮ „ ੧੯੬੨ ਬਿ: ਤੋ:

੩੪੯.

ਐਪਰ ਬਾਵਾ ਬਸੰਤ ਦਾਸ ਸੰਮਤ ੧੯੬੪ ਬਿੱਥੇ ਤੋਂ ਅਪੁਣੀ ਚਾਲਾਕੀ ਤੇ ਰਸੂਖ ਦੇ ਸਦਕੇ, ਅਪਣੇ ਸਕੇ ਤੇ ਗੁਰਭਾਈ ਮਹੰਤ ਗੰਗਾ ਰਾਮ ਦੀ ਥਾਂ ਖੁਦ ਮਹੰਤ ਬਣ ਗਿਆ। ਅਰੁ ਮੁਫਤ ਏਡੀ ਵੱਡੀ ਜਾਇਦਾਦ ਪ੍ਰਾਪਤਿ ਹੋ ਜਾਣ ਪੁਰ, ਰੰਗ-ਰਲੀਅਂ ਮਾਨਣ ਤਹਿ ਪਿਆ। ਅਰ ਬਦਚਲਨੀ ਦੀ ਥੇਡ ਵਿੱਚ ਨਨਕਾਣੇ ਵਾਲੇ ਮਹੰਤ ਨਰਾਇਣ ਦਾਸ ਦੇ ਜੋੜ ਦਾ ਖਿਡਾਰੀ ਹੋਣ ਦੇ ਦੱਵੇ ਬੰਨ੍ਹਣ ਲੱਗਾ ਸੀ; ਕਿ ਕੁਝ ਅਣਖੀਲੇ ਸਿੰਘਾਂ ਦੇ ਇਕ ਜੱਥੇ ਨੇ, ਏ ਮਾਰਚ ੧੯੨੯ (ਫੌਗੁਣ ਸੰਮਤ ੧੯੭੭ ਬਿੱਥੇ) ਨੂੰ, ਗੁਰਦੁਆਰੇ ਅਰੁ ਲੰਗਰ ਦੀ ਸੇਵਾ ਖੁਦ ਸਾਂਭ ਲਈ; ਤੇ ਬਾਵਾ ਬਸੰਤ ਦਾਸ ਨੂੰ ਹਟਾ ਦਿੱਤਾ।

ਬਦੇਸ਼ੀ ਸਰਕਾਰ, ਚੁੱਕਿ ਉਸ ਮੌਕੇ ਅਪਣੇ ਖੁਸ਼ਾਮਦੀ ਤੇ ਝੋਲੀ ਚੁੱਕ ਮਾਇਆਧਾਰੀ ਮਹੰਤਾਂ ਦੇ ਧੜੇ ਪੁਰ ਖੜੀ ਹੋ ਗਈ ਸੀ; ਇਸ ਲਈ ਇਸ ਜੱਥੇ ਦੇ ਪੰਜਿਹਾਂ ਸਿੰਘਾਂ—ਭਾਈ ਬੁੱਢਾ ਸਿੰਘ ਤੇ ਭਾਈ ਲਾਲ ਸਿੰਘ ਆਦਿ—ਵਿਰੁੱਧ ੧ ਸਿਤੰਬਰ ੧੯੨੯ (ਭਾਦਰੋਂ ੧੯੭੭) ਨੂੰ, ਹਿੰਦ ਫੌਡਾਵਲੀ ਦੀ ਦਫਾ ਵੱਡੇ ਤੇ ਪੱਧਰ ਦਾ ਦੇਸ਼ ਲਾਕੇ, ਮੁਕੱਦਮਾ ਚਲਾ ਦਿੱਤਾ ਗਿਆ। ਸਿੰਘ ਨੌਕਰ ਸ਼ਾਹੀ ਅਦਾਲਤਾਂ ਤੋਂ ਕਿਸੇ ਤਰਾਂ ਦੀ ਭੁਲਾਈ ਜਾ ਨਿਆਂ ਦੀ ਆਸ ਨਹੀਂ ਸਨ ਰਖਦੇ; ਇਸ ਲਈ ਸਫ਼ਾਈ ਪੇਸ਼ ਕਰਨ ਤੋਂ ਬਿਨਾਂ ਹੀ ਬੰਦੀਖਾਨੇ ਜਾ ਵਿਰਾਜੇ ॥

ਇਸ ਤੋਂ ਬਾਦ ਭਾਈ ਹੋਮ ਸਿੰਘ, ਭਾਈ ਕਾਹਨ ਸਿੰਘ, ਭਾਈ ਪੂਰਣ ਸਿੰਘ ਤੇ ਭਾਈ ਲਾਲ ਸਿੰਘ ਆਦਿ ਅੱਠਾਂ ਸੱਜਨਾਂ ਨੇ ਇਸ ਭਾਵ ਦਾ ਦੋਵਾਂ ਦਾਇਰ ਕੀਤਾ; ਕਿ

ਮੁਦੱਇਲਹ (ਬਾਵਾ ਬਸੰਤ ਦਾਸ) ਨੇ ਸੰਮਤ ੧੯੬੪ ਬਿੱਥੇ (ਮਈ ੧੯੦੭) ਵਿੱਚ ਮਹੰਤ ਨੌਤੇ ਜਾਣ ਤੋਂ ਪਹਿਲਾਂ ਪ੍ਰਣ-ਪੱਤ੍ਰ ਲਿਖ ਕੇ ਦਿੱਤਾ ਸੀ; ਕਿ “ਉਹ ਅਪਣੀ ਤੀਵੀਂ ਤੇ ਬੱਚੇ ਛੁੱਡ ਦੇਵੀਗਾ”; ਅਰੁ ਅਤੀਤ-ਜੀਵਨ ਬਿਤੀਤ ਕਰੇਗਾ!” ਪਰ ਉਸਨੇ ਪ੍ਰਤੱਗਯਾ ਭੰਗ ਕਰਕੇ, ਤੀਵੀਂ ਪਾਸ ਰੱਖੀ ਹੋਈ ਹੈ; ਬੱਚੇ ਪੈਦਾ ਕਰਦਾ ਹੈ। ਲੇਕਿਨ ਗੁਰਧਾਮ ਦੀ ਮ੍ਰਿਜਾਦਾ ਅਨੁਸਾਰ ਮਹੰਤ ਦਾ ਵਿਰਕਤ ਰਹਿਣਾ ਜ਼ਰੂਰੀ ਹੈ। ਇਸ ਤੋਂ ਬਿਨਾਂ ਬਾਵਾ, ਧਰਮ-ਅਰਥ(ਵਕਫ) ਅਰਪਨ ਹੋਈ ਜਾਇਦਾਦ ਦੀ ਵਰਤੋਂ, ਐਉਂ ਕਰਦਾ ਇ ਜਿਵੇਂ ਉਸ ਦੀ ਨਿਜ ਕੀ ਹੁੰਦੀ

ਇ. ਪ. ੩੪੯.

੩੪੭.

ਜੇ। ਅਤੇ ਇਹ ਜਾਇਦਾਦ ਉਸਨੇ ਅਪਣੇ ਇਆਣੇ ਪੁੱਤ੍ਰ 'ਪ੍ਰਸਾਦ' ਦੇ ਨਾਮ ਲਵਾ ਦਿੱਤੀ ਹੈ। ਉਹ ਗੁਰਦੁਆਰੇ ਦਾ ਧਨ ਖੁਰਦ-ਬੁਰਦ ਕਰਦਾ ਹੈ। ਅਰੁ ਅਜੇਹੇ ਜ਼ਰੂਰੀ ਕੰਮਾਂ ਉੱਤੇ ਨਹੀਂ ਖਰਚਦਾ ਜੋ ਧਰਮ-ਅਰਥ ਵਾਸਤੇ ਲਾਜ਼ਮੀ ਹਨ। ਜਿਹਾ ਕਿ ਲੰਗਰ ਜਾਰੀ ਰੱਖਣਾ; ਆਏ ਗਏ ਸਾਧੂ-ਮੁਸਾਫਰਾਂ ਨੂੰ ਪ੍ਰਸਾਦ ਛਕਾਉਣਾ ਤੇ ਬਿਸਰਾਮ ਦੇਣਾ। ਨਾਲੇ ਬਾਵਾ ਬਦਰਲਨ ਹੈ ਤੇ ਸ਼ਰਾਬ ਬੀ ਪੀਂਦਾ ਹੈ॥

ਮਹੰਤ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਆਪਣੂੰ ਨਿਰਲੇਪ ਦਸਤਿਆਂ

ਜਵਾਬ-ਦੋਵੇ ਵਿਚ ਆਖਿਆ:-

"ਮੇਰੇ ਮਹੰਤ ਨੀਯਤ ਹੋਣ ਮਗਰੋਂ 'ਉਦਾਸੀਨ ਭੇਖ'- ਜਿਸਨੇ ਮੈਨੂੰ ਮਹੰਤ ਨੀਯਤ ਕੀਤਾ ਸੀ-ਨੇ ਬਾਲ-ਬੱਚੇ ਨਾਲ ਰੱਖਣ ਦੀ ਆਗਿਆ ਦੇ ਦਿੱਤੀ ਸੀ। ਅਤੇ ਕਿਸੇ ਉਦਾਸੀ ਮਹੰਤ ਵਾਸਤੇ ਵਿਆਹ ਕਰਾਉਣਾ ਮਨੌਂ ਨਹੀਂ। 'ਭੇਖ' ਦੀ ਰਜ਼ਾਮੰਦੀ ਨਾਲ ਹੀ ਮੈਂ ਅਪਣੇ ਪੁੱਤ੍ਰ ਨੂੰ ਜਾ-ਨਸ਼ੀਨ ਮੁਕੱਰਰ ਕੀਤਾ ਹੈ। ਨਾਲੇ ਇਹ ਜਾਇਦਾਦ ਧਰਮ-ਅਰਥ ਨਹੀਂ ਹੈ। 'ਭਾਈ ਪ੍ਰਿਥੀ ਸਾਹਿਬ ਦਾ ਅਸਥਾਨ ਇਕ ਉਦਾਸੀ ਫੇਰਾ ਹੈ; 'ਸਿੱਖ-ਗੁਰਦੁਆਰਾ' ਨਹੀਂ। ਮੁਦੱਈ ਸਿੰਘ ਹਨ, ਉਨ੍ਹਾਂ ਨੂੰ ਇਸ ਫੇਰੇ ਯਾ ਇਸਦੇ ਪ੍ਰਬੰਧ ਵਿੱਚ ਦਖਲ ਦੇਣ ਦਾ ਕੋਈ ਹੱਕ ਨਹੀਂ।"

ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਕੇ ਅਦਾਲਤ (ਲਾਲਾ ਰੰਗੀ ਰਾਮ ਸੀਨੀਅਰ ਸਬਾਰਡੀਨੀਟ ਜੱਜ-ਲਾਹੌਰ) ਨੇ ਫੈਸਲਾ ਸੁਣਾ ਦਿੱਤਾ; ਕਿ

"ਮੁਦੱਈਆਂ (ਸਿੱਖਾਂ) ਨੂੰ ਇਸ ਅਸਥਾਨ ਵਿੱਚ ਸੇਵਾ-ਪੜਾ ਕਰਨ ਦਾ ਹੱਕ ਹੈ। ਅਤੇ ਜਾਬਤਾ ਦੀਵਾਨੀ ਦੀ ਦਫਾ ੯੨ ਦੇ ਆਸੇ ਅਨੁਸਾਰ ਇਨ੍ਹਾਂ ਨੂੰ ਇਸ ਵਿਚ ਦਿਲਚਸਪੀ ਹੈ; ਪਰ ਇਹ ਇਕ 'ਉਦਾਸੀ-ਅਸਥਾਨ' ਹੈ; ਇਸ ਦਾ ਪ੍ਰਬੰਧ ਸਿੱਖਾਂ ਦੀ ਕਮੇਟੀ ਦੇ ਸਪੁਰਦ ਨਹੀਂ ਕੀਤਾ ਜਾ ਸਕਦਾ। ਲੇਕਿਨ ਮੁੱਦਾਇਲਾ (ਬਾਵਾ ਬਸੰਤ ਦਾਸ ਮਹੰਤ) ਅਪੁਣਾ ਫਰਜ਼ ਚੰਗੀ

ਇ. ਪ. ੩੪੮.

੩੪੮

ਤਰਾਂ ਨਹੀਂ ਨਿਬਾਹੁੰਦਾ; ਇਸ ਲਈ ਇਸ ਪਦਵੀ (ਮਹੰਤੀ) ਦੇ
ਲਾਇਕ ਨਹੀਂ !”

ਇਸ ਵਿਚਾਰ ਅਨੁਸਾਰ ਅਦਾਲਤ ਨੇ ਕੁਝ ਉਦਾਸੀ ਮਹੰਤਾਂ
ਨਾਲ ਗੱਲ-ਬਾਤ ਕਰਕੇ, ਭਾਈ ਦਿਆਲ ਦਾਸ ਨੂੰ ਮਹੰਤ ਨੀਯਤ ਕਰ
ਦਿੱਤਾ। ਅਤੇ ਬਾਵਾ ਬਸੰਤ ਦਾਸ ਨੂੰ ਮਹੰਤੀ ਤੋਂ ਹਟਾ ਦਿੱਤਾ।

ਬਾਵਾ ਬਸੰਤ ਦਾਸ ਨੇ ਮਾਇਆਧਾਰੀ ਮਹੰਤਾਂ ਤੇ ਸਰਕਾਰੀ
ਅਫਸਰਾਂ ਦੀ ਸ਼ਹਿ ਪੁਰ, ਅਦਾਲਤ ਦੇ ਇਸ ਫੈਸਲੇ ਵਿਰੁੱਧ ਹਾਈ ਕੋਰਟ
ਵਿਚ ਅਪੀਲ ਕੀਤੀ। ਜੋ ਜਸਟਸ ਹੈਰੀਸਨ, ਤੇ ਜਸਟਸ ਜ਼ਫਰ ਅਲੀ ਦੇ
ਬੈਂਚ ਅਗਾਜ਼ੀ ਪੇਸ਼ ਹੋਈ। ਅਰੁ ਇਨ੍ਹਾਂ ਈਰਖਾਲੂ ਜੱਜਾਂ ਨੇ, ਮਾਇਆ-
ਧਾਰੀ ਮਹੰਤਾਂ ਵੱਲੋਂ ਪੇਸ਼ ਕੀਤੇ ਗਏ ਗਲਤ ਇਤਿਹਾਸ ਦੇ ਅਧਿਕ ਪੁਰ,
ਉਦਾਸੀਆਂ ਨੂੰ ਬਾਬਾ ਸ਼੍ਰੀ ਚੰਦ ਜੀ ਦੇ ਅਨੁਯਾਈ ‘ਹੰਦੂ’ ਮੰਨ ਕੇ,
ਪਰਵਾਨ ਕਰ ਲਈ। ਹਾਲਾਂਕਿ ਇਹ ‘ਪਰਮਸਾਲ’ ਤੇ ‘ਲੰਗਰ’ ਸਣੇ
ਸੰਬੰਧਤ ਜਾਇਦਾਦ, ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ
ਅਪਾਰ ਕਿਰਪਾ ਤੇ ਬਖਸ਼ਿਸ਼ ਦਾ ਪਰਗਟ ਪਹਾਰਾ ਹੈ, ਜਿਸ ਨਾਲ
ਭਾਈ ਸੰਗਤ ਸਾਹਿਬ ਦੇ ਅਸ਼ੀਰਬਾਦ ਦਾ ਭੀ ਕੁਝ ਕੁ ਸਹਾਰਾ ਹੈ।
ਇਸ ਲਿਹਾਜ਼ ਨਾਲ ਇਹ ਸਹੀ ਤੌਰ ਪੁਰ ‘ਸਿੱਖ-ਗੁਰਦੁਆਰਾ’ ਹੈ।
ਬਾਬਾ ਸ਼੍ਰੀ ਚੰਦ ਜੀ ਨਾਲ ਇਸ ਗੁਰਧਾਮ ਦਾ, ਦੂਰੋਂ-ਪਾਰੋਂ ਬੀ ਕੋਈ
ਸੰਬੰਧ ਨਹੀਂ।

ਫਿਰ ਭੀ ਇਹ ਮੁਕੱਦਮਾ, ਬਾਵਾ ਬਸੰਤ ਦਾਸ ਦੇ ਮਰਨ ਤੋਂ
ਬਾਅਦ ਲੜਿਆ ਗਿਆ; ਤੇ ਪ੍ਰੀਵੀ ਕੌਂਸਲ (ਵਲਾਇਤ ਦੀ ਵੱਡੀ
ਅਦਾਲਤ) ਤੱਕ ਅੱਪੜਿਆ। ਲੇਕਿਨ ਹਾਈ ਕੋਰਟ ਦੇ ਕੁੜ ਦੀ ਨੀਂਹ
ਪੁਰ ਘੜੇ ਖਿਆਲਾਂ ਦਾ ਹੀ ਅਮੰਨਾਂ ਕੀਤਾ ਗਿਆ। ਇਉਂ ਸੱਚ-ਚੰਦ੍ਰਮਾਂ
ਕੁੜ ਦੀ ਅਮਾਵਸ ਅੰਦਰ ਲੁਕਿਆ ਹੀ ਰਹਿ ਗਿਆ।

ਧਰਮਸਾਲ—ਮੱਲ ਵਾਲੇ ਸਾਧੂ

ਭਾਈ ਸੰਗਤ ਸਾਹਿਬ ਦੇ ਚੇਲੇ ਭਾਈ ਨਗਾਇਣ ਦਾਸ ਦੀ ਸਰੋਣੀ ਵਿੱਚੋਂ ਹੀ ਇਕ ਮਹਾਂਪੁਰਖੁ ਭਾਈ ਜੋਗ ਧਿਆਨ ਜੀ ਹੋਏ ਹਨ, ਜੋ ਭਾਈ ਹਜੂਰੀ ਜੀ ਦੇ ਚੇਲੇ ਭਾਈ ਸੁਖਾ ਨੰਦ ਜੀ ਪਾਸੋਂ ਸੀਖਿਆ-ਦੀਖਿਆ ਲੈਕੇ ਉਦਾਸੀ ਸਾਧੂ ਬਣੇ। ਭਾਈ ਹਜੂਰੀ ਜੀ ਤੇ ਸੁਖਾ ਨੰਦ ਜੀ ਘਰ ਬਾਰ ਤਿਆਗ ਕੇ ਬਾਨ-ਪ੍ਰਸਤ ਆਸੂਮ ਵਿੱਚ ਦਾਖਲ ਹੋਏ। ਪੁਰਨ ਵਿਰਕਤ ਬਿੜੀ ਧਾਰਨ ਕੀਤੀ ਤੇ ਗੁਰ ਤੀਰਬਾਂ ਦੇ ਦਰਸ਼ਨ-ਦੀਦਾਰ ਕਰਦੇ ਫਿਰਦੇ ਰਹੇ। ਵੇਸ ਦਿਗੰਬਰ (ਨਾਂਗਾ) ਰੱਖਿਆ। ਦੋਵੇਂ ਸਤੇ ਰੁਣੀ ਤੇ ਕੇਮਲ-ਮਨ ਇਨਸਾਨ ਸਨ। ਸਦਾ ਇਕਾਂਤ ਵਾਸ ਵਿੱਚ ਸਿਮਰਨ-ਮਗਨ ਰਹਿਣਾਂ ਪਸੰਦ-ਕਰਦੇ ਸਨ, ਸਾਰੀ ਉਮਰ ਦੇਹਾਂ ਇਸੇ ਹਾਲ ਬਿਤੀਤ ਕੀਤੀ।

ਭਾਈ ਜੋਗ ਧਿਆਨ ਜੀ, ਵਿਚਰਦੇ ੨ ਇਕੇਰਾਂ ਭੰਬੇ ਪਿੰਡ ਦੀ ਜੂਹੇ ਜੰਗਲ ਵਿੱਚ ਜਾ ਬੈਠੇ। ਇਸ ਉਜਾੜ ਵਿੱਚ ਕਦੀ 'ਮੱਲ' ਪਿੰਡ ਵਸਦਾ ਸੀ; ਪਰ ਗਿਲਜਿਆਂ ਦੇ ਹਮਲਿਆਂ ਸਮੇਂ ਲਤਾਵਿਆ-ਉਜਾਵਿਆ ਗਿਆ ਸੀ। ਓਥੋਂ ਦੇ ਵਸਨੀਕ ਖਾਨਾ-ਬਦੇਸ਼ਾਂ ਵਾਂਗ ਝੁੱਗੀਆਂ ਵਿੱਚ ਦਿਨ ਗੁਜ਼ਾਰ ਰਹੇ ਸਨ।

ਭਾਈ ਜੋਗ ਧਿਆਨ ਜੀ ਦੇ ਮੁਖੜੇ ਪੁਰ ਗੁਰਮਤਿ-ਗਿਆਨ ਦੀ ਜੋਤਿ ਦਾ ਪ੍ਰਗਾਸ ਵੇਖ ਕੇ, 'ਭੰਬੇ' ਪਿੰਡ ਦੇ ਲੋਕ ਦਰਸ਼ਨ ਹਿਤ ਆਵਣ ਤੇ ਨਿਵਣ ਲੱਗੇ। ਭਾਈ ਸਾਹਿਬ ਉਨ੍ਹਾਂ ਦਾ ਪ੍ਰੇਮ ਤੇ ਸ਼ਰਧਾ-ਭਾਵ ਵੇਖ ਕੇ ਓਥੇ 'ਹੀ ਟਿਕ ਰਹੇ। ਸੰਗਤਾਂ ਤੇ ਸਾਧੂ-ਸੰਤ ਸੁਣ ੨ ਕੇ ਆਵਣ ਲੱਗ ਪਏ। ਸੁਣਤੇ ਸੁਣਤੀ ਮੱਲ ਪਿੰਡ ਦੇ ਖਾਨਾ-ਬਦੇਸ਼ ਜ਼ਿਮੀਂਦਾਰਾਂ ਤੱਕ ਭੀ ਸੰਤ ਜੀ ਦੀ ਮਹਿਮਾਂ ਅੱਪੜ ਗਈ। ਸਾਰੇ ਇਕੱਠੇ ਹੋਕੇ ਦਰਸ਼ਨ ਕਰਨ ਆਏ। ਵਿਤੁ ਅਨੁਸਾਰ ਭੇਟਾ ਪੂਜਾ ਰੱਖ ਕੇ ਮੱਥਾ ਟੇਕਿਆ ਅਤੁ ਪ੍ਰਾਰਥਨਾ ਕੀਤੀ:-

ਇ. ਪ. ੩੫੧.

੩੫੦.

“ਮਹਾਰਾਜ ! ਅਸੀਂ ਉੱਜੜੇ-ਪੁੱਜੜੇ ਫਿਰਦੇ ਹਾਂ !
ਸਾਡੀਆਂ ਝੁੱਗੀਆਂ ਨੂੰ ਵੀ ਚਰਨ ਪਾ ਕੇ ਭਾਗ ਲਾਓ !
ਪੱਕੀ ਤਰ੍ਹਾਂ ਕਿਤੇ ਟਿਕਨ ਦਾ ਬਾਨੂਣ੍ਹ ਨਹੀਂ ਬਛਦਾ । ਆਪ
ਕੋਈ ਟਿਕਾਣਾਂ ਦੱਸੋ; ਜਿੱਥੇ ਪਿੰਡ ਬੰਨ੍ਹ ਕੇ ਬੈਠ ਜਾਈਏ !”

ਭਾਈ ਸਾਹਿਬ ਕਰੁਣਾ ਕਰਕੇ ਉਨ੍ਹਾਂ ਨਾਲ ਉੱਠ ਤੁਰੇ । ਮੁਨਾਸਬ ਬਾਂ
ਜਾਰ ਕੇ, ਅਪਣੇ ਹੱਥੀਂ ਟੱਪ (ਨਿਸ਼ਾਨ) ਲਾਇਆ; ਤੇ ਖੂਹ ਪੁੱਟਣ
ਦੀ ਆਗਿਆ ਕੀਤੀ । ਫਿਰ ਉਸ ਬਾਂ ਦੇ ਦੁਆਲੇ ਲੀਕ ਕੱਢੀ
ਅਰੁ ਕੋਟ ਉਸਾਰਨ ਦਾ ਹੁਕਮ ਕੀਤਾ । ਹੁਕਮ ਅੰਦਰ ਕਾਰ ਹੁੰਦੀ
ਗਈ । ਫਿਰ ਕੋਟ (ਵਲਗਣ) ਵਿਚਕਾਹੇ ਸਾਧੂ-ਅਤਿਬਿੱਖਾਂ ਵਾਸਤੇ
ਮਕਾਨ (ਧਰਮਸਾਲ) ਤਿਆਰ ਕਰਵਾਇਆ ਅਰੁ ਗਿਰਦੇ ਲੋਕਾਂ ਨੂੰ
ਆਪੇ ਅਪਣੇ ਮਕਾਨ ਬਣਾਕੇ ਟਿਕ ਜਾਣ ਦੀ ਸਲਾਹ ਦਿੱਤੀ । ਐਉਂ
ਮੱਲ ਪਿੰਡ ਵਸ ਗਿਆ । ਪੱਤੀਮਾਨਾਂ ਦੇ ਸਿੱਧੂ ਜੱਟਾਂ ਨੇ ਅਪਣੇ ਹੋਸੇ 'ਚੋ
ਚੋਖੀ ਸਾਰੀ ਝਮੀਨ, ਸੰਤਾਂ ਦੀ ਬਣਵਾਈ ਧਰਮਸਾਲ ਨਾਲ ਲੰਗਰ
ਜਾਰੀ ਕਰਨ ਹਿਤ ਧਰਮ-ਅਰਥ ਲਾਈ । ਭਾਈ ਸਾਹਿਬ ਨੇ ਧਰਮਸਾਲ
ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ, ਨਾਮ-ਬਾਣੀ ਤੇ
ਅੰਨ ਦਾ ਸਦਾ-ਬ੍ਰਤ ਜਾਰੀ ਕਰ ਦਿੱਤਾ । ਮਹਿਮਾਂ ਸੁਣਕੇ ਬਿਹੰਗਮ ਸਿੱਖ-
ਸਾਧੂ ਭੀ ਆਉਣ ਤੇ ਭੋਜਨ-ਬਿਸਰਾਮ ਪਾਉਣ ਲੱਗੇ । ਚੰਗੀਆਂ ਰੌਣਕਾਂ
ਬਣ ਗਈਆਂ । ਅਕਾਲੀ ਬਾਣੀ ਦੇ ਪਾਠ, ਕਥਾ-ਕੀਰਤਨ ਤੇ ਸੱਤਿ
ਉਪਦੇਸ਼ ਦਾ ਮਾਨੇ ਮਹਾਜੱਗ ਲੱਗ ਗਿਆ । ਇਹ ਗੱਲ ਸੰਮਤ
ਅਠਾਰਾਂ ਸੈ ਚੁਤਾਲੀਹੀ ਦੀ ਹੈ ।

ਨੱਗਰ ਨਵਾਂ ਜਦੋਂ ਵਸ ਰਿਹਾ ਸੀ; ਤਾਂ ਧਾੜਵੀ ਲੋਕ, ਨੱਗਰ
ਵਾਸੀਆਂ ਦਾ ਮਾਲ (ਮੱਝਾਂ, ਟਾਵਾਂ) ਜੋਰੀ ਹਿੱਕ ਲੈ ਜਾਇਆ ਕਰਨ । ਪਰ
ਭਾਈ ਜੋਗ ਧਿਆਨ ਜੀ ਖੁਦ ਜਾਕੇ ਧਾੜਵੀਆਂ ਪਾਸੋਂ ਮਾਲ ਮੁੜਵਾ
ਲਿਆਇਆ ਕਰਨ । ਇਕੇਰਾਂ ‘ਤੂਤਾ ਗਿੱਲਾਂ’ ਦੇ ਧਾੜਵੀ ਮੱਲ ਪਿੰਡ
ਦੀਆਂ ਗਉਆ ਮੱਝਾਂ ਹਿੱਕ ਲੈ ਗਏ । ਸੁਭਾਉ ਅਨੁਸਾਰ ਭਾਈ
ਸਾਹਿਬ ਮਾਲ ਮੁੜੋਣ ਵਾਸਤੇ ਗਏ; ਉਨ੍ਹਾਂ ਸੰਤ ਜੀ ਦੀ ਕੋਈ ਆਮਨਾਂ
ਨ ਮੰਨੀ; ਨਾਂ ਕੁਝ ਆਦਰ-ਸਤਿਕਾਰ ਹੀ ਕੀਤਾ । ਧਾੜਵੀਆਂ ਦਾ ਮੁਹਰੀ
ਸਗੋਂ ਬੜੇ ਅਭਿਮਾਨ ਨਾਲ ਬੋਲਿਆ:-

ਇ: ਪ: ੩੫੨.

“ਦੇਖੋ ਲੋਕੇ ! ਸਾਧੜਾ ਉੱਠ ਕੇ ਮਾਲ ਮੁੜਾਉਣ ਆਗਿਆ ਹੈ ! ਅਸੀਂ ਨਹੀਂ ਸਮਝਦੇ ਕਿਸੇ ਸਾਧ-ਸੂਧ ਨੂੰ ! ਇਹੋ ਜਿਹੇ ਨੌਤੀ ਸੌਨਾਂਗੇ ਪਏ ਫਿਰਦੇ ਨਿ !”

ਮਹੰਤ ਜੀ ਨੇ ਕਿਸੇ ਪਾਸੋਂ ਉਸ ਦਾ ਨਾਮ ਪੁੱਛਿਆ। ਉਸ ਦੱਸਿਆ ਜੋ ਸਿੰਘ ‘ਛੁਰਾ’। ਭਾਈ ਸਾਹਿਬ ਦੇ ਮੂਹੋਂ ਬਚਨ ਨਿਕਲਿਆ:-

“ਛੁਰਾ !” ਤੇਰਾ ਖੋਜ ਨਾ ਖੁਰਾ !!”

ਇਨੀ ਗੱਲ ਆਖ ਕੇ ਸੰਤੀ ਜੀ ਅਪਣੇ ਡੇਰੇ ਮੁੜਿ ਆਏ। ਥੋੜ੍ਹੇ ਦਿਨਾਂ ਬੱਦ ਉਹ ਧਾੜਵੀ ਕਿਸੇ ਬਾਂ ਧਾੜਾ ਮਾਰਨ ਗਏ। ਅਗੋਂ ਮਾਈਆਂ ਦੇ ਲਾਲਾਂ ਐਹੋ ਜੇਹੋ ਬੁਧਾੜ ਭੰਨੇ, ਕਿ ਮਾਡੀਦੇ ਭੱਜ ਆਏ। ਲੇਕਿਨ ਜੋ ਸਿੰਘ ‘ਛੁਰੇ’ ਦਾ ਘੋੜਾ ਸੱਖਣਾ ਹੀ ਆਇਆ। ਬਖੇਰਾ ਢੂੰਢ-ਭਾਲ ਕੀਤੀ, ਪਰ ਇਕ ਬਾਂਹ ਤੋਂ ਬਿਨ੍ਹਾਂ, ਸਰੀਰ ਦਾ ਕੁਝ ਪਤਾ-ਸੁਰ ਨਾਂ ਮਿਲਿਆ। ਲੋਕਾਂ ਬਾਬਾ ਜੀ ਨੂੰ ਦੱਸਿਆ ਕਿ “ਮਹਾਰਾਜ ! ਆਪ ਦਾ ਵਾਕ ਸੱਤਿ ਹੋ ਗਿਆ ਹੈ ! ‘ਛੁਰੇ’ ਅਭਿਮਾਨੀ ਦੀ ਸਿਰਫ ਇਕ ਬਾਂਹ ਮਿਲੀ ਹੈ।” ਭਾਈ ਜੀ ਬੋਲੇ:-

“ਉਸਦਾ ਅੰਗ ਜਿੱਥੇ ਜਾਇਗਾ; ਨੁਕਸਾਨ ਹੋਵੇਗਾ !”

ਸੰਤਾਂ ਦਾ ਇਹ ਬਚਨ ਵੀ ਅਹਿਲਾਂ ਨਾਂ ਗਿਆ। ਪਿੰਡ ਦੇ ਜਿਸ ਬੰਨੇ ਉਸ ਦੀ ਬਾਂਹ ਸਸਕਾਰਨ ਵਾਸਤੇ ਲਿਜਾਣ; ਲੋਕੀਂ ਅਗੋਂ ਹੋੜਨ। ਛਿੜਕ ਜਿਸ ਪਾਸੇ ਬਾਂਹ ਦਾ ਸਸਕਾਰ ਕੀਤਾ; ਉਸੇ ਪਾਸੇ ਪਿੰਡ ਨੂੰ ਅੱਗ ਲੱਗ ਗਈ। ਬਸੰਤਰ ਦੇਵਤਾਂ ਦੇ ਭੈ ਨਾਲ ਹਾਹਾਕਾਰ ਮਚ ਗਈ। ਆਖਰ; ਸੰਤਾਂ ਦੇ ਮਨ ਮਿਹਰ ਪਈ। ਆਪ ਲੁਦ ਉਸ ਬਾਂ ਪਹੁੰਚੇ। ਪਵਿੱਤਰ ਹੋਈਆਂ ਨਾਲ ਜਲ ਛਿੜਕ ਕੇ ਅਗਨਿ ਸ਼ਾਂਤ ਕੀਤੀ। ‘ਛੁਰੇ’ ਦੇ ਭਾਈ-ਭਤੀਜੇ ਚੌਰੀ ਦਾ ਸਗਵਾਂ ਮਾਲ ਲੈ ਕੇ ਹਾਜ਼ਰ ਹੋਏ। ਸੰਤਾਂ ਦੇ ਚਰਨ ਛੜੇ ਤੇ ਤਰਲੇ ਕੱਢੇ। ਤਦ ਭਾਈ ਸਾਹਿਬ ਨੇ ਬਿਮਾ ਬਖਸ਼ੀ। ਅਤੁ ਸਭਨਾਂ ਨੂੰ ਸੱਤਿ ਉਪਦੇਸ਼ ਦੇ ਕੇ ਗੁਰ-ਸਿੱਖ ਸਜਾਇਆ।

੨—ਭਾਈ ਲੱਧਾ ਜੀ, ਬਾਬਾ ਜੋਗਿਆਨ ਜੀ ਦੇ ਚੇਲੇ ਸਨ। ਗੁਰੂ ਤੋਂ ਬੱਦ ਧਰਮਸਾਲ-ਮੱਲ ਦੇ ਮਹੰਤ ਬਣੇ। ਇਹ ਸਾਧੂ ਭੀ ਬੜੇ ਜਤ-ਸਤ ਵਾਲੇ ਪ੍ਰਤਾਪੀ ਮਹਾਤਮਾ ਹੋਏ ਹਨ। ਆਜੂ ਦੇ ਅੰਤਲੇ ਦਿਨਾਂ ਵਿੱਚ ਭਾਈ ਜੀ ਦਾ ਚੀਤਾ ਬੰਦ ਹੋ ਗਿਆ। ਸਰੀਰ ਨੂੰ ਭਾਰਾ ਖੇਦ

ਇ. ਪ. ੩੫੩.

੩੫੨.

ਹੋਇਆ; ਪਰ ਦਾਰੂ-ਦਰਮਲ ਕੁਝ ਨਾਂ ਕੀਤਾ। ਲੋਕਾਂ ਤੇ ਸਰਧਾਲੂ-ਸੇਵਕਾਂ ਦੇ ਆਗੂਹਿ ਕਰਨ ਪੁਰ, ਭਾਈ ਵਸਤੀ ਰਾਮ ਪਾਸੋਂ ਇਲਾਜ ਦੀ ਕੁਝ ਸੌਵਾ ਲਈ; ਪਰ ਲਾਭ ਕੁੱਝ ਨਾਂ ਹੋਇਆ। ਆਖਰ ਕੁਝ ਹਕੀਮਾਂ ਮਿਲਕੇ ਭਾਈ ਸਾਹਿਬ ਨੂੰ ਸਲਾਹ ਦਿੱਤੀ, ਕਿ “ਇਸਤ੍ਰੀ-ਸੰਗ ਕਰੋ; ਤਾਂ ਰੋਗ ਮਿਟ ਸਕਦਾ ਇ!” ਭਾਈ ਸਾਹਿਬ ਨੇ ਵਿਸ਼ਾ ਭੋਗਣਾਂ ਗਾਵਾਰਾ ਨਾਂ ਕੀਤਾ; ਸਰੀਰ ਤਿਆਗਣਾ ਪ੍ਰਵਾਨ ਕਥ ਲਿਆ।

ਭਾਈ ਸਾਹਿਬ ਬੜੇ ਸੱਤਿਵਾਰੀ, ਦਇਆ-ਵਾਨ ਤੇ ਗਾਰੀਬ-ਪਰਵਰ ਪ੍ਰਸਿੱਧ ਸਨ। ਆਪ ਤੋਂ ਬੱਦ ਇਸ ਧਰਮਸਾਲ ਦੇ ਪ੍ਰਬੰਧਕ-ਸੇਵਕ, ਵਾਰੀ ਸੁਧੇ—ਭਾਈ ਭਾਗਾ ਜੀ, ਨਾਥਾ ਜੀ ਤੇ ਗੁਲਾਬ ਦਾਸ ਜੀ ਬਣੇ। ਸਾਰੇ ਹੀ ਚੰਗੇ ਪ੍ਰਤਾਪੀ ਤੇ ਸਾਂਤ-ਆਤਮਾਂ ਸਾਂਧੂ ਹੋ ਗੁਜ਼ਰੇ ਹਨ।

(੫) ਭਾਈ ਗੁਲਾਬ ਦਾਸ ਜੀ, ਸਰੀਰ ਕਰਕੇ ਪਿੰਗਲੇ ਸਨ। ਪਰ ਬੜੇ ਪਰ-ਉਪਕਾਰੀ ਤੇ ਦੀਨਾਂ ਦੇ ਦਰਦੀ। ਇਕੇਰਾਂ ਬੜਾ ਭਿਆਨਕ ਕਾਲੁੰ ਪੈ ਗਿਆ। ਬਹੁਤ ਚਿਰ ਤਕ ਭੁੱਖ-ਤ੍ਰੈਹ ਸਹਾਰੀ; ਪਰ ਕਿਸੇ ਅਗਾੜੀ ਹੱਥ ਨਹੀਂ ਅੱਡਿਆ। ਲੰਗਰ ਬ-ਦਸਤੂਰ ਜਾਰੀ ਰੱਖਿਆ ਜੇ ਭੁਖਾਂ ਨੰਗਾ ਧਰਮਸਾਲੇ ਆਇਆ, ਨਿਰਾਸਾ ਨਹੀਂ ਮੇਡਿਆ। ਹਰ ਕਿਸੇ ਨੂੰ ਅੰਨ-ਬਸਤਰ ਦੇ ਕੇ ਪੁਸ਼ਨ ਕੀਤਾ।

(੬) ਭਾਈ ਜਮੁਨਾ ਦਾਸ ਨੈਣਾਂ ਕਰਕੇ ਸੂਰਮੇ, ਪਰ ਬੜੇ ਗਿਆਨਵਾਨ ਸੰਤ ਹੋਏ ਹਨ। ਗਿਆਨ-ਚਰਚਾ ਵਿੱਚ ਬੜੇ ੨ ਪੰਡਿਤਾਂ ਤੇ ਅੱਲਮਾਂ-ਫਾਜ਼ਿਲਾਂ ਨੂੰ ਮਾਤ ਪਾ ਦੇਂਦੇ ਸਨ। ਆਪਣੇ ਅਨਭਵ ਅਰੂ ਸ਼ਾਸਤ੍ਰ-ਗਿਆਨ ਵਿਚ ਭੀ ਪੂਰੇ ਸਨ। ਜਦੋਂ ਗੱਦੀ ਬੈਠੇ; ਅੰਗਰੇਜ਼ੀ ਸਰਕਾਰ ਨੇ ਧਰਮ-ਅਰਥ ਜਾਇਦਾਦ ਜ਼ਬਤ ਕਰ ਲਈ। ਆਪ ਨੇ ਮਹਿਕਮਾ ਮਾਲ ਦੇ ਅਫਸਰਾਂ ਤੇ ਬਾਬੂਆਂ (ਕਲਰਕਾਂ) ਨਾਲ ਚਰਚਾ ਕਰਕੇ, ਜ਼ਬਤ ਹੋਈ ਮੱਛੀ ਵਾ-ਗੁਜ਼ਾਰ ਕਰਵਾਈ। ਗੱਲ ਕਾਹਦੀ, ਆਪ ਨੇਤਰ-ਹੀਣ ਹੁੰਦੇ ਹੋਏ ਬੀ ਗਿਆਨ ਦੇ ਚਿਰਾਗਾਂ ਨਾਲ ਜਗਮਗ ਜੋਤੀ ਸਨ; ਤੇ ਕਰਨੀ-ਕਰਨੂੰ ਦੇ ਪੂੰ ਸੂਰੇ। ਭਾਈ ਸਾਹਿਬ ਪਾਸੋਂ ਗਿਆਨ

ਇ. ੫. ੩੫੪.

੩੫੩.

ਉਪਦੇਸ਼ ਦਾ ਚਾਨਣ ਪਾ ਕੇ ਅਨੇਕਾਂ ਪਰਾਣੀਆਂ ਗਿਆਨ-ਨੇਤਰ ਪ੍ਰਾਪਤ ਕੀਤੇ; ਤੇ ਪ੍ਰਸਿੱਧ ਜਪੀ-ਤਪੀ ਸਿਖ-ਸਾਧੂ ਸਿੱਧ ਹੋਏ। ਭਾਈ ਜੋਗ ਧਿਆਨ ਜੀ ਦੇ ਸਮੇਂ ਤੋਂ ਧਰਮਸਾਲ ਦੇ ਨਾਲ ਲੱਗੀ ਜਾਇਦਾਦ ਤੇ ਮ੍ਰਿਜਾਦਾ ਆਪ ਨੇ ਅਮੀ-ਜਮੀ ਬਹਾਲ ਰਖੀ।

ਇਸ ਸਰੋਣੀ ਵਿਚੋਂ ਭਾਈ ਭਾਗਾ, ਭਾਈ ਮਹਿਲਾ ਤੇ ਭਾਈ ਹਰੀਦਾਸ ਭਜਨੀਕ ਤੇ ਵਿਚਾਰਵਾਨ ਸਾਧੂ ਹੋਏ ਹਨ। ਇਨ੍ਹਾਂ ਇਸ ਧਰਮਸਾਲ ਦੀ ਸਾਰੀ ਉਮਰ ਅਣਬੱਕ ਸੇਵਾ-ਸੰਭਾਲ ਕੀਤੀ ਹੈ। ਲੋਭ, ਤੇ ਕਾਮ, ਕ੍ਰੋਧ ਦੇ ਤਿਆਗੀ ਰਹੇ ਹਨ।

ਪੱਥੀ ਲਿਖਣ ਵਾਲੇ ਸੰਤ ਜੀ ਦੇ ਸਮੇਂ (ਸੰਮਤ ੧੯੮੩ ਬਿੱਚੋਂ) ਤੱਕ ਇਸ ਧਰਮਸਾਲ ਦਾ ਉਹੋ ਹਾਲ ਬਹਾਲ ਸੀ; ਜੋ ਬਾਬਾ ਜੋਗ ਧਿਆਨ ਜੀ ਦੇ ਵੇਲੇ ਸੀ। ਲੰਗਰ ਅਤੁੱਟ ਵਰਤਦਾ ਸੀ। ਕਿਸੇ ਆਏ ਅਰਥੀ ਨੂੰ ਵਿਅਰਥ ਨਹੀਂ ਸੀ ਜਾਣ ਦਿੱਤਾ ਜਾਂਦਾ। ਸਾਲ ੧੯੮੩-੪ ਈ: (ਸੰਮਤ ੧੯੮੦-੧ ਬਿੱਚੋਂ) ਦੀ ਜਮੱਤ-ਬੰਦੀ ਅਨੁਸਾਰ ਇਸ ਧਰਮਸਾਲ ਦੇ ਨਾਮ ਲੱਗੀ ਜਮੀਨ ਇਕਾਸੀਹ ਸੌ ਤੇਰਾਂ ਕਨਾਲ ਗਿਆਰਾਂ ਮਰਲੇ ਸੀ। ਜਿਸ ਪੁਰ ਬਾਣੀ ਪੂਰਨਦਾਸ ਦਾ ਚੇਲਾ ਹੀਰਾ ਦਾਸ ਕਾਬਿਜ਼ ਸੀ; ਅਰੁ ਉਹੋ ਧਰਮਸਾਲ ਦਾ ਮਹੰਤ ਸੀ।

੭. ਭਾਈ ਪ੍ਰੇਮ ਦਾਸ ਜੀ ਬੀ ਇਸੇ ਲੜੀ ਦੇ ਮਾਣਕ-ਰਤਨ ਹਨ। ਇਨ੍ਹਾਂ ਵਿਰਕਤ ਵਿਰਤੀ ਤੇ ਗੁਰਯਾਮਾਂ ਦੇ ਦਰਸ਼ਨਾਂ ਦੀ ਸੱਧਰ ਸਾਰੀ ਉਮਰ ਬਣਾਈ ਰੱਖੀ। ਇਕੇਰਾਂ ਸਿੰਘ ਦੇਸ ਵਿੱਚ, ਸਤਿਗੁਰ ਨਾਨਕ ਦੇ ਪਾਵਨ ਚਰਨ ਕਮਲਾਂ ਦੀ ਛੁਹ-ਪ੍ਰਾਪਤਿ ਧਰਤਿ-ਬਲਾਂ ਦੇ ਦਰਸ਼ਨ-ਪਰਸਨ ਕਰਦੇ ਹੋਏ, ਮਕਰਾਨ ਦੇ ਇਲਾਕੇ 'ਹਿੰਡੁਲਾਜ਼' ਦੇਵਾਲੇ ਤੱਕ ਪਹੁੰਚੇ। ਓਥੋਂ ਭੁਉਂ ਕੇ ਸਾਗਰ ਦੇ ਕੰਢੇ ੨, ਗੁਜਰਾਤ-ਕਾਠੀਆਵਾੜ ਵੱਲਿ, ਦੁਆਰਕਾ ਤੱਕ ਪੱਜਣ ਦਾ ਦਾਈਆਂ ਬੰਨ ਕੇ ਟੁਰ ਪਏ। ਜਦੋਂ ਰਾਧਨਪੁਰ ਨੱਗਰ ਪਹੁੰਚੇ; ਤਾਂ ਕੀ ਵੇਖਣ : ਓਥੋਂ ਸ਼ਿਵਾਲੇ, ਠਾਕੁਰ-ਦੁਆਰੇ ਤੇ ਹਨੂੰਮਾਨ ਦੇ ਮੰਦਿਰ ਬਥੇਰੇ; ਅਰੁ ਬਾਕੀ ਦੇਸ ਵਿਚ ਭੀ ਇਨ੍ਹਾਂ ਦੇਵਾਂ ਦੀ ਹੀ ਪੜਾ ਮਾਨਤਾ ਹੋਵੇ। ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕੱਈ ਨ ਜਾਣੇ-ਮੰਨੋ; ਇਹ ਹਾਲ ਵੇਖ ਕੇ ਸੰਤ ਪ੍ਰੇਮ ਦਾਸ ਜੀ ਓਥੇ ਹੀ ਬਹਿ ਰਾਏ। ਕੁਝ ਕੁ ਸਮਾ ਜਾਂ ਬਿਰਾਜਿਆਂ ਬੀਤਿਆ; ਤਾਂ ਲੋਕੀ

ਇ. ਪ. ੩੫੫.

੩੫੪.

ਸਾਧੁ-ਫਕੀਰ ਜਾਚ ਕੇ ਝੁਕਣ ਤੇ ਸੇਵਾ ਕਰਨ ਲੱਗ ਪਈ। ਉਸ ਦੇਸ਼ ਦਾ ਹਾਕਮ ਮੁਸਲਮਾਨ ਸੀਗਾ। ਉਸ ਦਾ ਘਰਿ ਚੰਨ-ਚਰਾਗ (ਪੁੱਤ੍ਰ) ਦੀ ਅਣਹੋਂਦ ਕਰਕੇ, ਸੰਘਾ-ਸੱਖਣਾ ਤੇ ਅੰਨ੍ਹੇਰਾ ਸੀ। ਬੜੇ ਜਤਨ ਕੀਤੇ, ਪੀਰਾਂ-ਐਲਿਆਵਾਂ ਦੀ ਮਾਨਤਾ ਕੀਤੀ। ਟੁਣੇ-ਟਾਮਣ ਤੇ ਮੰਤ੍ਰ-ਜੰਤ੍ਰ ਕਰ-ਕਰਾ ਥੱਕਿਆ, ਪਰ ਪੁੱਤ੍ਰ ਦੀ ਦਾਤ ਪੱਲੇ ਨਾਂ ਪਈ। ਭਾਈ ਪੇਮਦਾਸ ਜੀ ਦੀ ਮਹਿਮਾਂ ਸੁਣ ਕੇ, ਤੇ ਇਨ੍ਹਾਂ ਨੂੰ ਨਾਨਕ-ਸਾਹੀ-ਫਕੀਰ ਖਿਆਲ ਕਰਕੇ, ਮਨੋਰਥ ਸਿੱਧੀ ਦੀ ਆਸਾ ਧਾਰਿ, ਕਰਮ-ਬੋਸੀ ਵਾਸਤੇ ਹਾਜ਼ਰ ਹੋਇਆ। ਨਵਾਬ ਨੇ ਨੌਵਾਂ ਮਨ ਕਰਕੇ ਭਾਈ ਸਾਹਿਬ ਦੇ ਚਰਨ ਚੁੱਮੇ। ਸੰਤਾਂ ਪੁੱਛਿਆ:-

“ਅਓ, ਖਾਨ ਜੀ! ਰਾਜੀ ਤਾਂ ਹਉ ?” ਨਵਾਬ ਬੋਲਿਆ:-
 ‘ਫਕੀਰ ਸਾਈਂ ! ਰਾਜੀ ਹਾਂ ਬੀ, ਤੇ ਨਹੀਂ ਬੀ ! ਘਰ ਵਿਚ ਹੋਰ ਸਾਰੇ ਪਦਾਰਥ ਅੱਲਹ ਨੇ ਦਿੱਤੇ ਹਨ; ਪਰ ਨੂਰਿ-ਚਸ਼ਮ (ਪੁੱਤ੍ਰ) ਤੋਂ ਬਿਨਾਂ ਮਿਠੇ ਭਾਵੀ ਸਾਰੀ ਦੁਨਿਆਂ ਅਨੁਰੀ ਤੇ ਸੱਖਣੀ ਹੈ। ਤੁਸੀਂ ਹਜ਼ਰਤ ਨਾਨਕ ਦੇ ਫਕੀਰ ਓ; ਮੈਂ ਥਾਬੇ ਦਾ ਘਰ ਸਾਰੀਆਂ ਬਰਕਤਾਂ ਦਾ ਦਾਤਾ ਮੰਨ ਕੇ ਆਪ ਦੀ ਸ਼ਰਨ ਆਇਆਂ ਹਾਂ ! ਮਾਰੇ ਰੇਖ ਵਿਚ ਮੇਖ ! ਭਰ ਵਿਚ ਮੈਂ ਨਿਰਾਸੇ ਨਾ-ਮੁਰਾਦ ਦੀ ਝੇਲੀ ਮੁਹਾਦਾਂ ਨਾਲ ! ਕਰ ਦਿਓ ਸੁੱਕੇ ਬੁਟ ਹਰੇ !”

ਸੰਤ ਮਿਹਰਾਂ ਦੇ ਘਰਿਆਏ; ਤੇ ਗੁਰੂ ਬਾਬੇ ਦਾ ਧਿਆਨ ਧਰਕੇ ਅਸੀਸ ਦਿੱਤੀ :—

“ਸਤਿਗੁਰ ਨਾਨਕ ਪੁਰ ਨਿਸਚਾ ਕਰੋ ! ਤੁਹਾਡੇ ਘਰਿ ਪੁੱਤ੍ਰ ਹੋਵੇਗਾ, ਅਰੁ ਬੜੇ ਪਰਤਾਪ ਵਾਲਾ !”
 ਨਾ ਮੁਰਾਦ ਮਲਿਕ, ਫਕੀਰ ਦੇ ਬਚਨ ਅਟੱਲ ਮੰਨ ਕੇ, ਗੁਰੂ ਬਾਬੇ ਦਾ ਸਾਦਿਕ ਬਣਿਆ। ਤੇ ਭਾਈ ਸਾਹਿਬ ਦਾ ਸੇਵਕ। ਗੱਦ ਗੱਦ ਮਨ ਘਰਿ ਮੁੜਿਆ। ਸਦਾ ਦਰਸ਼ਨ ਕਰਨ ਆਉਂਦਾ; ਨਿਆਜ ਚੜਾਉਂਦਾ ਤੇ ਸੇਵਾ ਕਰਦਾ। ਨੌ ਦਸ ਮਹੀਨੇ ਬੀਤੇ; ਤਾਂ ਨਵਾਬ ਦਾ ਘਰ, ਚੰਨ-ਚਰਾਗ ਨਾਲ ਜਗਮਗਾ ਉਠਿਆ। ਅਰੁ ਮਾਪਿਆਂ ਦੇ ਮਨ ਚੰਦਰਮਾ ਸਮਾਨ ਸੀਤਲ ਹੋ ਗਏ। ਉਨ੍ਹਾਂ ਦਾ ਗੁਟੁ-ਘਰ ਪੁਰ ਨਿਸਚਾ ਪਰਪੱਕ ਹੋ ਗਿਆ। ਨਵਾਬ ਸਾਹਿਬ ਨੇ ਆਪਣੇ ਪੱਲਿਓਂ ਖਰਚ ਕਰਕੇ, ਪਰਮਸਾਲ ਬਣਵਾਈ। ਭਾਈ ਸਾਹਿਬ ਨੇ ਉਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ

ਇ. ਪ. ੩੫੬.

੩੫੫.

ਜੀ ਦਾ ਪ੍ਰਕਾਸ਼ ਕੀਤਾ। ਸਦਾ ਗੁਰਬਾਣੀ ਦੇ ਚੰਗ ਬੱਝਣ ਲੱਗੇ। ਸੁਣ ਸੁਣ ਕੇ ਹੋਰ ਸੰਤ-ਮਹਾਤਮਾਂ ਬੀ ਓਥੇ ਦਰਸ਼ਨ ਦੇਣ ਲੱਗ ਪਏ। ਗੁਰੂ ਕਾ ਲੰਗਰ ਜਾਰੀ ਹੋ ਗਿਆ। ਸਾਰੇ ਅਤਿਬੀ ਤੇ ਰਾਹੀਂ-ਮੁਸਾਫਰ ਪ੍ਰਸਾਦ ਤੇ ਵਿਸਰਾਮ ਪ੍ਰਾਤਤ ਕਰਨ ਲੱਗੇ। ਗੁਰੂ ਗ੍ਰੰਥ ਜੀ ਉਤੇ ਲੋਕਾਂ ਨੂੰ ਸਰਧਾ-ਭਾਵਨਾ ਹੋ ਆਈ। ਭਾਈ ਸੰਗਤ ਸਾਹਿਬ ਦੀ ਬੀ ਬੜੀ ਮਹਿਮਾ ਤੇ ਮਾਨਤਾ ਹੋਣ ਲਗ ਪਈ। ਸਭ ਲੁਕ ‘ਗੁਰੂ ! ਗੁਰੂ !!’ ਜਪਣ ਤੇ ਭਾਈ ਸੰਗਤ ਸਾਹਿਬ ਦਾ ਜਸ ਗਾਉਣ ਲਗ ਪਏ। ਇਹ ਸਭ ਕੁਝ ਭਾਈ ਪ੍ਰੇਮਦਾਸ ਦੇ ਉਦਮ-ਉਪਰਾਲੇ ਤੇ ਸਿਮਰਨ-ਭਗਤੀ ਦੇ ਸਦਕੇ ਹੋਇਆ। ਜੋ ਕਬਾ-ਕੀਰਤਨ ਵਿਚ ਬੜਾ ਸਨੌਰ ਰਖਦੇ ਸਨ; ਤੇ ਰਾਗ-ਵੈਖ ਤੋਂ ਉਚੇਰੇ ਸਨ। ਕਿਸੇ ਭੇਖ ਦਾ ਸਾਧੂ-ਫਕੀਰ ਆਵੇ; ਸਭ ਦੀ ਛਿਕ-ਸਾਰ ਸੇਵਾ ਕਰਨੀ। ਕੋਈ ਕੈਸੇ ਬੀ ਕਠੇਰ ਮਨ ਵਾਲਾ ਬੰਦਾ ਹੋਵੇ; ਭਾਈ ਸਾਹਿਬ ਦੇ ਪ੍ਰੇਮ-ਭਰੇ ਕੋਮਲ ਬਚਨ ਸੁਣ ਕੇ ਤੇ ਦੀਦਾਰ ਕਰਕੇ, ਸਾਂਤ ਹੋ ਜਾਂਦਾ। ਗੱਲ ਕਾਹਦੀ, ਉਸ ਮਲੋਛ-ਭੂਮੀ ਵਿਚ, ਭਾਈ ਪ੍ਰੇਮਦਾਸ—

“ਘਰ ਹਰਨਾਕਸ ਦੈਤ ਦੇ ਕੱਲਰ-ਕੰਵਲ ਭਰਤ ਪ੍ਰਹਲਾਦ !—”
ਸਿੱਧ ਹੋਏ। ਹੁਣ ਬੀ ਉਸ ਅਸਥਾਨ ਵਿਚ ਬਹੁਤ ਸਿੱਖ-ਸਾਧੂ ਨਿਵਾਸ ਕਰਦੇ ਹਨ। ਅਰੂ ਸੱਚ-ਧਰਮ ਦਾ ਪਰਦਾਰ ਜਾਰੀ ਹੈ। ਉਸੇ ਤਰ੍ਹਾਂ ਆਏ ਗਏ ਦੀ ਸੇਵਾ ਹੁੰਦੀ, ਤੇ ਪ੍ਰਸਾਦ-ਵਿਸਰਾਮ ਮਿਲਦਾ ਹੈ॥

ਗੜ੍ਹ ਦੀਵਾਲੇ ਵਾਲੇ ਸਾਧੂ

ਬਾਬਾ ਸੰਗਤ ਸਾਹਿਬ ਦੇ ਚੇਲੇ ਭਾਈ ਨਰਾਇਣਦਾਸ ਦੀ
ਸੇਵਾ ਕਰਕੇ, ਭਾਈ ਗੁਰਦਿੱਤਾ ਜੀ ਨੇ ਨਾਮ-ਦਾਨ ਤੇ ਚਰਨਾਮ੍ਰਿਤ
ਪ੍ਰਾਪਤਿ ਕੀਤਾ; ਅਤੁ ਉਦਾਸ-ਬ੍ਰਿਤੀ ਧਾਰਨ ਕਰਕੇ ਗੁਰਧਾਮਾਂ ਦੀ
ਯਾਤ੍ਰਾ ਕਰਨ ਚੜ੍ਹ ਪਏ। ਵਿਚਰਦੇ ੨ ‘ਗੜ੍ਹ ਦਮਾਲੇ’ (ਜ਼ਿਲਾ
ਹੁਸ਼ਿਆਰਪੁਰ) ਆਂ ਟਿਕੇ। ਨਾਲ ਹੋਰ ਭੀ ਕਈ ਸਾਧੂ ਸਨ। ਚੁਮਾਸਾ
ਇਸੇ ਥਾਂ ਗੁਜ਼ਾਰਿਆ। ਟੁਰਨ ਲੱਗੇ ਤਾਂ ਲੋਕੀਂ ਖਹਿੜੇ ਪੈ ਗਏ; ਅਤੁ
ਭਾਈ ਸਾਹਿਬ ਉਨ੍ਹਾਂ ਦੀ ਮਰਜ਼ੀ ਜਾਚ ਕੇ ਏਥੇ ਹੀ ਟਿਕ ਗਏ। ਗੁਰੂ ਕਾ
ਲੰਗਰ ਜਾਰੀ ਕਰ ਦਿੱਤਾ। ਗੜ੍ਹ ਦਮਾਲੇ (ਗੜ੍ਹ ਦੀਵਾਲਾ) ਦੇ ਸਰਦਾਰ
ਬੜੀ ਸੇਵਾ ਕਰਨ। ਗੁਰਬਾਣੀ ਦਾ ਪਾਠ ਤੇ ਕਬਾ-ਕੀਰਤਨ, ਭਜਨ-ਬੰਦਰੀ
ਥਥ ਹੋਵੇ। ਸਤਿਸੰਗ ਦਾ ਚੰਗਾ ਰੰਗ ਲੱਗਾ ਰਹੈ।

ਮਨਸਾ ਸਿੰਘ ਨਾਮੇ ਜ਼ਿਮੀਂਦਾਰ ਸੀ; ਜੇ ਹੈ ਤਾਂ ਸੀ ਖਾਨਦਾਨੀ
ਰਈਸ, ਪਰ ਕਿਸਮਤ ਦਾ ਗੋੜ ਐਸਾ ਪਿਆ, ਕਿ ਗਰੀਬੀ ਵਰਤ
ਗਈ। ਬਹੁਤ ਅੱਖਾਂ ਹੋ ਗਿਆ; ਤਾਂ ਭਾਈ ਗੁਰਦਿੱਤਾ ਜੀ ਦੀ ਸ਼ਰਨਿ
ਆਇਆ। ਬੜੀ ਦੀਨਤਾ ਪਰਗਨ ਕਰਕੇ ਚਰਨ ਫੜੇ। ਸੰਤ ਜੀ ਨੇ
ਬਚਨ ਕੀਤਾ:-

“ਗੁਰੂ ਕੇ ਲੰਗਰ ਦੀ ਸੇਵਾ ਤੇ ਸਤਿਸੰਗ ਕਰੋ! ਗੁਰੂ
ਤੁਹਾਨੂੰ ਸ਼ਰੀਕਾਂ ਨਾਲੋਂ ਵੱਧ ਪ੍ਰਤਾਪ ਬਖਸ਼ਿਗਾ!”

ਸ: ਮਨਸਾ ਸਿੰਘ ‘ਸਤਿ ਬਚਨ’ ਆਖ ਕੇ ਆਗਿਆ ਪਾਲਣ ਲੱਗਾ।
ਥੋੜਾ ਚਿਰ ਬੱਦ ਹੀ ਮਹਾਰਾਜਾ ਰਣਜੀਤ ਸਿੰਘ ਦੀ ਸਵੱਲੀ ਨਜ਼ਰ
ਸ: ਮਨਸਾ ਸਿੰਘ ਪੁਰ ਹੋ ਗਈ। ‘ਸਰਕਾਰ’ ਨੇ ਖੁਸ਼ੀ ਹੋ ਕੇ ਲੱਖ ਰੁਪਜੇ
ਦੀ ਜਾਰੀਰ ਬਖਸ਼ ਦਿੱਤੀ। ਤਦ ਸਰਦਾਰ ਨੇ ਭਾਈ ਗੁਰਦਿੱਤਾ ਜੀ ਦੀ
ਸੇਵਾ, ਬੜੇ ਸਤਿਕਾਰ ਅਤੁ ਸਰਧਾ-ਭਾਵ ਨਾਲ ਕੀਤੀ। ਗੁਰੂ ਕੇ ਲੰਗਰ
ਵਾਸਤੇ ਪੰਜ ਪਿੰਡ ਅਰਦਾਸ ਕਰਾਏ। ਇਲਾਕੇ ਦੇ ਹੋਰ ਸਿੱਖ ਭੀ ਬੜੀ
ਸੇਵਾ ਇਸ ਧਰਮਸਾਲ ਦੀ ਕਰਦੇ ਰਹੇ। ਇਸ ਤਰ੍ਹਾਂ ਭਾਈ ਸਾਹਿਬ ਦਾ
ਬੜਾ ਪ੍ਰਤਾਪ ਵਧਿਆ ਮਹਿਮਾ ਫੇਲੀ। ਸੰਤ ਜੀ ਪਾਸੋਂ ਗੁਰ-ਦੀਖਿਆ।

ਲੈ ਕੇ, ਗੁਰ-ਸਿੱਖ ਤਾਂ ਅਨੇਕਾਂ ਬਣੇ; ਪਰ ਉਦਾਸ-ਬਿਰਤੀ ਦਸਾਂ ਧਾਰਨ ਕੀਤੀ। ਪੰਜ ਤੀਰਥ-ਰਟਨ ਟੁਰ ਗਏ; ਪੰਜ ਧਰਮਸਾਲ ਵਿਚ ਰਹਿਕੇ ਸੇਵਾ ਕਰਦੇ ਰਹੇ। ਤਿਨ੍ਹਾਂ ਦੇ ਨਾਮ : ਭਾਈ ਸੰਤ ਦਾਸ, ਰਾਮ ਦਾਸ, ਮਨਸਾ ਰਾਮ, ਕਲਿਆਣ ਦਾਸ, ਚੁਹੜ ਜੀ, ਪ੍ਰੇਮ ਦਾਸ ਤੇ ਧਰਮ ਦਾਸ ਆਦਿ। ਇਹ ਸਾਰੇ ਬੜੇ ਸ਼ਾਂਤ ਆਤਮਾਂ ਤੇ ਭਜਨ-ਬੰਦਰਗੀ ਕਰਕੇ, ਪ੍ਰਤਾਪ ਵਾਲੇ ਹੋਏ। ਭਾਈ ਰਾਮਦਾਸ ਜੀ, ਅਪਣੇ ਦੀਖਿਆ-ਦਾਤਾ ਦੀ ਥਾਂ ਧਰਮਸਾਲ ਗੜ੍ਹਦੀਵਾਲਾ ਦੇ ਮਹੰਤ ਬਣੇ। ਭਾਈ ਸਾਹਿਬ ਗੁਣਾਂ ਦੇ ਗੁਬਲੇ ਤੇ ਬੜੇ ਉਦਾਰ ਆਤਮਾਂ ਸਨ। ਭਾਈ ਗੁਰਦਿਤਾ ਜੀ ਨੇ ਜੋ ਮਿਜਾਦਾ ਧਰਮਸਾਲਾ ਤੇ ਗੁਰੂ ਕੇ ਲੰਗਰ ਦੀ ਬੱਧੀ; ਭਾਈ ਰਾਮਦਾਸ ਨੇ ਐਨ-ਬੈਨ ਬਹਾਲ ਰੱਖੀ।

ਛੋਟੇ ਡੇਰੇ (ਖਾਨ ਕੀ) ਵਿੱਚ ਰਹਿਣ ਵਾਲੇ ਸੰਤ

੧. ਭਾਈ ਰਾਮ ਦਿਆਲ, ਜਿਨ੍ਹਾਂ ਪੁਰ ਸੱਚ ਮੁੱਚ ਹੀ ਰਾਮ ਦਿਆਲ ਹੋਇਆਵਿਆ ਸੀ। ਬੜੇ ਸੰਤੇਖੀ ਸ਼ਾਂਤ-ਸੁਭਾਉ ਤੇ ਨਿਰਛਲ ਸਾਧੂ ਸਨ। ਆਪਣੀ ਕੁਟੀਆ ਵਿਚ ਸਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਰੱਖਣਾ। ਦਿਨ ਰਾਤਿ ਸੌ ਸੌ ਬੱਚੇ ਪੜ੍ਹਦੇ ਰਹਿੰਦੇ। ਭਾਈ ਸਾਹਿਬ ਨੂੰ ਭੀ ਵਿਦਿਆ ਪੜ੍ਹਾਉਣ ਦਾ ਅਥਾਹ ਚਾਉ। ਗੁਰ-ਸ਼ਬਦ ਦੀ ਕਥਾ ਹਮੇਸ਼ਾ ਹੁੰਦੀ ਰਹਿੰਦੀ। ਆਪ ਨੇ ਬੜੀ ਲੰਮੀ ਉਮਰ ਲਿਖਾਈ ਸੀ; ਸਾਰੀ ਉਮਰ ਗੁਰਬਾਣੀ ਦੀ ਵਿਚਾਰ ਤੇ ਵਿਦਿਆ-ਦਾਨ ਦੇਣ ਵਿਚ ਬਿਤੀਤ ਕੀਤੀ।

ਆਪ ਦੀ ਕੁਟੀਆ ਨੱਗਰ ਦੇ ਬਾਹਰਵਾਰ ਸੀ; ਤੇ ਪਿੱਠ ਪੈਲ੍ਹੀਆਂ ਨਾਲ ਲਗਦੀ ਸੀ। ਆਪ ਨੇਮ ਨਾਲ ਪਹਿਰ ਰਾਤਿ ਰਹਿੰਦੀ ਉਠਦੇ ਤੇ ਕੁਟੀਆ ਦੇ ਪਿਛਵਾੜੇ ਬਾਰੀ ਵਿਚ ਦੀ ਕਮੰਦ ਨਾਲ ਉਤਰ ਜਾਂਦੇ; ਤੇ ਸੌਚ-ਸਨਾਨ ਕਰਕੇ ਭਜਨ-ਸਿਮਰਨ ਵਿਚ ਮਗਨ ਹੋ ਜਾਂਦੇ। ਇਕ ਦਿਨ ਇਸੇ ਤਰਾਂ ਆਪਣੇ ਨੇਮ ਅਨੁਸਾਰ ਜੰਗਲ-ਪਾਣੀ ਜੁ ਗਏ; ਮਗਰੋਂ ਕੁਟੀਆ ਵਿੱਚ ਚੋਰੀ ਕਰਨ, ਚੋਰ ਆ ਪਏ। ਲਟੇ-ਪਟੇ ਦੀ ਪੰਡ ਬੰਨ੍ਹ ਕੇ ਚੁਕਣ ਲਗੇ; ਤਾਂ ਚੁੱਕੀ ਨਾਂ ਜਾਏ। ਚੋਰ ਪੰਡ ਨਾਲ ਘੁਲ੍ਹ ਹੀ ਰਹੇ ਸਨ; ਕਿ ਭਾਈ ਸਾਹਿਬ ਬਾਹਰੋਂ ਮੁੜਿ ਆਏ। ਅੱਗੇ ਇਕ ਚੋਰ ਦੂਜੇ ਨੂੰ ਆਖ ਰਿਹਾ ਸੀ:-

ਇ: ਪ: ੩੫੮.

੩੫੮.

“ਛੇਤੀ ਕਰੋ! ਭਾਈ ਸੁਚੇਤੇ ਗਿਆ ਹੈ; ਮਤਾਂ ਉਸ ਨੂੰ
ਪਤਾ ਲਗ ਜਾਂਦਾ ਹੋਵੇ!”

ਭਾਈ ਸਾਹਿਬ; ਚੇਰਾਂ ਦੀ ਗੱਲ ਸੁਣ ਕੇ, ਦੂਰੋਂ ਵਲਾਵਾਂ ਪਾ ਕੇ ਲੰਘੇ।
ਤਾਂ ਜੋ ਚੇਰ ਵੇਖ ਕੇ ਡਰ ਨਾ ਜਾਣ; ਤੇ ਉਨ੍ਹਾਂ ਦੇ ਮਨੋਰਥ ਵਿਚ ਭੰਗ
ਪੈਂਦਾ ਹੋਵੇ! ਚੇਰ ਮਾਲ ਲੈ ਕੇ ਟੁਰ ਗਏ; ਤਾਂ ਕੁਟੀਆਂ ਵਿਚ ਆਏ।
ਲੋਕਾਂ ਨੂੰ ਇਸ ਚੇਰੀ ਦੀ ਬਥਰ ਮਿਲੀ; ਤਾਂ ਬਾਬਾ ਜੀ ਨੂੰ
ਆਖਣ ਲੱਗੇ:-

“ਬਾਬਾ ਜੀ! ਚੇਰ ਤੁਹਾਡਾ ਸਭ ਕੁਝ ਲੁਟਿ ਲੈ ਗਏ
ਨਿ! ਭਾਲ ਕਰੋ, ਜੇ ਚੇਰੀ ਦਾ ਸੁਰਾਗ ਮਿਲ ਜਾਏ!”

ਬਾਬਾ ਜੀ ਬੋਲੇ:- “ਮਾਲ ਆਪੇ ਮੁੜ ਆਵੇਗਾ”; ਤੁਸੀਂ ਚਿੰਤਾ ਨਾਂ
ਕਰੋ!” ਲੋਕੀ ਤਾਂ ਚੁਪ ਕਰ ਗਏ। ਪਰ ਚੇਰ ਰਾਹ ਜਾਂਦੇ ਦਿਨ ਚੜ੍ਹਨ
ਤੋਂ ਪਹਿਲਾਂ ਹੀ ਅੰਨ੍ਹੇ ਹੋ ਗਏ। ਬੜੇ ਸਰਮਿੰਦੇ ਹੋਏ। ਅਗਲੇ ਦਿਨ
ਸਾਰਾ ਮਾਲ, ਖੁਦ ਆ ਕੇ ਬਾਬਾ ਜੀ ਨੂੰ ਦੇ ਗਏ। ਲੋਕ ਇਹ ਗੱਲ
ਵੇਖ-ਸੁਣ ਕੇ ਅਚਰਜ ਮੰਨ ਗਏ।

੨. ਭਾਈ ਟਹਿਲ ਦਾਸ ਬੜੇ ਸ਼ਾਂਤਿ ਮੂਰਤੀ ਮਹਾਤਮਾਂ
ਸਨ। ਨੱਵੇਂ ਵਰ੍ਹੇ ਦੀ ਉਮਰ ਹੋ ਗਈ; ਪਰ ਸੇਵਾ ਗੁਰਦੁਆਰੇ ਦੀ ਕਰਨ
ਤੋਂ ਰਤਾ ਆਹਲਕ ਨਹੀਂ ਕੀਤਾ। ਸਵੇਰੇ ਪਹਿਰ ਦਿਨ ਚੜ੍ਹਦੇ ਤਕ
ਤੇ ਸ਼ਾਮੀ ਪਹਿਰ ਦਿਨ ਰਹੀਂਦੇ•ਤੋਂ, ਦੋ ਪਹਿਰ ਦਿਨ ’ਚਿ ਖੂਹ ਤੇ
ਬੈਠਿਆਂ, ਆਉਂਦੇ ਜਾਂਦੇ ਹਰ ਕਿਸੇ ਨੂੰ ਜਲ ਛਕਾਉਂਦੇ ਰਹੀਂਦੇ।
ਅਰੁ ਸਾਰਾ ਦਿਨ ਗੁਰਬਾਣੀ ਦਾ ਪਾਠ ਕਰਦਿਆਂ ਬਿਤੀਤ ਕਰਦੇ।

ਇਕੇਰਾਂ ਸਾਂਧ, ਚੰਡਾਲਾਂ (ਚੁਹੜਿਆਂ) ਨੂੰ ਖੂਹ ਤੋਂ ਪਾਣੀ ਨਾ
ਭਰਨ ਦੇਣ। ਬਾਬਾ ਟਹਿਲਦਾਸ ਨੇ ਉਨ੍ਹਾਂ ਨੂੰ ਆਖਿਆ:-

“ਇਨ੍ਹਾਂ ਨੂੰ ਕਿਉਂ ਨਹੀਂ ਭਰਨ ਦੇਂਦੇ?”

ਇਕ ਸਾਂਧ ਗੁਸੇ ਨਾਲ ਬੋਲਿਆ:-

“ਏਡਾ ਤੂੰ ਧਰਮਾਤਮਾਂ ਇੰ; ਤਾਂ ਆਪ ਭਰ ਕੇ ਦੇ ਦੇਹਿ ਖਾਂ!”
ਬਾਬਾ ਜੀ ‘ਸ਼ਾਂਤਿ ਬਚਨ’ ਆਖ ਕੇ, ਉਸੇ ਦਿਨ ਤੋਂ ਇਸ ਸੇਵਾ ਪੁਰ
ਜੁਟ ਪਏ। ਦੋਵੇਂ ਵੇਲੇ ਗੜਵੇ ਨਾਲ ਚੁਹੜਿਆਂ ਦੇ ਭਾਂਡਿਆਂ ਵਿਚ
ਜਲ ਭਰਦੇ ਰਹਿਣ; ਅਰੁ ਮਗਰੋਂ ਇਸ਼ਨਾਨ ਕਰ ਲੈਣਾ। ਇਹ ਸੇਵਾ

ਇ. ੫. ੩੬੦.

੩੫੮.

ਆਪਨੇ ਸਰੀਰ ਦੀ ਅਉਧਿ ਬਿਤਾਵਣ ਤੱਕ ਇਸੇ ਤਰ੍ਹਾਂ ਨਿਬਾਹੀ । ਸਰੀਰ ਦੇ ਸਸਕਾਰ ਦੀ ਸਾਰੀ ਸਮੱਗਰੀ ਭੀ ਅਪਣੇ ਹੱਥੀਂ ਜੋੜ ਕੇ ਰੱਖ ਦਿੱਤੀ; ਤਦ ਸਰੀਰ ਤਿਆਗਿਆ । ਬਾਬਾ ਜੀ ਦੀ ਬਿਰਤੀ ਬੜੀ ਸਾਦੀ ਤੇ ਨਿਰਵਿਕਾਰ । ਸਾਰੀ ਆਯੁ ਇਸੇ ਰੌਸ ਬੀਤੀ ।

੩. ਭਾਈ ਘੰਡਾ ਦਾਸ, ਬਾਬਾ ਗੁਰਬਖਸ਼ ਜੀ ਦੀ ਸਾਖ ਵਿਚੋਂ ਬਾਬਾ ਗੁਰੀਆ ਜੀ ਦੇ ਸੇਵਕ ਤੇ ਚੇਲੇ ਸਨ । ਇਨ੍ਹਾਂ ਨੇ ਅੰਮ੍ਰਿਤਸਰ ਵਿੱਚ, ਮੇਲਿਆਂ ਦੇ ਮੌਕੇ, ਸਾਧੂ ਤੇ ਯਾਤਰੂਆਂ ਨੂੰ ਬਿਸਰਿਮ ਦੇਣ ਦੇ ਖਿਆਲ ਨਾਲ ਧਰਮਸਾਲ ਬੱਧੀ; ਜੋ ਅੱਜ ਕਲ 'ਅਖਾੜਾ ਬਾਵਾ ਘੰਡਾ ਦਾਸ' ਕਰਕੇ ਪ੍ਰਸਿੱਧ ਹੈ । ਭਾਈ ਸਾਹਿਬ ਨਿਤ ਪਹਿਰ ਰਾਤਿ ਰਹਿੰਦੀ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕਰਦੇ, ਤੇ ਫਿਰ ਆਸਣੁੰਤੇ ਬਿਰਾਜ ਕੇ ਗੁਰੂ-ਗੋਪਾਲ ਦਾ ਧਿਆਨ ਧਰਕੇ ਸਿਮਰਨ ਵਿਚ ਨਿਮਗਨ ਹੋ ਜਾਂਦੇ । ਪੰਜ ਘੜੀ ਤੱਕ ਸਮਾਧਿ-ਸਿਥਿਤ ਰਹਿੰਦੇ । ਉਪ੍ਰੰਤ ਸ੍ਰੀ ਦਰਬਾਰ ਸਾਹਿਬ ਵਿਚ ਜਾਂਦੇ; ਤੇ ਬ੍ਰਿਤੀ ਟਿਕਾ ਕੇ ਕੀਰਤਨ ਸੁਣਦੇ । ਦਿਨ ਚੜ੍ਹੇ ਸ੍ਰੀ ਗੁਰੂ ਗ੍ਰੰਥ ਸਾਂਹਿਬ ਜੀ ਦਾ ਦਰਸ਼ਨ-ਪਾਠ ਕਰਕੇ, ਦਿਹਾੜੀ ਦੀ ਹੋਰ ਨਿੱਤ ਕਿਰਿਆ ਵਿਚ ਲਗਦੇ ਹੁੰਦੇ ਸਨ । ਲੰਗਰ ਤਿਆਰ ਹੋਣਾ ਤਾਂ ਸਾਰੇ ਹਾਜ਼ਰ ਸੰਤਾਂ ਦੀ ਪੰਗਤ ਵਿਚ ਬਹਿ ਕੇ ਪ੍ਰਸ਼ਾਦ ਛਕਣਾ ! ਆਏ ਅਰਥੀ ਸਾਰੇ ਇਨ੍ਹਾਂ ਪਾਸੋਂ ਵਿਰੋਸਾ ਕੇ ਜਾਂਦੇ ਸਨ । ਬੜੇ ਸ਼ਾਂਤ-ਆਤਮਾ ਤੇ ਬੇਲੁ-ਬਾਣੀ ਦੀ ਸ਼ਕਤਿ ਵਾਲੇ ਸਾਧੂ ਸਨ । ਬੋਲਿਆ ਬਚਨ ਕਦੀ ਅਜਾਈਂ ਨਹੀਂ ਸੀ ਜਾਂਦਾ ।

ਇਕੇਰਾਂ ਸੰਤ ਜੀ 'ਦੈਆ' ਨਾਮੇ ਨੱਗਰ ਗਏ । ਓਥੋਂ ਦੇ ਲੋਕਾਂ ਜਥਾ-ਸ਼ਕਤਿ ਸੇਵਾ ਕੀਤੀ । ਜੋ ਜ਼ਿਮੀਦਾਰ ਬੜੇ ਗਰੀਬ ਸਨ; ਪਰ ਸੇਵਾ ਦਾ ਚਾਉ ਉਨ੍ਹਾਂ ਦੇ ਮਨ ਵਿਚ ਹੋਰਨਾਂ ਨ੍ਹਾਲੋਂ ਜਾਂਦੇ ਸੀ । ਭਾਈ ਸਾਹਿਬ ਦੇ ਚਰਨਾਂ ਵਿਚ ਹਾਜ਼ਰ ਹੋ ਕੇ, ਉਨ੍ਹਾਂ ਆਪਣੀ ਇੱਛਾ ਤੇ ਮਜ਼ਬੂਰੀ ਪ੍ਰਗਟ ਕੀਤੀ । ਭਾਈ ਜੀ ਬੋਲੇ:—“ਨੀਤ ਸਾਡ ਰੱਖਣੀ । ਤੁਸੀਂ ਸਭਨਾ ਨਾਲੋਂ ਚੰਗੇ ਹੋ ਜਾਓਗੇ !” ਜੋ ਬੜੇ ਸਮੇਂ ਵਿਚ ਹੀ ਉਹ ਭਾਗਵਾਨ ਹੋ ਗਏ; ਅਰੁ ਜੀਉਂਦੇ ਜੀ ਸ਼ਰਧਾ-ਪ੍ਰੇਮ ਨਾਲ ਭਾਈ ਸਾਹਿਬ ਦੇ ਅਸਥਾਨ ਦੀ ਸੇਵਾ ਕਰਦੇ ਰਹੇ ।

ਇ. ਪ. ੩੬੧.

੩੬੦.

ਇਸੇ ਨੱਗਰ ਵਿੱਚ, ਹੋਰ ਜ਼ਿਮੀਂਦਾਰ ਆਪੇ ਵਿਚ ਲੜ ਪਏ। ਭਾਈ ਘੰਡਾ ਦਾਸ ਦਾ ਪੌਤ੍ਰ ਸ਼ਰਨ ਦਾਸ ਮੌਕੇ ਤੇ ਹਾਜ਼ਰ ਸੀ; ਉਸਨੇ ਉਨ੍ਹਾਂ ਦੀ ਰਾੜ ਮਿਟਾਣ ਵਾਸਤੇ ਹੀਲਾ ਕੀਤਾ; ਤਾਂ ਇਕ ਜਣੇ ਨੇ ਉਸ ਨੂੰ ਭੀ ਸੇਲਾ (ਬਰਡਾ) ਮਾਰ ਦਿੱਤਾ। ਸ਼ਰਨ ਦਾਸ ਘਿਲ ਹੋ ਕੇ ਡਿਗ ਪਿਆ, ਪਰ ਮੋਇਆ ਨਾ! ਘੰਡਾ ਦਾਸ ਜੀ ਨੇ ਜਦੋਂ ਇਹ ਗੱਲ ਸੁਣੀ; ਤਾਂ ਧਰਤੀ ਪੁਰ ਦੁਹੱਥੜ ਮਾਰ ਕੇ ਆਖਿਆ:-

“ਤੁਡਾਡਾ ਬੁਰਾ ਹੋਵੇ, ਨਿਰਦੇਸ਼ ਬਾਲਕ ਨੂੰ ਮਾਰਿਆ ਈ!

ਸੰਤ ਜੀ ਦਾ ਇਹ ਬਚਨ ਤੁਰਤ ਕਾਟ ਕਰ ਗਿਆ। ਥੋੜੇ ਦਿਨਾਂ ਅੰਦਰ ਹੀ ਉਸ ਪੜੇ ਦਾ ਸਰਬ-ਨਾਸ ਹੋ ਗਿਆ।

ਫਿਰ ਇਕੇਰਾ ‘ਸੁਹਲ’ ਪਿੰਡ ਗਏ। ਉਥੋਂ ਦੇ ਪ੍ਰਮੀਆਂ, ਇਨ੍ਹਾਂ ਦੀ ਧਰਮਸ਼ਾਲ ਦੇ ਨਾਮ ਕੁਝ ਭੁਇੰਦਿਆਂ ਹੋਈ ਸੀ। ਰੰਡਾ ਸਿੰਘ ਜੱਟ ਨੇ ਉਹ ਆਪਣੇ ਕਬਜ਼ੇ ਕਰ ਲਈ ਹੋਈ ਸੀ। ਭਾਈ ਸਾਹਿਬ ਨੇ ਉਸ ਨੂੰ ਗੱਲ ਕਰਨ ਵਾਸਤੇ ਸੱਦਿਆ। ਉਹ ਨਾ ਆਇਆ। ਬੁਲਾਉਣ ਗਏ ਸਾਂਧੂ ਨੇ ਆ ਕੇ ਦੱਸਿਆ:- “ਮਹਾਰਾਜ! ਉਹ ਬੜਾ ਹੰਕਾਰੀ ਹੈ, ਨਹੀਂ ਆਉਂਦਾ।” ਭਾਈ ਸਾਹਿਬ,- “ਆਪੇ ਆਵੇਗਾ!” ਆਖ ਕੇ ਟੁਰ ਆਏ। ਅੱਠਾਂ ਦਿਨਾਂ ਮਗਰੋਂ ਰੰਡਾ ਸਿੰਘ ਦਾ ਪੁਤਰ ਮਰ ਗਿਆ। ਲੋਕਾਂ ਉਸ ਦੇ ਕਰਮਾਂ ਪੁਰ ਧਿਰਕਾਰ ਪਾਈ, ਤਦ ਉਸ ਦੀਆਂ ਅੱਖਾਂ ਖੁੱਲ੍ਹੀਆਂ। ਪਛੇਤਾਵਾ ਕਰਨ ਵਾਸਤੇ ਸੰਤਾਂ ਦੀ ਸੇਵਾ ਵਿਚ ਹਾਜ਼ਰ ਹੋਇਆ। ਚਰਨ-ਫੜ ਕੇ ਮਾਡੀ ਮੰਗੀ। ਜ਼ਮੀਨ ਦਾ ਕਬਜ਼ਾ ਲਿਲੁਕੜੀਆਂ ਕੱਢ ਕੇ ਛੁੱਡਿਆ। ਭਾਈ ਸਾਹਿਬ ਮਿਹਰਾਂ ਦੇ ਘਰਿ ਆਕੇ ਥੋੜੇ— “ਜੇ ਹੋ ਗਈ, ਸੋ ਬੀਤ ਗਈ। ਅੱਗੋਂ ਗੁਰੂ ਜੀ ਸੁੱਖ ਵਰਤਾਉਣਗੇ !”

‘ਸਰਾਂ’ ਨਾਮੇ ਪਿੰਡ ਵਿਚ ਇਕ ਸਾਹੂਕਾਰ ਰਹਿੰਦਾ ਸੀ। ਉਸਨੇ ਆਪਣੀ ਇੜ ਜੁਸਾਮੀ (ਬਣੋਤੇ) ਨੂੰ ਬੜਾ ਦੁਖਾਇਆ। ਉਹ ਵਿਚਾਰਾ ਤੰਗ ਹੋ ਕੇ ਸੰਤ ਜੀ ਦੀ ਸ਼ਰਨਿ ਆਇਆ। ਬੇਨਤੀ ਕੀਤੀ ਉਸ:-

“ਜੀ! ਤੁਸੀਂ ਸ਼ਾਹ ਨੂੰ ਆਓ : ‘ਥੋੜੇ 2 ਕਰਕੇ ਰੁਪਏ ਲੈ ਲਵੇ !’ ਇਕੱਠੇ ਮੈਥੋਂ ਨਹੀਂ ਦਿੱਤੇ ਜਾਣੇ !”

ਉਸ ਵਿਚਾਰੇ ਦੇ ਹਾਲ ਪੁਰ ਤਰਸ ਖਾਕੇ ਭਾਈ ਸਾਹਿਬ ‘ਸਰਾਂਵੀ’ ਰਾਏ। ਨਾਲ ਉਨ੍ਹਾਂ ਦੇ ‘ਆਪ ਬ੍ਰਹਮ ਜੀ (ਅਖਾੜਾ ਬ੍ਰਹਮ

ਇ. ਪ. ੩੬੨.

ਬੂਟਾ ਦੇ ਮਹੰਤ) ਭੀ ਪਧਾਰੇ। ਸ਼ਾਹ ਨੇ ਸੰਤ ਆਏ ਸੁਣੇ, ਤਾਂ ਨੱਸ ਗਿਆ। ਸੰਤਾਂ ਬੁਲਾਉਣ ਵਾਸਤੇ ਬੜੇ ਬੰਦੇ ਭੇਜੇ; ਨਾ ਆਇਆ। ਸਗੋਂ ਆਖਣ ਲਗਾ : “ਜੇ ਨ ਜਾਵਾਂਗਾ, ਤਾਂ ਕੀ ਸਾਧੜੇ ਮੇਰਾ ਸਰੀਰ ਪਾੜ ਦੇਣਗੇ ?”

ਬੁਲਾਵੇ ਸਾਧੂਆਂ ਉਸ ਦੇ ਕਬੋਲ ਜਿਉਂ ਕੇ ਤਿਉਂ ਆ ਦੱਸੇ। ਭਾਈ ਸਾਹਿਬ ਬਚਨ ਕੀਤਾ :—“ਜਿਵੇਂ ਉਹ ਕਹਿੰਦਾ ਇ, ਤਿਵੇਂ ਹੀ ਹੋ ਜਾਓ !” ਸੋ ਗੱਲ ਸੱਚ ਹੋ ਗਈ। ਅੱਠਾਂ ਦਿਨਾਂ ਅੰਦਰ ਉਸ ਫਿਟੇ ਹੋਏ ਸ਼ਾਹ ਦੀ ਦੇਹ ਪਾਟ ਗਾਈ, ਅਰੁ ਉਹ ਮਾਇਆ ਦਾ ਕੀੜਾ ਨਰਕ-ਗਾਮੀ ਹੋ ਗਿਆ। ਦਰਦਵੰਦ ਗਰੀਬ ਦਾ ਖਹਿੜਾ ਰਿਣ ਵਲੋਂ ਐਵੇਂ ਹੀ ਛੁੱਟ ਗਿਆ।

‘ਖਾਨੇਵਾਲ’ ਨਗਰ ਵਿਚ ‘ਸੁਲਤਾਨ ਪੀਰ’ ਦਾ ਅਸਥਾਨ ਬਣਿਆ ਹੋਇਆ ਸੀ। ਉਸ ਅੰਦਰ ਇਕ ਬੰਦੀ ਸੁੱਕੀ ਖੜ੍ਹੀ ਸੀ। ਸੰਤ ਘੁਮੰਡਾ ਦਾਸ ਨੇ, ਉਹ ਗੁਰੂ ਕੇ ਲੰਗਰ ਵਾਸਤੇ ਪੁਟਵਾਲਈ। ਗੱਡੇ ਪੁਰ ਲੱਦ ਕੇ ਤੁਰੇ, ਤਾਂ ਗੱਡ ਹਿੱਕਣ ਵਾਲਾ ਸਾਧੂ ਗੱਡੇ ਮੁਹਰੇ ਤਿਗ ਪਿਆ ਤੇ ਪਹੀਆ ਲੱਤ ਉਤੇ ਲੰਘ ਕੇ ਚਿਕਨਾਚੂਰ ਕਰ ਗਿਆ। ਇਹ ਹਾਲ ਵੇਖ ਕੇ ਲੋਕੀਂ ਹੱਸ ਪਏ; ਤੇ ਬੋਲੇ :—

“ਸੁਲਤਾਨ ਪੀਰ ਦੀ ਬੰਦੀ ਵੱਡੀ; ਤਾਹੀਓਂ ਲੱਤ ਭੱਜੀ !”

ਭਾਈ ਘੁਮੰਡਾ ਦਾਸ ਨੇ ਲੱਤ ਉੱਤੇ ਹੱਥ ਫੇਰ ਕੇ ਬਚਨ ਕੀਤਾ :—“ਇਹ ਤਾਂ ਰਾਜ਼ੀ ਹੈ !” ਕਹਿਣ ਦੀ ਦੇਰ ਸੀ; ਉਹ ਸਾਧੂ ਐਉਂ ਉਠ ਕੇ ਟੁਰ ਪਿਆ; ਜਿਉਂ ਕੰਡਾ ਵੀ ਨਹੀਂ ਲੱਗਾ ਹੁੰਦਾ। ਹੱਸਣ ਵਾਲੇ ਪੰਜ-ਪੀਰੀਏ ਇਹ ਅਚਰਜ ਵੇਖਕੇ ਨਾਦਮ ਹੋਏ ਤੇ ਅਚੰਭਾ ਮੰਨ ਗਏ ॥

ਸੰਤ ਘੁਮੰਡਾ ਦਾਸ ਜੀ ਦੇ ਸੇਵਕ-ਸਿੱਖਾਂ ਵਿਚੋਂ ਭਾਈ ਚਰਨ ਦਾਸ, ਭਾਈ ਬਹਾਦੁਰ ਜੀ, ਭਾਈ ਗਿਆਨ ਦਾਸ, ਤੇ ਭਾਈ ਪੂਰਨਦਾਸ ਚਾਰ ਸਜਣ ਉਦਾਸੀ-ਬ੍ਰਿਤਿ ਦੇ ਧਾਰਨੀ ਹੋਏ ਹਨ। ਇਨ੍ਹਾਂ ਵਿਚੋਂ ਭਾਈ ਚਰਨ ਦਾਸ ਜੀ ਤਾਂ ਸੰਤ ਜੀ ਦੇ ਗੁਰਪੁਰੀ ਸਿਧਾਰ ਜਾਣ ਤੋਂ ਬੱਦ ਅੰਮ੍ਰਿਤਸਰ ਵਾਲੀ ਧਰਮਸਾਲ ਦੇ ਮਹੰਤ ਬਣੇ। ਤੇ ਬਾਕੀਆਂ ਹੋਰਸ ਬਾਵੀਂ ਧਰਮਸਾਲਾਂ ਕਾਇਮ ਕਰਕੇ, ਸਤਿਗੁਰ ਨਾਨਕ ਦੀ ਆਗਿਆ ਪਾਲਣ ਕੀਤੀ।

੪. ਭਾਈ ਚਰਨ ਦਾਸ ਜੀ ਭੀ ਪਰਮ ਪ੍ਰਤਾਪੀ ਤੇ ਵੰਡ ਕੇ
ਛਕਣ ਵਾਲੇ ਸੰਤੋਖੀ ਸਾਧੂ ਹੋਏ ਹਨ। ਸੁਭਾਉ ਬੜਾ ਤੇਜ਼, ਪਰ
ਜਥਾਰਥ-ਵਾਚੀ ਤੇ ਸਾਧਾਰਨ ਵਿਰਤੀ ਰੱਖਣ ਵਾਲੇ ਸਨ। ਕੱਦ ਮਪਰਾ,
ਰੰਗ ਪੱਕਾ (ਸਾਂਉਲਾ)। ਬਚਨ ਵਿਚ ਸੱਤਿਆ। ‘ਜਾਂਗਲੇ’ ਨੱਗਰ
ਦਾ ਇਕ ਜ਼ਿਮੀਦਾਰ ਸੰਤਾਨ-ਹੀਨ ਸੀ। ਉਸ ਨੇ ਦੋ ਵਿਆਹ ਕਰਾਏ
ਪਰ ਕੁਝ ਹਰੀ ਦੇਹਾਂ ਵਿਚੋਂ ਕਿਸੇ ਦੀ ਨਾਂ ਹੋਈ। ਨਿਰਾਸ ਹੋ ਕੇ ਭਾਈ
ਚਰਨ ਦਾਸ ਪਾਸ ਆਇਆ। ਨਿਮਾਣਿਆਂ ਨਿਤਾਣਿਆਂ ਵਾਂਗੁ
ਪ੍ਰਾਰਥਨਾ ਕੀਤੀ:-

“ਸੰਤ! ਮੇਰੇ ਘਰਿ ਸੰਤਾਨ ਰੂਪੀ ਦੀਪਕ ਨਹੀਂ ਜਗਦਾ।
ਸਾਧੂ, ਸਤਿਗੁਰੂ ਦੇ ਨੇੜੇ ਹੁੰਦੇ ਨਿ; ਮੈਨੂੰ ਇਕ ਪੁੱਤ੍ਰ ਦੀ ਦਾਤ
ਦਿਵਾਓ! ਯਾ ਮੈਨੂੰ ਭੀ ਸਾਧ ਬਣਾ ਲਓ!”

ਭਾਈ ਸਾਹਿਬ ਬੋਲੇ:-

“ਭਾਈ! ਤੂੰ ਓਦਰ ਨਾਂ! ਇੱਕ ਮੰਗਦਾ ਇਂ; ਗੁਰੂ ਜੀ
ਤੈਨੂੰ ਦੇ ਪੁੱਤ੍ਰ ਪ੍ਰਦਾਨ ਕਰਨਗੇ। ਨਿਹਚਉ ਰੱਖ, ਗੁਰੂ
ਬਾਬੇ ਉਤੇ!”

ਸੋ, ਮਹਾਤਮਾਂ ਜੀ ਦਾ ਬਚਨ ਸੱਤ ਹੋਇਆ। ਉਸ ਜ਼ਿਮੀਦਾਰ ਦੇ ਘਰ ਦੇ
ਹੀ ਪੁੱਤ੍ਰ ਜਨਮੇ। ਉਹ ਸਾਰੀ ਉਮਰ ਗੁਰੂ ਕਾ ਸਿਦਕੀ ਸਿਖ ਤੇ ਸੰਤਾਂ
ਦਾ ਸੇਵਕ ਰਿਹਾ। ਉਸ ਦੇ ਦੋਵੇਂ ਪੁੱਤ੍ਰ ਭੀ ਗੁਰਸਿੱਖ ਬਣੇ; ਤੇ ਸੰਤਾਂ
ਦੀ ਸੇਵਾ ਕਰਦੇ ਰਹੇ।

‘ਤਾਟਾ ਗੜ’ ਦਾ ਵਾਸੀ ਭਾਈ ਬੁੱਢਾ ਸਿੰਘ ਸੰਤਾਨ ਵਲੋਂ
ਸੱਖਣਾ; ਭਾਈ ਚਰਨ ਦਾਸ ਜੀ ਪਾਸ ਆ ਕੇ ਸਵਾਲੀ ਹੋਇਆ:-

“ਮਹਾਰਾਜ! ਗੁਰੂ ਦਾ ਦਿੱਤਾ ਘਰ ਵਿਚ ਸਭ ਕੁਝ ਹੈ; ਪਰ
ਸੰਤਾਨ ਬਿਨਾਂ ਘਰ ਜੁੰਵਾ ਜਾਪਦਾ ਇਂ। ਇਸੇ ਘਾਟ ਦਾ ਝੋਰਾ
ਦਿਨ ਰਾਤ ਲੱਗਾ ਰਹਿੰਦਾ ਇਂ!”

ਮਹੰਤ ਜੀ ਬੋਲੇ:-

“ਸਤਿਗੁਰੂ ਦੇ ਚਰਨਾਂ ਪੁਰ ਭਰੋਸਾ ਰਖੋ। ਅਹਿ ਲਓ
ਪ੍ਰਸ਼ਾਸਦ; ਅਪਣੀ ਘਰ ਵਾਲੀ ਨੂੰ ਖੁਆ ਦੇਣਾ; ਜ਼ੂਰ
ਐਲਾਦ ਹੋਵੇਗੀ!”。

ਇਹ ਕਹਿੰਦਿਆਂ ਪਤਾਸੇ ਪ੍ਰਸ਼ਾਦ ਵਜੋਂ ਦਿੱਤੇ; ਜੇ ਸਬੱਬ ਨਾਲ ਹੱਥ 'ਚਿ ਪੰਜ ਆਏ ਸਨ। ਬੁੱਢਾ ਸਿੰਘ ਦੇ ਨਿਸਚੇ ਨੂੰ ਫਲ ਲੱਗਾ; ਉਸਦੇ ਘਰਿ ਸਮਾਂ ਪਾ ਕੇ ਪੰਜ ਹੀ ਪੁੱਤ੍ਰ ਜਨਮੇ। ਅਰੁ ਪੰਜੇ ਵੱਡੇ ਹੋ ਕੇ ਗੁਰੂ ਕੇ ਸਿਖ ਤੇ ਸਾਧੂਆਂ ਦੇ ਸੇਵਕ ਬਣੇ।

ਇਕੇਰਾਂ ਭਾਈ ਸਾਹਿਬ ਭਾਗੋਵਾਲ ਪਿੰਡ ਗਏ। ਓਥੇ ਇਕ ਬਾਲਕ ਸੰਨਪਾਤ (ਨਮੂਨੀਏ) ਨਾਲ ਸਖਤ ਬੀਮਾਰ ਪਿਆ ਸੀ। ਮਾਪਿਆਂ ਸੰਤ ਆਏ ਸੁਣੇ; ਤਾਂ ਓਹਨਾਂ ਬੱਚੇ ਨੂੰ ਲਿਆ ਕਿ ਭਾਈ ਸਾਹਿਬ ਦੇ ਚਰਨਾਂ ਵਿਚ ਲਿਟਾ ਦਿੱਤਾ; ਤੇ ਅਰਦਾਸ ਕੀਤੀ:-“ਸੰਤ ਜੀ! ਇਹ ਬਾਲਕ ਆਪ ਜੀ ਨੂੰ ਅਰਪਨ ਕਰਦੇ ਹਾਂ। ਬਚਾ ਲਓ, ਤਾਂ ਸਾਡੀ ਜੜ ਹਰੀ ਰਹਿ ਜਾਇਗੀ!” ਓਦੋਂ ਬਾਲਕ ਆਖਰੀ ਸਵਾਸਾਂ ਪੁਰ ਸੀ। ਰੁਕ ਰੁਕ ਕੇ ਸਾਹ ਆ ਰਿਹਾ ਸੀ। ਭਾਈ ਸਾਹਿਬ ਨੇ ‘ਚਰਨਾਮ੍ਰਿਤ’ ਤਿਆਰ ਕਰਕੇ ਬਾਲ ਦੇ ਮੂੰਹ ਵਿਚ ਚੋਇਆ, ਤਾਂ ਉਸ ਨੇ ਅੱਖਾਂ ਉਘਾੜ ਲਈਆਂ ਤੇ ਸਾਸ ਸਾਫ਼ ਚੱਲਣ ਡਹਿ ਪਿਆ। ਕੁਝ ਦਿਨਾਂ ਬੱਦ ਨੌਂ ਬਰ ਨੌਂ ਹੋ ਗਿਆ ਆਪਣੇ ਕੀਤੇ ਇਕਰਾਰ ਮੁਜਬ ਮਾਪੇ ਬਾਲਕ ਸੰਤਾਂ ਦੀ ਭੇਟ ਕਰਨ ਆਏ; ਤਾਂ ਭਾਈ ਜੀ ਨੇ ਫਰਮਾਇਆ: ਇਸ ਨੂੰ ਸਾਧ ਨਹੀਂ ਬਨਾਉਣਾ, ਗੁਰਸਿੱਖ ਬਣੇਗਾ।” ਇਹ ਬਚਨ ਕਰ ਕੇ ਬਾਲਕ ਮਾਪਿਆ ਨੂੰ ਹੀ ਮੌਕਿ ਦਿਤਾ।

ਭਾਈ ਚਰਨਦਾਸ ਦਾ ਇਕ ਚੇਲਾ ਸੀ ‘ਗੁਰਪ੍ਰਸਾਦ’ ਨਾਮ। ਮੰਦੇ ਭਾਗਾਂ ਨੂੰ ਉਹ ਵਿਸ਼ੇ-ਵਿਕਾਰਾਂ ਵਿਚ ਪੈ ਗਿਆ। ਮਹੰਤ ਜੀ ਨੇ ਕੇਲ ਬਹਾ ਕੇ, ਬੜਾ ਸਮਝਾਇਆ, ਤੇ ਸੁਮੱਤੇ ਲਾਇਆ। ਉਸ ਨੇ ਸੰਤਾਂ ਦੇ ਚਰਨਾਂ ਦੀ ਸਹੂੰ ਖਾ ਕੇ ਕੁਕਰਮ ਛਡ ਦੇਣ ਦਾ ਪ੍ਰਣ ਕੀਤਾ। ਐਪਰ ਬਰਸ ਕੁ ਬੱਦ ਫਿਰ ਉਸੇ ਗੰਦੇ ਚਲ੍ਹੇ ਵਿਚ ਜਾ ਪਿਆ। ਇਕ ਦਿਨ ਤੁਰਿਆ ਆਉਂਦਾ, ਭਾਈ ਸਾਹਿਬ ਦੇ ਮੱਥੇ ਲੱਗ ਗਿਆ। ਕਹਿਣ ਲਗੇ:-“ਤੂੰ ਸਾਡੇ ਚਰਨਾਂ ਦੀ ਸੁਰੱਦ ਕੀਤੀ ਸੀ, ਉਸ ਪੁਰ ਕਾਇਮ ਨਹੀਂ ਰਿਹਾ। ਜਾਹ! ਹੁਣ ਵਿਸਟਾ ਖਾ ਕੇ ਮਰੇਗਾ!” ਜਿਵੇਂ ਬਚਨ ਹੋਏ, ਤਿਵੇਂ ਬੋੜੇ ਸਮੇਂ ਬੱਦ ਗੁੰਹ ਖਾ ਕੇ, ਨਰਕ ਸਿਧਾਰਿਆ।

ਅੰਬਰਸਰ ਦਾ ਇਕ ਬਾਣੀਆਂ ਭਾਗਾਂ ਦੀ ਫੇਟ ਖਾ ਕੇ, ਕੰਠਾਲ ਹੋ ਗਿਆ। ਲਚਾਰ ਹੋ ਕੇ ਭਾਈ ਚਰਨ ਦਾਸ ਜੀ ਦੀ ਸ਼ਰਨਿ ਆਇਆ। ਭਾਈ ਸਾਹਿਬ ਨੇ ਦਇਆ ਕਰ ਕੇ ਆਪਣੀ ਧਰਮਸਾਲ ਨਾਲ ਬਣੀਆਂ ਇਥੋਂ ਪਾਂ ਵੱਡੇ।

੩੬੪.

ਹੱਟੀਆਂ ਵਿਚੋਂ ਇੱਕ ਉਸ ਨੂੰ ਦਿੱਤੀ । ਅਰੁ ਬਚਨ ਕੀਤਾ:—

“ਸੰਸਾ ਨਾ ਕਰੁ, ਸੰਤੇਖ ਕਰ ਕੇ ਬੈਠ। ਤੂੰ ਵਡਾ ਸ਼ਾਹ ਬਣ
ਜਾਇਂਗਾ !”

ਉਹ ਸੱਚ-ਮੁੱਚ, ਥੋੜ੍ਹੇ ਦਿਨਾਂ ਵਿਚ ਹੀ ਸੱਠ-ਸੱਤ੍ਰ ਹਜ਼ਾਰ ਦੀ
ਅਸਾਮੀ ਹੋ ਗਿਆ। ਲੇਕਿਨ ਮਾਇਆ ਦੇ ਮਤਵਾਲੇ ਨੂੰ ਇਹ ਵੱਡਪੁਣਾ
ਮੁਆਫਿਕ ਨਾ ਬੈਠਾ। ਹੰਕਾਰ ਨਾਲ ਛੇਤੀ ਹੀ ਫਿੱਟ ਤਿਆ। ਅਰੁ
ਮਹੰਤ ਜੀਂਦਾ ਸਗੋਂ ਵਿਰੋਧੀ ਹੋ ਕੇ, ਹੱਟੀ ਦਾ ਮਾਲਕ ਹੀ ਬਣ ਬੈਠਾ।
ਮਹੰਤਾਂ ਨੇ ਹਾਰ ਕੇ, ਸਰਕਾਰੇ ਨਾਲਿਸ਼ ਕੀਤੀ, ਜਿਸ ਵਿਚ ਉਹ ਝੂਠਾ
ਸਿੱਧ ਹੋਇਆ। ਭਾਈ ਸਾਹਿਬ ਨੇ ਅਦਾਲਤ ਵਿਚ ਹੀ ਆਖ ਦਿੱਤਾ—
“ਜਿਹੋ ਜਿਹਾ ਤੂੰ ਸੈਂ, ਉਹੋ ਜਿਹਾ ਤੂੰ ਹੋ ਜਾਇਂਗਾ। ਤੇਰੀ ਨੀਤ ਨੂੰ
ਇਹ ਫਲ ਫਿਥੇਗਾ!” ਸੇਗੱਲ ਸੱਚ ਹੋਈ। ਮੁਕਤਿ ਉਸੇ ਤਰ੍ਹਾਂ ਕੰਗਾਲੀ ਵਰਤ
ਗਈ; ਤੇ ਅਪਣਾ ਹੀ ਮਲ-ਮੂਤ ਖਾ ਪੀ ਕੇ ਮੋਇਆ।

ਬੱਸ, ਇਸੇ ਤਰਾਂ ਦੀ ਬਿਰਤੀ ਸਾਰੀ ਉਮਰ ਮਹੰਤ ਸਾਹਿਬ ਦੀ
ਬਹਾਲ ਰਹੀ। ਕੋਈ ਅਰਥੀ ਆਵੇ, ਕਦੀ ਖਾਲੀ ਤੇ ਨਿਰਾਸ ਨਹੀਂ
ਮੁੜਨ ਦਿੱਤਾ। ਆਪਦੇ ਪ੍ਰਭਾਵ ਪਿਆਨੇ ਕਰ ਜਾਣ ਪੁਰ, ਵੱਡੇ ਚੇਲੇ
ਭਾਈ ਸਰਨ ਦਾਸ ਜੀ ਮਹੰਤ ਥਾਪੇ ਗਏ। ਇਨ੍ਹਾਂ ਦਾ ਲੰਮਾਂ ਸਡੌਲ
ਤੇ ਸੰਦਰ ਸਰੀਰ, ਦਾੜਾ ਭੀ ਬੜਾ ਸਜੀਲਾ ਤੇ ਲੰਬੇਰਾ। ਰਾਗ-ਦੁਆਰ
ਤੇ ਨਿਰਲੇਪ ਤੇ ਸ਼ਾਂਤਿ ਸੁਭਾਉ। ਸਦਾ ਨਿੱਮੜਾ ਤੇ ਮੇਡੀ ਦਾ ਵਾਸਾ
ਮਨ ਤੇ ਮੁਖੜੇ ਪੁਰ। ਬੜੇ ਮਿਠ-ਬੋਲੜੇ ਮਹਾਤਮਾਂ ਹੋ ਗੁਜ਼ਰੇ ਹਨ।
ਵਰ-ਸਰਾਪ ਕਦੀ ਮੁੜੇਂਹੋਂ ਕਿਸੇ ਪ੍ਰਥਾਇ ਨਹੀਂ ਨਿਕਲਿਆ। ਸਾਰੀ
ਉਮਰ ਨਿਰਵਿਕਾਰ ਤੇ ਜਿਤੇਂਦਰ ਰਹੇ। ਮਹਾਂ ਗੰਭੀਰ ਮਨ ਤੇ ਆਸਣ
ਦ੍ਰੁੜ। ਧਰਮਸਾਲ ਦੀ ਜੋ ਮ੍ਰਿਯਾਦਾ ਆਦਿ ਤੋਂ ਚਲੀ ਆ ਰਹੀ ਸੀ;
ਅੰਤ ਪ੍ਰਯੰਤ ਬਹਾਲ ਰੱਖੀ। ਡੇਰੇ ਵਿਚ ਬਹੁਤ ਸੰਤਾਂ ਆਕੇ ਰਹਿਣਾ;
ਤੇ ਭੋਜਨ-ਬਿਸ਼ਾਮ ਪਾਉਣਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਿਤ-
ਨੇਮ ਨਾਲ ਕਰਨਾ, ਸਾਰੇ ਸੰਤਾਂ ਭਜਨ-ਸਿਮਰਨ, ਤੇ ਗੁਰਬਾਣੀ ਦੇ
ਪਾਠ ਕੀਰਤਨ ਵਿਚ ਲਿਵਲੀਨ ਵਿਰਾਜਣਾ! ਜੋ ਕੋਈ ਆਵੇ ਸਭ
ਨੂੰ ਇਕ ਪੰਗਤ ਵਿਚ ਬੈਠਾ ਕੇ ਸੁਅੱਛ ਭੋਜਨ ਛਕਾਉਣਾ। ਆਦਰ
ਸਤਿਕਾਰ ਸਭਸ ਦਾ ਕਰਨਾ।

ਭਾਈ ਸਰਨ੍ਹਦਾਸ ਜੀ ਤੋਂ ਬੱਦ ਇਸ ਧਰਮ-ਸਥਾਨ ਦੇ ਮਹੰਤ

ਇ: ਪ: ੩੬੬.

ਭਾਈ ਸੇਵਾਦਾਸ ਜੀ ਨੀਜਤ ਹੋਏ; ਜੋ ਉਨ੍ਹਾਂ ਦੇ ਸੁਯੋਗ ਚੇਲੇ ਸਨ। ਫਿਰ ਵਾਰੀ ਭਾਈ ਪ੍ਰੇਮਦਾਸ ਦੀ ਆਈ। ਜੋ ਸੰਮਤ ੧੯੮੦ ਬਿੱਥ (ਸਾਲ ੧੯੨੩ ਈਥੇ) ਵਿਚ ਮੌਜੂਦ ਸਨ। ਅਤੁ ਉਨ੍ਹਾਂ ਦੇ ਕਈ ਸੇਵਕ, ਦੇਸ਼ ਰਟਨ ਕਰਕੇ ਸਿਖ ਧਰਮ ਦਾ ਪ੍ਰਚਾਰ ਕਰ ਰਹੇ ਸਨ। ਐਪਰ ਜਿਨ੍ਹਾਂ ਦੇ ਸਿਰ ਵਿਚ ਮਹੰਤੀ ਦਾ ਮਾਣ ਸਮਾ ਗਿਆ, ਉਹ ਗੁਰੂ ਬਾਬੇ ਦਾ ਲੜ ਛੱਡ ਕੇ ਮੁੜ ਹਿੰਦੁਆਨਾ ਕਰਮ-ਕਾਂਡ ਦੀ ਦੁਲਦਲ ਵਿਚ ਜਾ ਪਸੇ ਹਨ।

੪. ਭਾਈ ਬਹਾਦੁਰ ਜੀ ਆਪਣੇ ਦੀਖਜਾਦਾਤੇ ਦੀ ਆਗਿਆ ਪਾ ਕੇ, 'ਮੁੰਡੇ' ਪਿੰਡ ਧਰਮਸਾਲ ਬਣਵਾਕੇ ਟਿਕ ਗਏ। ਇਹ ਸੱਜਣ ਬੜੇ ਜਿਤੇ ਦਰੇ ਤੇ ਪਰਮ ਸ਼ਾਂਤ-ਆਤਮਾ ਸਾਧ ਸਨ। ਜਿਸ ਕਿਸੇ ਨਾਗੀਨੂੰ ਪ੍ਰਸੂਤ ਸਮੇਂ ਅਟਕ ਪੈ ਜਾਵੇ ਜਾ ਤਕਲੀਫ਼ ਹੋਵੇ; ਤਾਂ ਸੰਤ ਜੀ ਦੀ ਲਿੰਗੋਟੀ ਹੋ ਕੇ ਪਿਆਉਣ ਨਾਲ ਸੌਖਾ-ਪ੍ਰਸਵ ਤੇ ਸਰਬ-ਸੁਖ ਹੋ ਜਾਂਦਾ ਸੀ। ਭਾਈ ਸਾਹਿਬ ਨਿੱਤ ਗਜ਼ਾ ਕਰ ਕੇ ਪ੍ਰਸਾਦ ਛਕਦੇ ਤੇ ਆਏ ਗਏ ਸਾਧੂ ਮੁਸਾਫਰ ਨੂੰ ਛਕਾਉਂਦੇ ਸਨ। ਮਾਇਆ ਦੇ ਵਲ੍ਲੀਵੇਂ ਉਦਾਲੇ ਨਹੀਂ ਵਲੀਣ ਦਿਤੇ; ਸਦਾ ਸੰਤੋਖ ਦਾ ਨੇਮ ਪਾਲਣ ਕੀਤਾ। ਸੱਤਵਾਦੀ ਐਸੇ, ਕਿ ਜੋ ਬਚਨ ਮੂਹੋਂ ਨਿਕਲਣਾ, ਸੱਤ ਹੋ ਜਾਣਾ। ਇਕ ਦਿਨ ਪ੍ਰਸਾਦਾ ਮੰਗਣ ਗਏ, ਤਾਂ ਬਦਾਮਾ (ਛੇਲਿਆਂ) ਦੀ ਮਧੂਕੜੀ ਮਿਲੀ। ਬ੍ਰਿਧ ਸਰੀਰ ਹੋਣ ਕਰਕੇ ਛਕੀ ਨਾ ਜਾ ਸਕੀ। ਸੁਭਾਵਕ ਹੀ ਬਚਨ ਨਿਕਲ ਗਿਆ:-

“ਛੇਲਿਓ! ਤੁਸੀਂ ਹੁਣ ਮਾਲਵੇ ਦੇਸ਼ ਚਲੇ ਜਾਓ!”

ਸਾਧ-ਬਚਨ ਦੇ ਸਦਕੇ, ਉਸ ਤੋਂ ਬੱਦ, ਇਲਾਕੇ ਵਿੱਚ ਛੇਲਿਆਂ ਦਾ ਹੋਈਆਂ ਹੀ ਬੰਦ ਹੋ ਗਿਆ। ਸਾਰੇ ਲੋਕ ਹੈਰਾਨ; ਬਈ ਇਹ ਰਾਲ ਕੀ ਬਣੀ! ਓੜਕ ਪਤਾ ਲੱਗਾ, ਕਿ ਅਸਲ 'ਚਿ ਇਹ ਘਾਟ ਸੰਤਾਂ ਦੀ ਅਪੁਸੰਨਤਾਂ ਦੇ ਕਾਰਨ ਵਾਪਰੀ ਹੈ! ਤਦ ਸਾਰੇ ਸੰਤਾਂ ਦੇ ਪੈਰੀਂ ਪਏ। ਹਥ ਜੋੜਕੇ ਬਚਨ ਮੇੜਨ ਵਾਸਤੇ ਪ੍ਰਾਰਥਨਾ ਕੀਤੀ। ਸੰਤਾਂ ਫਰਮਾਇਆ—

“ਚੰਗਾ, ਹੋ ਜਾਇਆ ਕਰਨਗੇ ਬੋੜੇ-ਘਣੇ!”

ਸੇ, ਓਦੋਂ ਤੋਂ ਛੇਲਿਆਂ ਦੀ ਪੇਦਾਵਾਰ ਦਾ ਉਹੋ ਹਾਲ ਹੈ।

ਫਿਰ ਕੁਦਰਤ ਦਾ ਗੋੜ ਕੁਝ ਇਜੇਹਾ ਵੱਜਾ, ਕਿ ਹਰ ਸਾਲ ਗੜੇ ਪੈ ਕੇ ਫਸਲ ਮਾਰੀ ਜਾਇਆ ਕਰੇ। ਲੋਕਾਂ ਅੱਕ ਕੇ, ਭਾਈ ਸਾਹਿਬ

ਇਃ ਪਿੰਡ ੩੬੭.

੩੬੬.

ਪਾਸ ਰੇਖ ਵਿਚ ਮੇਖ ਮਾਰਨ ਹਿਤ ਪ੍ਰਾਰਥਨਾ ਕੀਤੀ। ਤਾਂ ਆਪ ਨੇ ਬਚਨ ਕੀਤਾ:-

“ਹੋਰ ਜਾਗਹ ਬੋੜੀਆਂ ਨਿ; ਗੜੇ ਪੈਣ ਲਈ ! ਏਥੇ ਨਹੀਂ ਪੈਣਗੇ !”

ਓਦੇਂ ਤੋਂ ਗੜੇਮਾਰ ਵਲੋਂ ਜ਼ਿਮੀਦਾਰਾਂ ਦਾ ਬਚਾਉ ਹੋਇਆ।

ਇਕ ਹੋਰ ਅਚਰਜ ਬੇਡ ਇਉਂ ਵਰਤੀ, ਕਿ ਇਕ ਇਸਤ੍ਰੀ ਨੇ ਸੰਤਾਨ ਵਾਸਤੇ ਧਾਰਾ-ਸਤਾ ਕਰਾਇਆ; ਤੇ ਉਹ ਇਕ ਵੱਡੇ ਸੁਖਾਵੇਂ ਛਾਇਆ। ਦਾਰ ਪਿੱਪਲ ਹੇਠ ਰਾਤੀ ਨ੍ਹਾਤੀ। ਉਸ ਦੇ ਕੀਤੇ ਟੂਣੇ ਕਰਕੇ, ਪਿੱਪਲ ਸੁੱਕ ਗਿਆ। ਲੋਕਾਂ ਇਸ ਗੱਲ ਦਾ ਗਿਲਾ ਸੰਤਾਨ ਪਾਸ ਕੀਤਾ। ਸੰਤ ਜੀ ਨੇ ਖੁਦ ਜਾ ਕੇ ਉਸ ਪਿੱਪਲ ਪੁਰ ਸੁਭ ਭਾਵਨਾ ਨਾਲ ਨਿਗਹ ਮਾਰੀ, ਤੇ ‘ਵਾਹਗੁਰੂ’ ਆਪਕੇ ਪਾਣੀ ਤ੍ਰੁਮਕਿਆ। ਨਾਲ ਹੀ ਬਚਨ ਕੀਤਾ:-

“ਤੈਨੂੰ ਸੁਕਾਉਣ ਵਾਲੀ ਸੁੱਕੇ ! ਤੂੰ ਕਿਉਂ ਸੁੱਕੇ !!”

ਸੋਈ ਗੱਲ ਹੋਈ। ਪਿੱਪਲ ਤਾਂ ਝਬਦੇ ਹੀ ਮੁੜਿ ਸਾਵਾ-ਸਰਵਾ ਹੋ ਆਇਆ, ਪਰ ਟੂਣੇ-ਹਾਰੀ ਨਾਰੀ ਬੋੜੇ ਦਿਨਾਂ ਅੰਦਰ ਹੀ ਸੁੱਕ ਕੇ ਮੌਤ ਦੇ ਘਾਟ ਪਾਰ ਹੋ ਗਈ।

ਭਾਈ ਸਾਹਿਬ ਦਾ ਇਕ ਸੇਵਕ ਸਿਖ ਨਿੱਤ ਦੁੱਧ ਦਾ ਗਜਾ ਕਰਕੇ ਧਰਮਸਾਲ ਵਿਚ ਲਿਆਵੇ, ਤੇ ਸੰਤ ਆਏ ਗਏ ਸਾਧੂ-ਜਨਾਂ ਨੂੰ ਪਿਆ ਛੱਡਿਆ ਕਰਨ। ਬੱਦਾਂ ਉਸ ਸੇਵਕ ਦਾ ਮਨ ਬੇਈਮਾਨ ਹੋ ਗਿਆ; ਦੁੱਧ ਵਿੱਚੋਂ ਕੱਢ ਕੇ, ਆਪ ਪੀ ਆਇਆ ਕਰੇ; ਤੇ ਉਤਨਾ ਪਾਣੀ ਮਿਲਾ ਦਿੱਤਾ ਕਰੇ। ਭਾਈ ਜੀ ਉਸਦੀ ਕਰਤੂਤ ਜਾਣ ਗਏ। ਉਸ ਨੂੰ ਸਿੱਧਾ ਤਾਂ ਨਾਂ ਜਣਾਇਆ, ਵਲੁੰ ਪਾ ਕੇ ਆਖਿਆ: “ਭਾਈ ! ਤੂੰ ਹੁਣ ਦੁੱਧ ਦੇ ਗ੍ਰਾਜੇ ਚੜ੍ਹਨ ਦੀ ਬੇਚਲ ਨਾਂ ਕੀਤਾ ਕਰੁ, ਆਪੇ ਕੋਈ ਹੋਰ ਸਾਧੂ ਲੈ ਆਇਆ ਕਰੇਗਾ !” ਪਰ ਉਹ ਇਸ ਵਿਅੰਗਾ-ਬਚਨ ਤੋਂ ਸੁਚੇਤ ਨਾਂ ਹੋਇਆ। ਹਾਰ ਕੇ, ਭਾਈ ਸਾਹਿਬ ਬਚਨ ਕੀਤਾ:-

“ਤੇਰੀ ਭੁੱਖ ਕਦੀ ਬੀ ਨਹੀਂ ਮਿਟਣੀ !”

ਭਾਈ ਸਾਹਿਬ ਦਾ ਬਚਨ ਠੀਕ ਹੀ ਨਿਕਲਿਆ। ਉਹ ਬੇਸਤੇਖਾ, ਸਾਰੀ ਉਮਰ ਰੱਜਣ ਵਿੱਚ ਨਾਂ ਆਇਆ।

ਇ: ੫: ੩੬੮.

ਪ. ਭਾਈ ਗਿਆਨ ਦਾਸ ਜੀ, ਬਾਬਾ ਘਮੰਡਾ ਦਾਸ ਜੀ
ਦੀ ਇੱਛਾ ਅਨੁਸਾਰ 'ਪਰਮ ਕੋਟ ਬੱਖਿਆਂ ਦੇ' ਟਿਕੇ ਹੋਏ ਸਨ।
ਉਥੋਂ ਦਾ ਵਸਨੀਕ ਸਰਦਾਰ ਅਮਰ ਸਿੰਘ ਗੁਰਪੁਰੀ ਸਿਧਾਰ ਗਿਆ।
ਭਾਈ ਸਾਹਿਬ ਉਸਦੇ 'ਮਰਨੇ' ਪੁਰ ਹੋਏ ਇਕੱਠ ਵਿਚ ਹਾਜ਼ਰ ਹੋਏ।
ਭਾਈ ਚਾਰੇ ਨੇ ਸੰਤ ਜੀ ਦੇ ਪਹੁੰਚਣ ਤੋਂ ਪਹਿਲਾਂ ਹੀ ਸਰਦਾਰ ਦੇ ਵੱਡੇ
ਪੁੱਤ੍ਰ ਭਾਗ ਸਿੰਘ ਨੂੰ ਪੱਗ ਬੰਨਾ ਦਿੱਤੀ। ਭਾਈ ਸਾਹਿਬ ਪਹੁੰਚੇ, ਤਾਂ ਭਾਗ
ਸਿੰਘ ਸਭਾ ਵਿਚ ਮੌਜੂਦ ਨਹੀਂ ਸੀ। ਇਸ ਲਈ ਉਨ੍ਹਾਂ ਨੇ ਪੱਗ ਛੋਟੇ
ਪੁੱਤ੍ਰ ਬੁੱਧ ਸਿੰਘ ਨੂੰ ਦੋ ਦਿੱਤੀ; ਤੇ ਡੇਰੇ ਮੜਿ ਆਏ। ਮਗਾਰੇਂ ਭਾਗ
ਸਿੰਘ ਆਇਆ; ਤੇ ਛੋਟੇ ਭਾਈ ਨੂੰ ਪੱਗ ਸੰਤਾਂ ਵਲੋਂ ਮਿਲਣ ਦਾ ਹਾਲ
ਸੁਣਿਆ; ਤਾਂ ਮੰਦਾ ਬੋਲਣ ਲੱਗਾ। ਨਾਲੇ ਆਖਿਓਸੁ:-

“ਇਨ੍ਹਾਂ ਦਾ ਨਗਾਰਾ ਨਾ ਵੱਜਣ ਦਿਓ ! ਸਗੋਂ ਸਾਧੂ ਨੂੰ
ਏਥੋਂ ਕੱਢੋ ਹੀ ਛੁੱਡੋ !!”

ਜਦੋਂ ਭਾਗ ਸਿੰਘ ਦਾ ਇਕ ਬੰਦਾ ਹੁਕਮ ਦੀ ਪਾਲਣਾ ਹਿਤ, ਸੰਤਾਂ ਦੇ
ਡੇਰੇ ਵਲ ਟੁਰਿਆ; ਤਾਂ ਡਿਗ ਪਿਆ। ਦੂਜਾ ਚੱਲਿਆ; ਤਾਂ ਉਸ ਦੀ
ਲੱਤ ਨੂੰ ਲੰਝਾਉ ਪੈ ਗਿਆ। ਤੀਜੇ ਨੂੰ ਘਲਿਓ ਸੁ; ਉਹ ਤਿਲਕ ਕੇ
ਡਿੱਗਾ; ਤੇ ਲੱਤ ਭੱਜ ਗਈ। ਤਦ ਲੋਕਾਂ ਭਾਗ ਸਿੰਘ ਨੂੰ ਸ਼ਰਮਾਂ
ਦਿਤੀਆਂ; ਕਿ ਤੇਨੂੰ ਅਜੇ ਬੀ ਸਮਝ ਨਹੀਂ ਪਈ; ਸੰਤਾਂ ਨਾਲ ਵੈਰ ਕਮਾ
ਰਿਹਾ ਹੈਂ ?” ਇਸ ਪਰ ਉਹ ਬੋਲਿਆ:-“ਸਾਧੇ ਨੇ ਉਸਨੂੰ ਪੱਗ
ਦਿੱਤੀ ਹੈ; ਕੀ ਉਹ ਇਸ ਤਰਾਂ ਸਰਦਾਰ ਬਣ ਜਾਓ ?” ਕਿਸੇ ਨੇ
ਇਹ ਗਲ ਸੰਤ ਜੀ ਦੇ ਕੰਨਾਂ ਤਕ ਪੁਚਾ ਦਿੱਤੀ। ਭਾਈ ਸਾਹਿਬ ਨੇ
ਫਰਮਾਇਆ:-

“ਬੁੱਧ ਸਿੰਘ ਹੀ ਸਰਦਾਰ ਰਹੇਗਾ; ਭਾਗ ਸਿੰਘ ਆਪੇ
ਦੁਰ ਹੋ ਜਾਓ !”

ਸੋ, ਇਸੇ ਤਰਾਂ ਭਾਣਾ ਵਰਤਿਆ। ਭਾਗ ਸਿੰਘ ਅੱਠਵੇਂ ਦਿਨ
ਮਰ ਗਿਆ; ਤੇ ਬੁੱਧ ਸਿੰਘ ਨੇ ਚੋਖਾ ਚਿਰ ਸਰਦਾਰੀ ਦਾ ਸੁਖ ਮਾਣਿਆ।

ਵੱਡੇ ਡੇਰੇ (ਮੀਏਂ ਕੇ ਮੌਜ਼) ਦੇ ਮਹੰਤ

ਭਾਈ ਫੇਰੂ 'ਸੰਗਤ ਸਾਹਿਬ' ਦਾ ਕਾਇਮ ਕੀਤਾ 'ਗੁਰੂ ਕਾ ਲੰਗਾਰ' ਤੇ 'ਧਰਮਸਾਲ' ਪਿੰਡ 'ਮੀਏਂ ਕੇ ਮੌਜ਼' ਵਿਚ ਸੀ। ਉਨ੍ਹਾਂ ਦੇ ਸੇਵਕ ਭਾਈ ਨਰਾਈਣ ਦਾਸ ਨੇ, ਅਪਣੇ ਸਮੇਂ ਲੋੜ ਪ੍ਰਤੀਤ ਕਰਕੇ, ਪਿੰਡ 'ਖਾਨ ਕੇ ਮੌਜ਼' ਵਿਚ ਭੀ ਧਰਮਸਾਲ ਕਾਇਮ ਕਰਕੇ, 'ਗੁਰੂ ਕਾ ਲੰਗਾਰ' ਜਾਰੀ ਕਰ ਦਿਤਾ ਸੀ। ਜਿਸ ਦੇ ਦੂਜੇ ਮਹੰਤ ਸੰਤ ਹੀਰਾ ਲਾਲ ਜੀ ਬਣੇ ਸਨ। ਉਨ੍ਹਾਂ ਦੀ ਸਰੋਣੀ ਦੇ ਸੰਤਾਂ-ਮਹੰਤਾਂ ਦੀ ਸੰਖੇਪ ਵਿਖਿਆ, ਪਿੱਛੇ ਵਰਣਨ ਕਰ ਆਏ ਹਾਂ। ਹੁਣ ਵੱਡੇ ਡੇਰੇ (ਮੀਏਂ ਕੇ ਮੌਜ਼) ਦੇ ਮਹੰਤਾਂ ਦੇ ਸਮਾਚਾਰ ਸੰਕੇਤ ਨਾਲ ਸੁਣਾਓ ਦੇ ਹਾਂ; ਸੁਣੋ !

ਬਾਬਾ ਨਰਾਈਣ ਚਾਸ ਜੀ ਤੋਂ ਬੱਦ ਇਸ ਧਰਮਸਾਲ ਦੇ ਚਾਰ ਮਹੰਤ—ਭਾਈ ਚਰਨਦਾਸ, ਭਾਈ ਲਾਲ ਚੰਦ, ਭਾਈ ਜਗਤ ਭਗਤ, ਤੇ ਭਾਈ ਬਿੰਦਾਬਨ—ਭਾਈ ਫੇਰੂ ਜੀ ਦੇ ਚੇਲੇ, ਗੁਰਭਾਈ ਹੀ ਸਨ। ਸੱਭੇ ਦ੍ਰੂਤ ਰਹਿਤ ਨਿਰਮਾਣ ਮਹੀਤਮਾ ਹੋ ਗੁਜ਼ਰੇ ਹਨ। ਜਦੋਂ ਮਹੰਤ ਪੂਰਾ ਹੋਵੇ; ਚੇਲਾ ਨਾਂ ਮਨਜ਼ੂਰ ਕਰੇ, ਗੁਰ-ਭਾਈ ਨੂੰ ਹੀ ਵੱਡਾ ਜਾਣ ਕੇ ਮੱਥਾ ਟੇਕ ਦੇਵੇ। ਇਸ ਕਰਕੇ ਚਾਰੇ ਗੁਰਭਾਈ ਹੀ ਵਾਰੇ ਵਾਰੀ ਮਹੰਤ ਨੀਤੇ ਗਏ। ਚਾਰੇ ਜਾਣੇ ਇਕੇ ਰੂਪ ਸਨ। ਸਤੋਗੁਣੀ, ਸਾਧਾਰਨ ਵੇਸ਼ ਤੇ ਵਿਰਤੀ ਵਾਲੇ ਸੰਤ ਹੋ ਬੀਤੇ ਹਨ। ਵੰਡ ਛੁਕਣਾ, ਤੇ ਸਹਿਨ ਸ਼ੀਲਤਾ ਆਦਿ ਗੁਣ, ਇਨ੍ਹਾਂ ਦੇ ਸ੍ਰਭਾਉ ਵਿਚ ਮਾਨੋ ਗੁੱਝੇ ਹੋਏ ਸਨ। ਬੋਲ-ਬਾਣੀ ਵਿਚ ਭੀ ਬੜੀ ਸੱਤਿਆ। ਸ੍ਰੀ ਗੁਰੂ ਅੰਗਰ ਜੀ ਵਾਂਝ ਸਿਮਰਨ-ਭਜਨ ਵਿੱਚ ਦਿਨ-ਰਾਤਿ ਲੱਗੇ ਰਹਿਣਾ; ਗੁਰੂ-ਗੋਬਿੰਦ ਪੁਰ ਭਰੋਸਾ ਰੱਖਣਾ; ਤੇ ਵਰ-ਸਰਾਪ ਕਿਸੇ ਨੂੰ ਨਾਂ ਦੇਣਾ। ਇਨ੍ਹਾਂ ਵਿਚੋਂ—

੪. ਭਾਈ ਬਿੰਦਾਬਨ ਜੀ ਨਿਹਾਇਤ ਨਰਮ-ਦਿਲ ਵਾਕਿਆ ਹੋਏ ਹਨ। ਡੇਰੇ ਵਿਚ ਗਊਆਂ ਬਹੁਤ ਸਨ; ਤੇ ਨਿੱਤ ਬੀੜ ਵਿਚ ਚਰਨ ਜਾਂਦੀਆਂ ਸਨ। ਡੇਰੇ ਤੋਂ ਤਿੰਨਾਂ ਕੋਹਾਂ 'ਤੇ ਇਕ ਪਿੰਡ 'ਛੁਨੇ ਕੇ' ਨਾਮ; ਓਥੋਂ, ਦੇ ਜ਼ਿਮੀਦਾਰ ਗਊਆਂ ਬਾਹਰੋਂ ਹੀ ਜੋਰੀ ਹਿਕ

ਲੈ ਗਏ। ਵਾਰੀ ਸਾਧੂਆਂ ਨੇ ਆਕੇ ਮਹੰਤ ਬਿੰਦਾਬਨ ਜੀ ਨੂੰ ਦੱਸਿਆ। ਆਖਣ ਲੱਗੇ : “ਉਹ ਜਾਣੋ। ਲੈ ਗਏ ਤਾਂ ਕੀ ਹੋਇਆ!” ਰਾਤਿ ਪਈ ਤਾਂ ਵੱਛਰੂ ਭੁਖੇ ਲੱਗੇ “ਭਿਆਂ! ਭਿਆਂ!!” ਕਰਨ। ਸਾਂਧੂਆਂ ਫਿਰ ਬਿਨੈ ਕੀਤੇ :—“ਮਹਾਰਾਜ! ਵੱਛਰੂ ਭੁਖੇ ਸਰਾਪ ਦੇ ਰਹੇ ਹਨ। ਆਪ ਇਕੇਰਾਂ ਧਾੜਵੀਆਂ ਪਾਸ ਚਲੋ; ਤੇ ਗਉਆਂ ਮੌਜ਼ਿ ਲਿਐਣ ਦਾ ਚਾਰਾ ਕਰੋ! ਇਨ੍ਹਾਂ ਬੇ-ਜ਼ਬਾਨਾਂ ਦੀ ਪੁਕਾਰ ਸੁਣੋ!” ਇਹ ਤਰਲਾ ਸੁਣਕੇ ਮਹੰਤ ਜੀ ਨੂੰ ਬੀ ਤਰਸ ਆ ਗਿਆ। ਅਰਲੇ ਭਲਕ ‘ਭੂਠੀਕੇ’ ਨੂੰ ਤੁਰ ਪਏ। ਉਥੇ ਪਹੁੰਚੇ ਤਾਂ ਸਾਂਧੂਆਂ, ਧਾੜਵੀਆਂ ਨੂੰ ਜਾ ਕੇ ਆਖਿਆ :—

“ਮਹੰਤ ਬਿੰਦਾਬਨ ਜੀ ਆਏ ਹਨ। ਉਹ ਕਹਿੰਦੇ ਨਿ :
 ‘ਅਜੀਂ ਸਾਂਧੂ ਤੁਹਾਡੇ ਪਾਸ ਚੱਲ ਕੇ ਆਏ ਹਾਂ। ਵੱਛਰੂ ਭੁਖੇ
 ਲੁੱਛ ਰਹੇ ਹਨ; ਏਧਰ ਗਉਆਂ ਬੀ ਬੱਚਿਆ ਖੁਣੋ ਵਿਆਕੁਲ
 ਹੋਣਗੀਆਂ। ਸੋ, ਸਾਨੂੰ ਦੇ ਦੀਵੇ !!’”

ਜ਼ਿਮੀਦਾਰ ਗੁਸੇ ਨਾਲ ਬੋਲੇ :—

“ਦੁੱਖੇ ਜੀ! ਨਿੱਤ ਨਵੇਂ ਸੁਰਜ ਇਹ ‘ਬਣ’ ਸਾਡੇ ਬਹਾਂ ਵਿਚ ਆਣਿ ਖਲੋਂਦਾ ਹੈ! ਉਸ ਨੂੰ ਖਬਰੇ ਹੋਰ ਕੋਈ ਪਿੰਡ ਵਸਦਾ ਨਜ਼ਰ ਹੀ ਨਹੀਂ ਆਉਂਦਾ! ਗਾਈਂ ਭਾਵੇਂ ਕਿਸੇ ਹੋਰਸ ਨੇ ਚੁਰਾ ਖੜੀਆਂ ਹੋਣ; ਧਰਨਾ ਸਾਡੇ ਬੂਹੇ ਤੇ ਆ ਮਾਰਿਆ ਨੇ !!’”
 ਸਾਗਾਂ ਆਖਿਆ :—“ਇਹ ਬਿੰਦਾਬਣ ਮਹੰਤ ਹੈ; ਇਸ ਨੂੰ ਤੁਸੀਂ ਖਾਲੀ ਨਾਂ ਮੜੋ !” ਉਹ ਆਖਣ ਲਗੇ :— *

“ਉਹ ਕੋਈ ਦਰਿਆਉ ਹੈ; ਜੋ ਬੰਨ੍ਹ ਟੱਪ ਕੇ ਸਾਡੇ ਪਿੰਡ ਨੂੰ ਬੇਹ ਬਣਾ ਜਾਓ ? ਜਾਓ, ਪਿੱਠ ਵਿਖਾਓ! ਸਾਡੇ ਪਾਸ ਕੋਈ ਗਾਈਆਂ ਸ਼ਾਈਆਂ ਨਹੀਂ ਹਨ !!”

ਸਾਧੂਆਂ ਸਾਰਾ ਮਾਜਗਾ, ਮਹੰਤ ਸਾਹਿਬ ਨੂੰ ਆ ਕੇ ਸੁਣਾਇਆ। ਸੰਤ ਜੀ ਹੈਗੀ ਤਾਂ ਸਨ ਬੜੇ ਸ਼ਾਂਤ-ਸੁਭਾਉ; ਪਰ ਗਉਆਂ ਵੱਛਰੂਆਂ ਦਾ ਹਾਹ-ਕਰਲਾਪ ਉਹ ਜਰ ਨਾ ਸਕੇ; ਤੱਤ ਵਿਚ ਆ ਗਏ। ਬਚਨ ਕੀਤਾ :—“ਇਹ ਬਣਾਇਆ ਤਾਂ ਸੀ ‘ਬਿੰਦਾਬਣ’; ਪਰ ਹੁਣ ਬੇਹ ਹੀ ਹੋ ਜਾਓ ! ਅੱਗੋਂ ਕੋਈ ਸੰਤ-ਮਹੰਤ ਐਥੇ ਨਹੀਂ ਆਵੇਗਾ ! ਅਰੁ ਗਉਆਂ ਆਪੇ ਆਪਣੇ ਵੱਛਰੂਆ ਪਾਸ ਪਹੁੰਚ ਜਾਣਗੀਆਂ।”

ਇਕ ਸਾਂਧੂ ਬੋਲਿਆ :—“ਜੀ ! ਇਹ ਜਰਵਾਣੇ ਫੇਰ ਹਿਕ ਲੈ

੩੭੦.

ਆਉਣਗੇ !” ਮਹੰਤ ਜੀ ਨੇ ਫਰਮਾਇਆ:—“ਏਥੋਂ ਦੇ ਲੋਕ ਸਭ ਅੱਡੇ-ਪਾਟੀ ਹੋ ਜਾਣਗੇ ! ਇੱਕ ਨਾਲ ਇੱਕ ਨਾਂ ਰਹੇਗਾ !” ਏਨਾ ਬਚਨ ਕਰਕੇ ਮਹੰਤ ਜੀ ਆਪਣੇ ਡੇਰੇ ਮੁੜਿ ਆਏ। ਉਸੇ ਵੇਲੇ ਗਾਈਆਂ ਜਿਉਂ ਟੌਰ ਚੁਕ ਕੇ ਭੱਜੀਆਂ, ਸੰਤਾਂ ਦੇ ਨਾਲ ਹੀ ਅਪਣੇ ਵੱਛਰੂਆਂ ਪਾਸ ਪੁੱਜ ਗਾਈਆਂ। ਓਧਰ ਪਿੰਡ ਉਤੇ ਗਿਲਜਿਆਂ ਦੀ ਫੌਜ ਆ ਪਈ। ਸਾਰਾ ਪਿੰਡ ਲੁੱਟ ਪੱਟ ਕੇ ਥੇਹ ਬਾਣੀ ਦਿਤਾ। ਇਸ ਅਚਿੰਤੇ ਪਈ ਬਿਜ ਤੋਂ ਜੋ ਕੋਈ ਬਚਿਆ; ਉਸ ਨੂੰ ਜਿੱਥੇ ਕਿਤੇ ਸਿਰ ਲੁਕਾਉਣ ਜੋਗਾ ਥਾਂ ਲੱਭਾ, ਨੱਸ ਗਿਆ। ਅੱਜ ਤੜ ਉਹ ਕਿਤੇ ਕਦੇ ਇਕੱਠੇ ਨਹੀਂ ਹੋਏ। ਅਗੁ ਪਿੰਡ ਉਸੇ ਤਰਾਂ ਥੇਹ ਬਣਿਆ ਪਿਆ ਹੈ।

ਪ. ਭਾਈ ਮਾਲੀ ਜੀ—ਜਦੋਂ ਭਾਈ ਬ੍ਰਿਦਿਆਬਨ ਜੀ ਮਹੰਤ ਦੇ ਵੱਲੋਕ ਸਿਧਾਰੇ; ਤਦ ਬੀ ਗੱਦੀ ਪੁਰ ਕੋਈ ਚੇਲਾ ਨਾ ਬੈਠੇ। ਸੰਗਤ ਸਾਹਿਬ ਦੇ ਚੇਲੇ ਭਾਈ ਖਾਨਸ਼ਾਹੀ ਜੀ ਬਹੁਤ ਬ੍ਰਿਧ ਸਰੀਰ ਸਨ, ਸੰਗਤ ਨੇ ਉਨ੍ਹਾਂ ਨੂੰ ਮਹੰਤੀ ਦੀ ਗੱਦੀ ਪੁਰ ਸਜਣ ਵਾਸਤੇ ਬਹੁਤ ਜ਼ੋਰ ਲਾਇਆ, ਪਰ ਨਹੀਂ ਮੰਨੇ। ਬਚਨ ਕੀਤਾ:—“ਮੈਂ ਬੁੱਢਾ ਹਾਂ ! ਭਾਈ ਮਾਲੀ ‘ਬਕਰੇ’ ਨੂੰ ਗੱਦੀ ਬੈਠਾਓ !” ਸੋ, ਉਨ੍ਹਾਂ ਦਾ ਬਚਨ ਪ੍ਰਵਾਨ ਕਰਕੇ, ਸੰਗਤ ਨੇ ਭਾਈ ਮਾਲੀ ਜੀ ਨੂੰ ਹੀ ‘ਮਹੰਤ’ ਪਦ ਪਰਦਾਨ ਕੀਤਾ।

ਭਾਈ ਸਾਹਿਬ ਪਰਮੈ ਪਰਤਾਪੀ ਤੇ ਸੱਤਿਵਾਦੀ ਸਾਧੂ ਸਨ। ਵਾਕ ਅਮੋਘ ਬਾਣ ਸਮਾਨ ਸਨ। ਇਸ ਪੁਰ ਲੋਕਾਂ ਵਿਚ ਇਹ ਅਖਾਣ ਆਮ ਪ੍ਰਸਿਧ ਹ ਗਿਆ ਕਿ—

“ਭਾਈ ਮਾਲੀ ! ਤੇਰਾ ਬਚਨ ਨ ਜਾਵੇ ਖਾਲੀ !!”

ਇਕ ਸਾਲ ਵਰਖਾ ਸਮੇਂ ਸਿਰ ਨਾ ਹੋਈ। ਬੀੜ ਵਿਚ ਗਉਂਝਾਂ ਚਰਦੀਆਂ ਰਹਿੰਦੀਆਂ ਸਨ, ਉਨ੍ਹਾਂ ਵਾਸਤੇ ਪਾਣੀ ਦੀ ਬੁੜ ਵਿਆਪ ਗਈ। ਭਾਈ ਸਾਹਿਬ ਨੇ ਗਉਂਝਾਂ ਦਾ ਦੁੱਖ ਮਹਿਸੂਸ ਕਰਕੇ, ਜੰਗਲ ਵਿਚ ਇਕ ਛੋਟੀ ਛੱਪੜੀ ਪੱਟੀ। ਨਾਲੇ ਬਚਨ ਕੀਤਾ:—

“ਜੋ ਕੋਈ ਇਸ ਛੱਪੜੀ’ਚੋਂ ਸਰਧਾ-ਪ੍ਰੇਮ ਨਾਲ ਮਿੱਟੀ ਪੁੱਟੇ-ਕੱਢੇਗਾ, ਉਸਦੇ ਚਿਤਵੇ ਸਾਰੇ ਮਨੋਰਥ ਪੂਰੇ ਹੋਣਗੇ।”

ਇ. ੫. ੩੭੨.

ਇਸ ਗੱਲ ਤੇ ਭਰੋਸਾ ਕਰਕੇ, ਸਰਧਾਵਾਨਾਂ ਮਿੱਟੀ ਪੁੱਟ ਰ ਕੇ, ਉਸ ਛੱਪੜੀ ਨੂੰ ਛੇਤੀ ਹੀ ਚੰਗਾ ਚੌਖਾ ਚੌੜਾ ਟੋਭਾ ਬਣਾ ਦਿੱਤਾ। ਅਰੁ ਹੁਣ ਤੱਕ ਉਸੇ ਸਰਧਾ ਨਾਲ ਓਥੇ ਮਿੱਟੀ ਕੱਢੀ ਜਾ ਰਹੇ ਹਨ।

ਇਕੇਰਾਂ ਧਰਮਸਾਲ ਦੇ ਪਸੂਆਂ ਵਾਸਤੇ ਨੀਰੇ-ਪੱਠੇ ਦੀ ਲੋੜ ਪੈ ਗਈ। ਭਾਈ ਮਾਲੀ ਜੀ 'ਟਰੇਵ' ਗਿਰਾਉਂ ਤੋਂ ਚਾਰ ਗੱਡੇ ਨੀਰੇ ਦੇ ਭਰ ਕੇ ਲਿਆ ਰਹੇ ਹਨ; ਸਾਉਣ ਦਾ ਮਹੀਨਾ ਸੀ। 'ਰਾਵੀ' ਕੰਢੇ ਆਏ, ਤਾਂ ਪੁਰੇ ਜੋਬਨ ਵਿਚ ਠਾਠਾ ਪਈ ਮਾਰੇ। *ਬੇੜੀ ਵਾਲੇ ਨੂੰ ਸੰਤ ਜੀ ਨੇ ਗੱਡੇ ਪਾਰ ਲੰਘਾਉਣ ਵਾਸਤੇ ਆਖਿਆ। ਮਲਾਹ ਨ ਬਿਨੈ ਕੀਤੀਆਂ—“ਜੀ ਦਰਿਆ ਜੋਰਾਂ ਵਿਚ ਵਗ ਰਿਹਾ ਹੈ; ਬੇੜੀ ਨਹੀਂ ਜਾ ਸਕਦੀ!”

ਭਾਈ ਸਾਹਿਬ ਬਚਨ ਕੀਤਾ—

“ਗੁਰੂ-ਘਰ ਦੇ ਬਲਦ ਭੁੱਖੇ ਮਰਦੇ ਹਨ। ਜ਼ਰੂਰ ਛੇਤੀ ਪਾਰ ਲੰਘਣਾ ਹੈ।”

ਮਲਾਹ ਨੇ ਫਿਰ ਉਜ਼਼ਰ ਕੀਤਾ—

“ਜੀ! ਮੇਥੋਂ ਬੇੜੀ ਬੇਵੀਂ ਨਹੀਂ ਜਾ ਸਕਦੀ। ਜਦੋਂ ਦਰਿਆਉ ਉਤਰੇਗਾ, ਪਾਣੀ ਟਿਕਾਣੇ ਆਵੇਗਾ, ਤਦ ਪਾਰ ਕਰਾਂਗਾ!

ਤਦ ਭਾਈ ਮਾਲੀ ਜੀ ਗੁਰੂ-ਵਾਹਗੁਰੂ ਦਾ ਨਾਮ ਲੈ ਕੇ, ਰਾਵੀ ਵਿਚ ਵੜ ਗਏ। ਪਾਣੀ ਤੁਰਤ ਲਾਹਿ ਕੇ ਗੋਡੇ ਗੋਡੇ ਸਾਨ ਹੋ ਗਿਆ। ਮਾਨੇ ਭਾਈ ਸਾਹਿਬ ਨੇ ਗੁਰੂ ਬਾਬੇ ਦਾ ਮਹਾਂਵਾਕ—

‘ਸੁਣਿਐ ਹਾਥ ਹੋਵੈ ਅਸਗਾਹੁ’ (ਜਪੁ)

ਅੱਖਰ ਅੱਖਰ ਸੱਚ ਕਰਿ ਵਿਖਾਇਆ। ਅਰੁ ਗਡਵਾਨਾਂ ਨੂੰ ਗੱਡੇ ਛੇੜ ਕੇ ਪਾਰ ਲੈ ਜਾਣ ਦੀ ਆਗਿਆ ਕੀਤੀ। ਗੱਡੇ ਚਾਰੇ ਪਾਰ ਲੰਘ ਗਏ; ਪਰ ਇਕ ਗਡਵਾਨ ਦੀ ਪਰੈਣੀ ਪਾਰਲੇ ਪੱਤਣ ਰਹਿ ਗਈ। ਉਹ ਬਿਨਾਂ ਦੱਸੇ-ਪੱਛੇ ਪਰੈਣੀ ਲੈਣ ਵਾਸਤੇ ਮੁੜਿ ਗਿਆ। ਅਰੁ ਭਾਈ ਸਾਹਿਬ ਦਰਿਆਓਂ ਬਾਹਰ ਨਿਕਲ ਗਏ। ਉਹਨਾਂ ਦੇ ਬਾਹਰ ਚਰਨ ਪਾਉਣ ਦੀ ਛਿੱਲ ਸੀ; ਕਿ ਰਾਵੀ ਫਿਰ ਪਹਿਲੇ ਹੀ ਚੜ੍ਹਾਵਾਂ ਤੇ ਚੜ੍ਹੁ ਮੱਚੀ। ਗਡਵਾਨ ਪੈਰੋਂ ਕਢਕੇ ਰੋਹੜ ਖੜਿਆ। ਉਹ ਚੜ੍ਹੁ ਕੇਹਾਂ ਤੇ ਜਾ ਕੇ ਕਿਤੇ ਕਿਨਾਂ ਲੱਗ ਸਕਿਆ। ਪੱਤਣ ਤੇ ਖਲੋਤੇ ਸਭ ਲੋਕ ਇਹ ਕਉਤੁਕ ਵੇਖ ਕੇ

੩੭੨.

ਅਚੰਭਾ ਮੰਨ ਗਏ। ਇਹ ਵਾਰਤਾ ਇਸ ਦੇਸਿ ਆਮ ਪ੍ਰਸਿੱਧ ਹੈ।

ਫਿਰ ਇਕੋਂ ‘ਗਿਲਜੇ’ ਪੰਜਾਬ ’ਤੇ ਚੜ੍ਹਿਆਏ। ਰਾਹ ਵਿਚ ਸਾਰੇ ਨੌਗਰਾਂ ਗਿਰਾਵਾਂ ਨੂੰ ਲੁਟਦੇ, ਬਰਬਾਦ ਕਰਦੇ, ‘ਮੀਏਂ ਕੇ ਮੌੜ’ ਪੜ੍ਹੇ ਗਏ। ਧਰਮਸਾਲ ਵਿਚ ਟਿਕੇ ਹੋਏ ਸਾਰੇ ਬੰਦੇ ਡਰਦੇ ਨੱਸ ਗਏ। ਇਕੱਲੇ ਭਾਈ ਮਾਲੀ ਜੀ ਰਹਿ ਗਏ; ਯਾ ਇਕ ਉਨ੍ਹਾਂ ਦਾ ਸੇਵਕ ਸਿੱਖ। ਤੁਰਕ ਫੈਰੇ ਆਏ, ਵੱਡਾ ਸ਼ਾਨਦਾਰ ਮਕਾਨ ਧਰਮਸਾਲ ਦਾ, ਤੇ ਬੜੇ ਬੱਡੇ ਚੁਲ੍ਹੇ ਬਣੇ ਵੇਖੇ; ਤਾਂ ਕਿਸੇ ਬੜੇ ਅਮੀਰ ਦਾ ਮਹੱਲ ਖਿਆਲ ਕਰਕੇ, ਨਜ਼ਰਾਨਾ (ਪੇਸ਼ਕਸ਼) ਮੰਗਾਣ ਲੱਗੇ। ਮਹੰਤ ਜੀ ਨੇ ਲੰਗਰ ਦੇ ਚੁੱਲ੍ਹਿਆਂ ਵਲ ਸੈਨਤ ਕਰ ਕੇ, ਆਖਿਆ—

“ਸਾਡੇ ਪਾਸ ਜੋ ਕਰਾਮਾਤ ਯਾ ਦੋਲਤ ਹੈ, ਸੋ ਸਭ ਇਹੋ ਹੈ!”

ਤੁਰਕਾਂ ਤਿੰਨ ਚਾਰ ਵਾਰ ਪੁੱਛਿਆ; ਭਾਈ ਸਾਹਿਬ ਇਹੋ ਬਦਨ ਕੀਤਾ। ਤਾਂ ਓਹਨਾਂ ਮੂਰਖ ਜਰਵਾਣਿਆਂ ਬਚਨ ਦੀ ਹਕੀਕਤ ਨਾਂ ਜਾਣਦਿਆਂ, ਕ੍ਰੋਧ ਨਾਲ, ਤਲਵਾਰ ਮਾਰ ਕੇ ਭਾਈ ਸਾਹਿਬ ਦਾ ਸੀਸ ਲਾਹ ਸੁਟਿਆ। ਮਹੰਤ ਜੀ ਦੇ ਕੱਟੇ ਸੀਸ ਵਿਚੋਂ ਅਵਾਜ਼ ਆਈ : “ਮੁੜ ਨਾ ਆਓਗੇ !” ਸੋ, ਓਦੋਂ ਆਏ, ਸੁ ਆਏ; ਗਿਲਜੇ ਮੁੜਿ ਪੰਜਾਬ ਨਹੀਂ ਵੜੇ। ਭਾਈ ਸਾਹਿਬ ਜਰਵਾਣਿਆਂ ਦਾ ਨਾਸ ਤੇ ਆਪਣਾ ਬਚਾਉ ਕਰਨ ਲਈ ਸਮਰੱਥ ਸਨ; ਲੇਕਿਨ ਅਪਣੇ ਬ੍ਰਿਧ ਗੁਰਭਾਈ ਖਾਨਸ਼ਾਹੀ ਦੇ ਮੁਖਾਰਬਿੰਦ ਤੋਂ ਗੱਦੀ ਬਹਾਲਣ ਸੁਮੇਂ ਹੋਏ ਬਚਨ—‘ਬੱਕਰੇ’—ਨੂੰ ਸੱਤ ਕਰਨ ਲਈ, ਭਾਣਾ ਨਹੀਂ ਮੋਹਿਆ।

ਇਹ ਵਾਰਤਾ, ਸੰਮਤ ੧੮੨੩ ਬਿ: (੧੯੬੭ ਈ: ਦੀ ਪਹਿਲੀ ਤ੍ਰਿਮਾਹੀ)* ਅੰਡਲੇ ਚੁਖੰਨੇ ਦੀ ਹੋ ਸਕਦੀ ਹੈ; ਜਦੋਂ ਕਿ ਅਹਿਮਦ ਸ਼ਾਹ ਦੁਰਾਨੀ ਨੇ ਆਖਰੀ (ਅੱਠਵਾਂ) ਹਮਲਾ ਹਿੰਦੁਸਤਾਨ ਪੁਰ ਕੀਤਾ ਸੀ।

ੴ—ਭਾਈ ਖੇਮ ਜੀ, ਮਾਲਵੇ ਦੇਸ, ਚੁੱਘੇ ਪਿੰਡ (ਜ਼ਿਲ੍ਹਾ ਫੀਰੋਜ਼ਪੁਰ) ਧਰਮਸਾਲ ਬਣਵਾ ਕੇ ਟਿਕੇ ਹੋਏ ਸਨ। ਇਲਾਕੇ ਵਿਚ

*ਸੱਜਦ ਮੁਹੰਮਦ ਲਤੀਫ—ਹਿਸਟਰੀ ਐਫ ਦੀ ਪੰਜਾਬ (ਅੰਗ੍ਰੇਜ਼ੀ)—ਪੰਨਾ ੨੮੭, ਸਤਰ ੩੩—੬।

ਇ. ਪ. ੩੭੪.

ਬੜੀ ਮਾਨ-ਪ੍ਰਤਿਸ਼ਟਾ ਸੀ; ਮਾਲਵੇ ਦੇ ਸਾਰੇ ਸਰਦਾਰ ਆਪ ਦੀਆਮਨਾ ਮੰਨਦੇ ਤੇ ਸੇਵਾ ਕਰਦੇ ਸਨ। ਭਾਈ ਸਾਹਿਬ ਨੇ ਸਚ-ਧਰਮ ਦਾ ਉਪਦੇਸ਼ ਕਰਕੇ ਬੇ-ਸਮਾਰ ਸਿੱਖ ਸਜਾਏ ਸਨ। ਧਰਮਸਾਲ ਨਾਲ 'ਗੁਰੂ ਕਾ ਲੰਗਰ' ਬੜੇ ਸੁਚੱਜੇ ਢੰਗ ਨਾਲ ਚਲਾ ਰਹੇ ਸਨ। ਇਕ ਸਾਲ (ਸੰਮਤ ੧੯੨੩ ਬਿੱਥ) ਪੰਜਾਬ ਵਿਚ ਬੜਾ ਕਾਲੁੰ ਪੈ ਗਿਆ। ਇਸੇ ਵਰ੍ਹੇ ਦੇ ਅੰਤ ਵਿਚ ਅਹਮਦ ਸ਼ਾਹ 'ਅਬਦਾਲੀ' ਨੇ ਅੱਠਵਾਂ ਤੇ ਅੰਤੂਲਾ ਹਮਲਾ ਹਿੰਦੁਸਤਾਨ ਪੁਰ ਕੀਤਾ। ਜਿਸ ਵਿਚ ਭਾਈ ਸੰਗਤ ਸਾਹਿਬ ਵਾਲੀ ਧਰਮਸਾਲ ਦੇ ਮਹੰਤ ਭਾਈ ਮਾਲੀ ਜੀ ਸ਼ਹੀਦ ਕਰ ਦਿਤੇ; ਅਰੁ ਡੇਰੇ ਦੀ ਸਾਰੀ ਸਾਮੱਗਰੀ ਤੇ ਲਟਾ-ਪਟਾ ਲੁੱਟ ਖ਼ਡਿਆ। ਧਰਮ ਸਾਲੇ ਰਹਿਣ ਵਾਲੇ ਸਾਰੇ ਸਾਧੂ ਉਦਾਸ ਹੋ ਕੇ ਖਿੰਡ-ਪੁੰਡ ਗਏ। ਬਹੁਤੇ, ਚੁੱਪੇ ਭਾਈ ਖੇਮ ਜੀ ਪਾਸ ਅੱਪੜੇ। ਧਰਮਸਾਲ ਪੁਰ ਵਰਤਿਆ ਵਰਤਾਰਾ ਸੁਣਾਇਆ, ਤੇ ਭਾਈ ਸਾਹਿਬ ਨੂੰ ਉਸ ਧਰਮ-ਧਾਰ ਦਾ ਪ੍ਰਬੰਧ ਸੰਭਾਲਣ ਵਾਸਤੇ ਪ੍ਰੇਰਨਾ-ਪ੍ਰਾਰਥਨਾ ਕੀਤੀ। ਭਾਈ ਸਾਹਿਬ ਨੇ ਗੁਰਦੁਆਰੇ ਦਾ ਸਤਿਕਾਰ ਬਹਾਲ ਕਰਨ ਦੇ ਖਿਆਲ ਨਾਲ, ਗੱਲ ਮੰਨ ਲਈ। ਧਰਮ-ਸਾਲ ਚੁੱਘਾ ਦੀ ਸੇਵਾ, ਆਪਣੇ ਇਕ ਸੇਵਕ (ਚੇਲੇ) ਨੂੰ ਸੰਭਾਲ ਕੇ, ਖੁਦ ਭਾਈ ਸੰਗਤ ਸਾਹਿਬ ਦੇ ਗੁਰਦੁਆਰੇ ਆਏ। ਸੰਗਤ ਨੇ ਆਪ ਨੂੰ ਮਹੰਤੀ ਦੀ ਦਸਤਾਰ ਬਨ੍ਹਵਾ ਦਿਤੀ। ਆਪ ਨੇ ਚੁੱਘੇ ਤੋਂ ਲੰਗਰ ਦਾ ਸਾਮਾਨ, ਅੰਨ, ਮੱਝਾਂ ਰਾਈਆਂ ਤੇ ਘੋੜੀਆਂ ਆਦਿ ਲਿਆ ਕੇ, ਅਪਣੇ ਗੁਰੂ ਦੇ ਗੁਰਦੁਆਰੇ ਨੂੰ ਮੁੜਿ ਆਬਾਦ ਕੀਤਾ; ਅਤੇ ਗੁਰੂ ਕੇ ਲੰਗਰ ਦੀ ਪੁਰਾਣੀ ਮਹਾਨਤਾਂ ਬਹਾਲ ਕੀਤੀ। ਪਏ ਕਾਲੁੰ ਦੀ ਘਾਟ ਤੇ ਬਰਖਾਦੀ ਦਾ ਮੁਕਾਬਲਾ ਖੂਬ ਦ੍ਰਿੜ੍ਹਤਾ ਨਾਲ ਲੱਕ ਬੰਨ੍ਹ ਕੇ ਕੀਤਾ। ਵਰਖਾ ਭੀ ਹੋ ਗਈ; ਤੇ ਕਾਲੁੰ ਦੂਰ ਹੋ ਗਿਆ। ਇਸ ਅੱਖ ਸਮੇਂ ਵਿਚ ਭਾਈ ਸਾਹਿਬ ਦੇ ਉੱਦਮ-ਉਪਰਾਲੂ ਦੇ ਕਾਰਨ, ਬੜਾ ਜਸ ਫੈਲਿਆ।

ਸਿਮਰਨ-ਸਿਦਕ ਦੇ ਸਦਕੇ ਭਾਈ ਜੀ ਰਿੱਧੀਆਂ ਸ਼ਿੱਧੀਆਂ ਵਿਚ ਸਮਰੋਬ ਬੀ ਹੈਸਨ। ਅਗਾਹਾਂ ਉਨ੍ਹਾਂ ਦੇ ਸੇਵਕ ਚੇਲੇ ਬੀ ਬੜੇ ਭਜਨੀਕ ਤੇ ਪ੍ਰਤਾਪੀ ਹੋਏ ਹਨ। ਜਿਨ੍ਹਾਂ ਦਾ ਪ੍ਰਤਾਪ ਪੁਸਤਕ ਦੇ ਵਧ ਜਾਣ ਕਰਕੇ ਵਰਣਨ ਕਰਨ ਵੀ ਗੁੰਜਾਇਸ਼ ਨਹੀਂ।

੩੭੪.

੭—ਭਾਈ ਜੈ ਸਿੰਘ ਜੀ, ਦਾ ਸੁਭਾਉ ਰਾਜ-ਰਿਖੀਆਂ ਵਾਲਾ ਸੀ। ਇਸੇ ਕਰਕੇ ‘ਜੈ ਰਾਮ’ ਦੀ ਥਾਂ ‘ਜੈ ਸਿੰਘ’ ਕਰਕੇ ਪ੍ਰਸਿੱਧ ਹੋਏ। ਭਾਈ ਬੇਮ ਜੀ ਤੋਂ ਬੱਦ, ਧਰਮਸਾਲ ਦੀ ਸੇਵਾ-ਸੰਭਾਲ ਆਪਦੇ ਜ਼ਿੰਮੇ ਲੱਗੀ। ਗੱਦੀ ਬੈਠੇ, ਤਾਂ ਇਕ ਸਾਧੂ ਨੇ ਤਰਕ ਮਾਰ ਦਿੱਤੀ। ਉਸੇ ਵੇਲੇ ਗੱਦੀ ਛੱਡ ਕੇ ‘ਛੀਬੇ ਦੀ ਸਰਾਂ’ ਨਾਮੇ ਪਿੰਡ ਜਾ ਬੈਠੇ। ਲੋਕਾਂ ਆਪਣੂੰ ਮਨੋਣ ਵਾਸਤੇ ਪਹੁੰਚੇ; ਪਰ ਨਾਂ ਮੰਨੇ। ਨਿਰਬਾਣ ਸੰਤੇਖ ਦਾਸ ਪੰਜ ਸੌ ਨਾਂਗੇ ਸਾਧੂਆਂ ਦੀ ਜਮਾਤ ਲੈ ਕੇ ਗਏ; ਤਾਂ ਓਥੋਂ ਦੇ ਵਸਨੀਕਾਂ ‘ਸਰਾਂ’ ਦਾ ਦਰ ਬੰਦ ਕਰ ਲਿਆ। ‘ਨਿਰਬਾਣ ਜੀ’ ਨੇ ਅਪਣੀ ਸ਼ਕਤੀ ਨਾਲ ਖੁਹਾਂ ਦਾ ਜਲ ਸੁਕਾ ਦਿੱਤਾ। ਜਲ ਬਿਨਾਂ ਅੱਠਾਂ ਪਹਿਰਾਂ ਅੰਦਰ ਹੀ ਕੁਰਲਾਟ ਮਚ ਗਿਆ। ਨੱਗਾਡ-ਵਾਸੀਆਂ ਭਾਈ ਜੈ ਸਿੰਘ ਜੀ ਪਾਸ ਫਰਿਯਾਦ ਕੀਤੀ। ਆਪਨੇ ਅਗਾਸ ਵਲਿ ਧਿਆਨ ਕਰਕੇ, ਸੱਚੇ ਸਾਹਿਬ ਦੀ ਦਰਗਾਹੇ ਦੁਖੀਆਂ ਦੀ ਅਰਦਾਸ ਪ੍ਰਵਾਨ ਕੀਤੇ ਜਾਣ ਵਾਸਤੇ ਜੇਦੜੀ ਕੀਤੀ। ਜੋ ਕਬੂਲ ਪਈ; ਤੇ ਏਨੀ ਵਰਖਾ ਵਸੀ, ਕਿ ਟੋਏ ਟਿੱਬੇ ਸਭ ਇਕ ਕਰ ਦਿੱਤੇ। ਫਿਰ ਨਿਰਬਾਣ ਜੀ ਨੇ ਸਭਨਾਂ ਦੀ ਵਾਉ ਸਰਨੋਂ ਰੋਕ ਦਿੱਤੀ। ਸਰਾਂ ਵਾਸੀ ਬੜੇ ਦੁਖੀ ਹੋਏ। ਭਾਈ ਜੀ ਨੇ ਦੋਵੇਂ ਹੱਥ ਪੋਲੇ ਵਾਂਸ (ਫੁਕਨੇ) ਸਮਾਨ ਮੂੰਹ ਨਾਲ ਲਾਕੇ ਛੂਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਐਉਂ ਸਭਨਾਂ ਦੀ ਪਉਣ ਚਲ ਪਈ। ਇਹ ਕਉਤਕ ਵੇਖ ਕੇ, ਲੋਕ ਤੇ ‘ਨਿਰਬਾਣ’ ਜੀ ਹੈਰਾਨ ਰਹਿ ਗਏ। ਓੜ੍ਹਕ ਭਾਈ ਸੰਤੇਖ ਦਾਸ ‘ਨਿਰਬਾਣ’ ਨੇ ਸੌਂਹ ਪਾਕੇ ਲੋਕਾਂ ਨੂੰ ਆਖਿਆ: “ਅਸੀਂ ਤੁਹਾਨੂੰ ਕੁਝ ਨਹੀਂ ਕਹਿੰਦੇ; ਦਰਵਾਜ਼ਾ ਖੋਲੋ!” ਤਦ ਬੂਹਾਂ ਲੱਥਾ ਤੇ ਨਿਰਬਾਣ ਸਾਹਿਬ ਭਾਈ ਜੈ ਸਿੰਘ ਤਕ ਪੁੱਜ ਸਕੇ। ਇਨ੍ਹਾਂ ਨਮਸਕਾਰ ਕਰਕੇ ਆਵਣ ਦਾ ਮਨੋਰਥ ਦੱਸਿਆ। ਭਾਈ ਸਾਹਿਬ ਗੱਦੀ ਬਹਿਣਾਂ ਤਾਂ ਨਾਂ ਮੰਨੇ; ਪਰ ਫੇਰੇ ਵਿਚ ਮੁੜਿ ਆਏ। ਮਹੰਤ ਭਾਈ ਟਹਿਲ ਦਾਸ ਮੁਕੱਰਣ ਕੀਤੇ ਗਏ ॥

੮. ਭਾਈ ਟਹਿਲ ਦਾਸ ਜੀ ਨੇ ਆਪਣੇ ਪ੍ਰਬੰਧ ਸਮੇਂ ਹੋਰ ਕਈ ਨਵੇਂ ਮਕਾਨ ਬਣਾਏ। ਲੰਗਰ ਦਾ ਪ੍ਰਬੰਧ ਭੀ ਸੁਚੱਜਾ ਤੇ ਵਧੇਰੇ ਵਿਸ਼ਾਲ ਕੀਤਾ। ਰਾਜਾ-ਪਰਜਾ ਸਾਰੇ ਸੇਵਾ ਕਰਨ ਲਗੇ। ਗੁਰਦੁਆਰੇ ਦੀ ਜ਼ਮੀਨ ਵਿੱਚੋਂ ਲੰਗਰ ਵਾਸਤੇ ਅੰਨ ਪੈਦਾ ਕਰਨ ਲਈ, ਖੂਬ

ਇ. ਪ. ੩੭੯.

ਚੈਕਸੀ ਨਾਲ ਵਾਹੀ ਦਾ ਸਿਲਸਿਲਾ ਚਲਾਇਆ।

ਆਪ ਦੇ ਸਮੇਂ ਇਕੇਰਾਂ ਕਾਲ ਪੈ ਗਿਆ। ਵਿਚਲੇ ਮੇਲ ਦੇ ਕਿਰਤੀ ਕਿਰਸਾਣ ਲੱਗੇ ਭੁਖ ਦੇ ਦੁਖ ਨਾਲ ਪਿੜੀਣ! ਮਹੰਤ ਜੀ ਨੇ ਲੋਕਾਂ ਨੂੰ ਰੋਜ਼ੀ ਪੁਚਾਣ ਦਾ ਪੱਜ ਇਹ ਬਣਾਇਆ; ਕਿ ਇਕ ਖੂਹ ਦਾ ਪਾੜ ਪੁਟਾਣਾ ਸ਼ੁਰੂ ਕਰ ਦਿਤਾ। ਜੋ ਕੋਈ ਇਕ ਟੋਕਰੀ ਮਿਟੀ ਦੀ ਪੁਟ ਕੱਢੇ, ਉਸ ਨੂੰ ਪੰਜ ਪ੍ਰਸ਼ਾਦੇ ਤੇ ਬੁੱਕ ਸ਼ੱਕਰ ਦਾ ਦੇ ਕੁਣਾ। ਇਸ ਤਰਾਂ ਲੋਕਾਂ ਦਾ ਅੱਖਾਂ ਸਮਾ ਬੀਤ ਗਿਆ; ਨਾਲੇ ਵੱਡੇ ਚੌੜੇ ਖੂਹ ਦਾ ਪਾੜ ਪੁੱਟਿਆ ਗਿਆ। ਇਸ ਕਾਰਜ ਦੇ ਪੱਜ ਗੁਰਦੁਆਰੇ ਬੜਾ ਮੇਲਾ ਲਗਾ ਰਹੇ। ਪਾੜ ਪੁਰਦਿਆਂ ਬੱਲੇ, ਬੜਾ ਸਖਤ ਕੜਾ ਰੋੜਾਂ ਦਾ ਆ ਗਿਆ। ਬੜੇ ਜਤਨ ਕੀਤੇ; ਨਾਂ ਕੜਾ ਟੁਟੇ, ਤੇ ਨਾਂ ਪਾਣੀ ਨਿਕਲੇ। ਹਾਰ ਕੇ ਭਾਈ ਟਹਿਲਦਾਸ ਜੀ ਨੇ 'ਭਰੋਹਲ' (ਛੋਟੀ ਸੋਟੀ, ਜਿਸ ਨਾਲ ਕੁਮੁਦ ਚੱਕ ਨੂੰ ਚੱਕਰ ਦੇਂਦਾ ਹੈ) ਹੱਥਿਚਿ ਲੈ ਕੇ, ਉੱਚੇ ਥਾਂ ਤੋਂ ਬਲੇ ਖੂਹ ਵਿਚ 'ਸਤਿਨਾਮ-ਵਾਹਗੁਰੂ' ਆਖਦਿਆਂ ਸੁੱਟੀ; ਅਤੁ ਮੂੰਹੋਂ ਬਚਨ ਕੀਤਾ:—

“ਜੇ ਪਾਣੀ ਧਰਤੀ ਚੇਂ ਨਹੀਂ ਨਿਕਲਦਾ; ਤਾਂ ਗੁਰ-ਪਰਮੇਸਰ ਐਰਾਵਤੀ (ਰਾਵੀ) ਦਾ ਜਲ ਏਧਰ ਭੇਜੇਗਾ।”

ਏਨੀ ਗੱਲ ਕਰਨ ਦੀ ਦੇਰ ਸੀ; ਕਿ ਖੂਹ ਵਿਚ ਬੰਦੀ ਪਾਣੀ ਹੋ ਆਇਆ! ਟੇਭੇ (ਡੁਬੋਲੀਏ) ਬਥੇਰਾ 'ਟੁੱਭੀਆਂ ਮਾਰ ਥੱਕੇ, ਪਾਣੀ ਦੀ ਹਾਥ ਨਾਂ ਲੈ ਸਕੇ। ਮਹੰਤ ਜੀ ਨੇ ਬਚਨ ਕੀਤਾ:—

“ਹੁਣ ਰਾਵੀ ਤੇ ਜਾ ਕੇ ਇਸ਼ਨਾਨ ਕਰਨ ਦੀ ਲੋੜ ਨਹੀਂ; ਗੁਰੂ ਕੀ ਇਸੇ ਰਾਵੀ ਵਿਚ ਕਰ ਲਿਆ ਕਰੋ। ਕੋਈ ਫਰਕ ਨਹੀਂ।”

ਓਦੋਂ ਤੋਂ ਲੋਕੀ ਉਸੇ ਹੌਦ ਸਮਾਨ ਬਣੇ ਚੌੜੇ ਖੂਹ ਵਿਚ ਹੋ ਨਾਉਂਦੇ ਹਨ।

੯. ਭਾਈ ਗੁਰਮੁਖ ਜੀ ਦਾ ਜਨਮ ਬ੍ਰਾਹਮਣਾਂ ਦੇ ਘਰ ਦਾ ਸੀ; ਤੇ ਇਕ ਹੱਥੋਂ ਹੀਣੇ ਸਨ। ਵੈਸ਼ਨੇ ਵਿਰਤੀ ਵਿਚ ਵਰਤਦੇ ਤੇ ਬਸਤਰ ਬਹੁਤ ਉੱਜਲ ਰਖਦੇ ਸਨ। ਸੋਧੀ ਐਨੇ ਕਿ ਮਿਸਰੀ ਬੀ ਧੇ ਕੇ

ਇ. ੫. ੩੭੭.

ਪੀਤਾ ਕਰਨ । ਅਸਵਾਰੀ ਅਕਸਰ ਪਾਲਕੀ ਦੀ ਕਰਦੇ ਸਨ । ਚਤੁਰ ਬੁਧੀਵਾਨ ਪਰ ਸ਼ਾਂਤਿ ਸੁਭਾ ! ਬਚਨ ਅਮੋਘ । ਭਾਈ ਟਹਿਲ ਦਾਸ ਤੋਂ ਬੱਦ ਭਾਈ ਫੇਰੂ 'ਸੰਗਤਿ ਸਾਹਿਬ' ਦੀ ਗੱਦੀ ਪੁਰ ਵਿਗਾਜੇ । ਇਕੇਰਾਂ, ਡੇਰੇ ਵਿਚ ਟਿਕੇ ਹੋਏ ਸਾਧ ਆਪੇ ਵਿਚ ਲੜ-ਝਗੜ ਪਏ । ਮਹੰਤ ਜੀ ਨੇ ਨਰਮਾਈ ਨਾਲ ਸਮਝਾਉਣ ਦਾ ਬੜਾ ਯਤਨ ਕੀਤਾ, ਪਰ ਵਿਅਰਥ । ਸਗੋਂ ਇਕ ਤਾਸਮੀ ਸਾਧ ਮਹੰਤਾਂ ਨੂੰ ਭੀ ਮੰਦਾ-ਫਿੱਕਾ ਬੋਲਣ ਡਹਿ ਪਿਆ । ਪਹਿਲਾਂ ਤਾਂ ਝਲਦੇ ਗਏ, ਆਖਰ ਲਾਚਾਰ ਹੋ ਕੇ ਬੋਲੇ—“ਕਿਉਂ ਮੱਛੀ ਵਾਂਗੁ ਤੜਫ਼ਦਾ ਇ?” ਬਚਨ ਮੂੰਹੋਂ ਨਿਕਲਦਿਆਂ ਸਾਰ, ਅੜਬੰਗ ਸਾਧ ਸੱਚਮੁੱਚ ਪੀੜਾ ਨਾਲ ਤੜਫ਼ੜਾ ਉਠਿਆ । ਨਾਲ ਹੀ ਸਾਧਾਂ ਦੀ ਦੁਫੇੜ ਮੁੱਕ ਗਈ । ਉਸ ਸਾਧੜੇ ਦਾ ਬੁਰਾ ਹਾਲ ਦੇਖ ਕੇ ਹੋਰਨਾਂ ਸਾਧਾਂ ਮਹੰਤ ਜੀ ਦੇ ਚਰਨ ਫੜੇ; ਤੇ ਅਵੱਗਿਆ ਮਾਫ਼ ਕਰਨ ਵਾਸਤੇ ਪ੍ਰਾਰਥਨਾ ਕੀਤੀ । ਭਾਈ ਸਾਹਿਬ ਨੇ ਗਰਮਾਈ ਨੂੰ ਨਰਮਾਈ ਵਿਚ ਬਦਲਦਿਆਂ ਫਰਮਾਇਆ :

“ਗੁਰੂ-ਸੰਗਤ ਦੇ ਦਰਬਾਰ ਦੀ ਚਰਨ-ਪੂੜ ਪੀੜਾ ਵਾਲੀ ਥਾਂ
ਲਾਓ ! ਗੁਰੂ ਮਿਹਰ ਕਰੇਗਾ ।”

ਧੂੜੀ ਲਾਉਂਦਿਆਂ ਸਾਰ ਪੀੜਾ ਸ਼ਾਂਤਿ ਹੋ] ਗਈ; ਦੁਖੀਆਂ ਨੋਂ ਬਰ ਨੋਂ ਹੋ ਗਿਆ ਤੇ ਚਰਨੀ ਲੱਗਾ । ਲੋਕੀ ਬਚਨ-ਸਕਤਿ ਵੇਖ ਕੇ ਅੰਚੰਭਾ ਮੰਨ ਗਏ । ਭਾਈ ਸ਼ਾਹਿਬ ਦੇ ਤਪ-ਤੇਜ਼ ਤੋਂ ਮਹਾਰਾਜਾ ਰਣਜੀਤ ਸਿੰਘ ਭੀ ਭੈ ਖਾਂਦਾ ਸੀ ।

੧੦. ਭਾਈ ਰਾਮ ਦਾਸ ਜੀ ਭਾਈ ਟਹਿਲ ਦਾਸ ਤੋਂ ਬੱਦ ਧਰਮਸਾਲ ਦੇ ਮਹੰਤ ਬਣੇ । ਇਨ੍ਹਾਂ ਦਾ ਸਰੀਰ ਬੜਾ ਭਾਰੀ ਪਰ ਪਰਮ ਤੇਜਵਾਨ । ਵਾਕ ਸ਼ਕਤਿ-ਭਰਪੂਰ; ਜੋ ਬੋਲ ਮੂੰਹੋਂ ਨਿਕਲੇ, ਸਤਿ ਹੋ ਜਾਵੇ । ਬੜੇ ਬੜੇ ਹਾਕਮਾਂ-ਠਾਕੁਰਾਂ ਦੇ ਪਾਪ ਉਹਨਾਂ ਦਾ ਨਾਮ ਸੁਣਕੇ ਕੰਬਦੇ ਸਨ । ਰਾਜਿਆਂ-ਜ਼ਿਮੀਦਾਰਾਂ ਧਿਰੋਂ ਕਿਸੇ ਗਰੀਬ ਲੋੜਵੰਦ ਦਾ ਕੰਮ ਅਟਕਿਆ ਹੋਵੇ; ਮਹੰਤ ਸਾਹਿਬ ਦਾ ਨਾਮ ਸੁਣਦੇ ਹੀ ਰਾਸ ਹੋ ਜਾਂਦਾ ਸੀ । ਨਾਗਣੀ (ਛੱਡਰਧਾਰਾ) ਦੇ ਅਮਲੀ ਸਨ; ਮਾਵਾ ਛਕ ਕੇ ਸਿਮਰਨ-ਧਿਆਨ ਵਿਚ ਲਗੇ ਰਹਿੰਦੇ । ਜਿਸ ਕਿਸੇ ਪੁਰ ਖਢਾ ਹੁੰਦੇ; ਬਖਸ਼ ਭੀ ਉਸੇ ਨੂੰ ਬਹੁਤੀ ਕਰਦੇ ਸਨ ।

੩੭.

ਭਾਰਾ ਸਰੀਰ ਹੋਣ ਕਰ ਕੇ ਸਿਰਫ ਰਥ ਦੀ ਸਵਾਰੀ ਹੀ ਕਰਦੇ ਸਨ; ਨਹੀਂ ਤਾਂ ਆਸਣ ਤੇ ਡਟੇ ਰਹਿੰਦੇ। ਇਕ ਦਿਨ ਰਥ ਤੇ ਚੜ੍ਹੇ ਕਿਸੇ ਅਰਥੀ ਦਾ ਕੰਮ ਸਵਾਰਨ ਜਾ ਰਹੇ ਸਨ। ਰਾਹ ਵਿਚ ਰਥਵਾਨ ਦੀ ਗਲਤੀ ਨਾਲ ਪਹੀਆ ਉੱਚੇ-ਨੀਵੇਂ ਥਾਂ ਹੋ ਕੇ, ਰਥ ਉਲੇਰ ਹੋ ਗਿਆ। ਮਹੰਤ ਜੀ ਦੇ ਮੂੰਹੋਂ ਸੁਭੈਕੀ ਨਿਕਲਿਆ:-

“ਰਿਜ਼ਕ ਦਿਆ ਮਾਰਿਆ! ਸਾਨੂੰ ਕਿਉਂ ਦੁਖੀ ਕੀਤਾ?”

ਉਹ ਰਥਵਾਨ ਸੱਚਮੁਚ ਹੀ ਰਿਜ਼ਕ ਦੇ ਦੋਖੇ ਪਰਮ ਦੁਖੀ ਹੋ ਕੇ ਮੌਇਆ!

੧੧—ਭਾਈ ਨਾਬਾ ਜੀ ਅਤਿਅੰਤ ਸ਼ਾਂਤਿ ਮੂਰਤੀ ਅਰੂ ਹੋਰ ਸਦਗੁਣਾਂ ਦੇ ਗੁਬਲੇ ਸਨ। ਥੋੜ੍ਹੇ-ਖੜ੍ਹੇ ਕਿਸੇ ਦੇ ਸਿਰ ਨਾ ਐਣਾ। ‘ਗੁਰੂ ਕਾ ਲੰਗਰ’ ਬੜੇ ਉਦਮ ਨਾਲ ਚਲੇਣਾ। ਐਪਰ ਜੇ ਕਈ ਸਾਧਾਂ ਨੂੰ ਰਸਦ-ਪਾਣੀ ਨਾਂ ਮਿਲੇ; ਤਾਂ ਆਪ ਬੀ ਅੰਗੀਕਾਰ ਨਾਂ ਕਰਨਾ। ਸਦਾ ਹਾਜ਼ਰ ਸਾਧਾਂ; ਸੰਗਤਾਂ ਨੂੰ ਛਕਾ ਕੇ, ਮਗਰੋਂ ਆਪ ਛਕਣਾ!

ਇਕ ਦਿਨ ਇਕ ਹੋਡੇ ਸਾਧੇ ਨੇ ਗੁੱਸੇ-ਗੱਲੇ ਹੋ ਕੇ ਪੈਰ ਦਾ ਜੋੜਾ ਵਗਾਹ ਮਾਰਿਆ; ਜੋ ਪ੍ਰਸ਼ਾਦ ਛਕ ਰਹੇ ਮਹੰਤ ਜੀ ਪਾਸ ਜਾ ਪਿਆ। ਦੂਜੇ ਸਾਂਘ ਉਸ ਨੂੰ ਫੜ ਕੇ ਝੰਧਣ ਲੱਗੇ; ਤਾਂ ਆਪਣੇ ਉਠ ਕੇ ਵਰਜ ਦਿੱਤੇ; ਅਪਣੇ ਮਨਿ ਮਾਸਾ ਰੋਸ ਨਾ ਕੀਤਾ।

ਇਕੇਰਾਂ ਇਕ ਯੂਤੇ ਸਾਧ ਨੇ ਸ਼ਹਿਬ ਪੀ ਕੇ ਅਬਾ-ਤਬਾ ਬੋਲਣੀ ਸ਼ੁਰੂ ਕਰ ਦਿੱਤਾ। ਭਾਈ ਸਾਹਿਬ ਨੂੰ ਗਾਲ੍ਹਾਂ ਕੱਢੀਆਂ। ਭਾਈ ਜੀ ਨੇ ਰੰਚਕ ਰੋਸ ਨਾ ਹੰਫਾਇਆ। ਲੇਕਿਨ ਜਦੋਂ ਬਾਬਾ ਸੰਗਤ ਸਾਹਿਬ ਦੀ ਸਮਾਧਿ ਪੁਰ ਪਰਘ (ਲੋਹੇ ਦੀ ਮੂੰਗਲੀ) ਲੈਕੇ ਬੇਅਦਬੀ ਕਰਨ ਉਠ ਪਿਆ; ਤਾਂ ਮਹੰਤ ਜੀ ਨੇ ਸਿਰਫ ਏਨਾਂ ਬਚਨ ਕੀਤਾ:- “ਮੂਰਖਾ! ਤੂੰ ਗੁਰਾਂ ਦਾ ਅਦਬ ਨਹੀਂ ਕੀਤਾ। ਜਾਹ, ਤੂੰ ਖੁਦ ਹੀ ਪਰਘ ਮਾਰ ਕੇ ਮਰੋਗਾ!” ਉਹ ਮਤਵਾਲਾ ਜਦੋਂ ਮੁਕਿ ਕੇ ਅਪਣੀ ਕੁਟੀਆਂ ਵਿਚਿ ਗਿਆ; ਆਪ ਹੀ ਉਹ ਮੂੰਗਲੀ ਅਪਣੇ ਮਾਰਕੇ ਮਰ ਗਿਆ।

ਇਕ ਹੋਰ ਬੰਬਲ ਨਾਮੋਂ ਸਾਂਘ ਨੇ ਬੀਮੂਰਖਤਾ ਵੱਸ ਗੱਦੀ ਦੀ ਬੇਅਦਬੀ ਕੀਤੀ। ਉਸ ਪ੍ਰਥਾਦਿ ਬਚਨ ਹੋਇਆ:-

ਇ. ਪ. ੩੭੯.

੩੭.

“ਝੱਲਿਆ ! ਤੂ ਗੁਰੂ ਦਾ ਸਤਿਕਾਰ ਨਹੀਂ ਕਰਦਾ; ਖਪ
ਖਪ ਮਰੇਂਗਾ !”

ਉਹ ਵੀ ਇਸੇ ਹਾਲ ਮੌਤ ਦੇ ਮੰਹ ਜਾ ਪਿਆ। ਬੱਸ, ਇਸ ਤਰ੍ਹਾਂ ਇਕ
ਵੇਂ ਵਾਰੀ ਅਸ਼ਾਂਤਿ-ਬਚਨ, ਭਾਈ ਸਾਹਿਬ ਤੋਂ ਸੁਭੈਕੀ ਨਿਕਲ ਗਏ;
ਨਹੀਂ ਤਾਂ ਕਿਤਨਾ ਬੀ ਕੋਈ ਤੱਤਾ ਹੋਵੇ, ਆਪ ਚੁਪ ਸਾਧ ਰਖਦੇ ਸਨ।
ਸਰੀਰ ਦੀ ਅਵਧੀ ਪੁੱਗਣ ਦੇ ਨੇੜੇ, ਕੁਝ ਹੋਛੇ ਸਾਧੂਆਂ ਨੇ ਭਾਈ ਸਾਹਿਬ
ਨੂੰ ਬੜਾ ਸੰਤਾਇਆ। ਉਨ੍ਹਾਂ ਪਰਥਾਇ ਕੇ ਵਲ ਇਹੋ ਕੁਝ ਆਖ ਸਕੇ:-

“ਸਾਡੇ ਮਜਾਰੋਂ ਐਸਾ ਸਾਧੂ ਗੱਦੀ ਬੈਠੇਗਾ; ਜੋ ਤੁਹਾਨੂੰ ਐਉ-
ਸਿੱਧਾ ਕਰ। ਜਿਵੇਂ, ਬਾਰੇ ਵਿਚੋਂ ਤਾਰ ਨਿਕਲਦੀ ਹੈ !”

ਸੋਈ ਗੱਲ ਹੋਈ; ਆਪ ਤੋਂ ਬੌਦ ਸੰਤ ਧਿਆਨ ਦਾਸ ਜੀ ਗੱਦੀ
ਬਿਟਾਇ; ਜਿਨ੍ਹਾਂ ਵਿਗਾੜੇ-ਤਿਗਾੜੇ ਮੁਸਟੰਡੇ, ਸਿੱਧੇ ਗਜ ਬਣਾ ਦਿਤੇ।

੧੨. ਭਾਈ ਧਿਆਨ ਦਾਸ ਜੀ—ਭਾਈ ਨਾਥ ਜੀ ਦੇ
ਅੰਤਮ ਬਚਨਾਂ ਅਨੁਸਾਰ, ਧਰਮਸਾਲ ਭਾਈ ਫੇਰੂ ਜੀ ਦੀ ਗੱਦੀ ਭਾਈ
ਧਿਆਨ ਦਾਸ ਜੀ ਨੂੰ ਮਿਲੀ। ਆਪ ਦੇਗ ਤੇਗ ਦੇ ਧਨੀ ਰਾਜ-ਰਿਖੀ
ਸਨ। ਸਿੱਖਾਂ ਤੋਂ ਬਿਨਾ, ਹੋਰਨਾਂ ਮਤਾਂ ਦੇ ਹਾਕਮ, ਰਾਜੇ ਨਵਾਬ ਤੇ
ਜ਼ਿਮੀਦਾਰ ਭੀ ਭਾਈ ਸਾਹਿਬ ਦਾ ਰੋੱਬ ਮੰਨਦੇ ਤੇ ਮਾਨ-ਪ੍ਰਤਿਸਟਾ ਕਰਦੇ
ਸਨ। ਬਾਰਾਂ ਮਹੀਨੇ ਪ੍ਰਚਾਰ-ਦੇਰੇਪੁਰ ਹੀ ਚੜ੍ਹੇ ਰਹਿੰਦੇ ਸਨ। ਸੇਵਕ-
ਸਰਧਲੂਆਂ ਬੜੀ ਸੇਵਾ ਕਰਨੀ। ਜੋ ਧਨੁ ਮਾਲ ਚੜ੍ਹਤ ਚੜ੍ਹੇ, ਸਭ ਗੁਰੂ
ਕੇ ਲੰਗਰ ਜਾ ਲੋੜਵੰਦਾਂ ਵੀਆਂ ਲੋੜਾਂ ਪੂਰੀਆਂ ਕਰਨ ਵਿਚ ਨਾਲੋਂ
ਨਾਲ ਖਰਚ ਕਰਦੇ ਰਹਿੰਦੇ ਸਨ। ਹਾਥੀ ਘੋੜੇ, ਪੀਨਸ ਆਦਿ ਸਾਰੇ
ਰਾਜਸੀ ਸਾਮਾਨ ਬੀ ਰਖਦੇ, ਅਤੇ ਰਬਾਬੀ, ਕਸ਼ਾਵਾਚਕ ਪੰਡਿਤ ਤੇ
ਗੁਣੀ-ਗਿਆਨੀ ਪ੍ਰਚਾਰਕ ਆਦਿ ਧਰਮਾਚੂ-ਸੌਜ ਭੀ। ਦੇ ਦੇ ਸੌ ਤਕ
ਸਾਧਾਂ ਦੀ ਜਮਾਤ ਹਮੇਸ਼ਾ ਨਾਲ ਰਖਦੇ। ਗੁਰਬਾਣੀ ਦਾ ਕਥਾ ਕੀਰਤਨ
ਦੇਵੈਂ ਵੇਲੇ ਮਿਰਜਾਦਾ ਪੂਰਬਕ ਹੁੰਦਾ ਰਹਿੰਦਾ ਸੀ। ਭਾਈ ਸਾਹਿਬ ਦੇ
ਬਚਨ ਵਿਚ ਭੀ ਬੜੀ ਸੱਤਿਆ ਸੀ। ਬੋਲਿਆ ਬੋਲ ਕਦੀ ਅਹਿਲਾ
ਨਹੀਂ ਸੀ ਜਾਂਦਾ। ਅਨੇਕਾਂ ਨਿਰਾਸੇ-ਉਦਾਸੇ ਅਭਿਲਾਖੀਆਂ ਨੂੰ ਪੁੱਤਰ ਤਕ
ਦੀਆਂ ਦਾਤਾਂ ਸੱਚੀ ਦਰੁਗਾਹ ਤੋਂ ਦਿਵਾਕੇ ਨਿਹਾਲ ਕੀਤਾ। ਐਸ ਤਰ੍ਹਾਂ
ਲੋਕਾਂ ਦੇ, ਗੁਰੂ-ਪਰਮਾਤਮਾਂ ਪੁਰ ਸਿਦਕ ਭਰੋਸੇ ਕਾਇਮ ਕਰਕੇ

ਇਂ ਪ. ੩੮੦.

੩੭੯.

ਬੇਸ਼ਮਾਰ ਪਰਾਣੀ; ਗੁਰੂ ਬਾਬੇ ਦੀ ਦਰਨੀ ਲਾਏ ਤੇ ਗੁਰਸਿੱਖ
ਸਜਾਏ।

ਪੇਖੀ ਦਾ ਲਿਖਾਰੀ ਸੱਜਨ ਇਨ੍ਹਾਂ ਦੇ ਕਈ ਅੱਖਿਆਂ ਫਿੱਠੇ ਤੇ
ਕੰਨੀ ਸੁਣੇ ਵਰਿਤਾਂਤ ਲਿਖਦਾਇਃ—

ਰਾਵੀ ਨਦੀਓਂ ਪਾਰਲੇ ਬੰਨੇ ਇਕ ਪਿੰਡ ਹੈ 'ਛ੍ਰਾਤਰੀ'। ਉਸ
ਪਿੰਡ ਦੇ ਵਡਿੱਕਿਆਂ ਨੇ ਕੁਝ ਜ਼ਮੀਨ ਧਰਮਸਾਲ ਭਾਈ ਫੇਰੂ ਜੀ ਦੇ
ਨਾਲ ਧਰਮ-ਅਰਥ ਲਾਈ ਹੋਈ ਸੀ। ਮਗਰੋਂ ਉਨ੍ਹਾਂ ਦੇ ਵੰਸਜਾਂ
ਵਿੱਚ ਸਰਧਾ-ਸਿਦਕ ਦੀ ਚਾਸਣੀ ਕੁਝ ਘਟ ਰਾਈ। ਮਹੰਤ ਇਆਨ
ਦਾਸ ਦੇ ਸਮੇਂ ਜਾਡੀ ਪਿੰਡ ਦਾ ਜੋ ਚੌਪਰੀ ਸੀ। ਪਿੰਡ ਦੇ ਹਲ ਇਕੱਠੇ
ਕਰ ਕੇ, ਸਰਕਾਰੀ ਸਿਪਾਹੀ ਨਾਲ ਲੈ ਕੇ, ਗੁਰਦੁਆਰੇ ਦੀ ਜ਼ਮੀਨ
ਵਹਾਉਣ-ਵਿਜਾਉਣ ਲਗ ਪਿਆ। ਭਾਈ ਸਾਹਿਬ ਨੂੰ ਸੂਚਨਾ ਮਿਲੀ,
ਤਾਂ ਪੰਜ ਸਾਧੂ ਨਾਲ ਲੈ ਕੇ, ਮੌਕੇ 'ਤੇ ਪਹੁੰਚੇ। ਅੱਗੋਂ ਉਹ ਸਿਪਾਹੀ
ਘੁਰਕਣ-ਹੁਰਕਣ ਲੱਗੇ। ਮਹੰਤ ਜੀ ਨੇ ਓਥੋਂ ਹੀ ਕਿਸੇ ਦਾ ਹੁੱਕਾ
ਚੁੱਕ ਕੇ ਇਕ ਸਿਪਾਹੀ ਨੂੰ ਦੇ ਮਾਰਿਆ, ਅਤੁ ਦੂਜੇ ਨੂੰ ਚਿਲਮ ਵਗਾਹ
ਮਾਰੀ। ਦੋਵੇਂ ਫਿੱਗ ਪਏ; ਤੇ ਮਾਂਗਵੀਂ ਧਾੜ ਭੀ ਹਲ ਛੱਡ ਕੇ,
ਤਿੱਤਰ ਹੋਈ। ਏਨੇ ਨੂੰ ਵੱਡੇ ਛੋਟੇ ਡੇਰੇ ਤੋਂ ਹੋਰ ਸਾਧੂ ਭੀ ਪਹੁੰਚ
ਪਏ। ਮਹੰਤ ਸਾਹਿਬ ਨੇ ਰਾਜਸ਼ਾਹੀ ਦਾ ਉਥੇ ਢੇਣ ਵਾਸਤੇ ਆਪਣੇ
ਚਿਹਰੇ ਪੁਰ ਆਪ ਹੀ ਤਲਵਾਰ ਨਾਲ ਘਾਉ ਕਰ ਲਿਆ।
ਸਾਰੇ ਸਾਧੂ ਇਕੱਠੇ ਹੋ ਕੇ, ਜਾਤਰੀਏ ਜੱਟਾਂ ਦੇ ਬੂਹੇ ਅਗਾੜੀ ਧਰਨਾ
ਮਾਰਕੇ ਬਹਿ ਗਏ। ਅੱਠ ਪਹਿਰ ਭੁੱਖਣ-ਭਾਣੇ ਬੈਠਿਆਂ ਬੀਤੇ, ਤਾਂ
ਪਿੰਡ ਦੇ ਸਾਰੇ ਬਿਧ, ਜਵਾਨ, ਇਸਤ੍ਰੀ, ਮਰਦ ਬੱਚੇ, ਬੱਚੀਆਂ ਨੂੰ ਨਾਲ
ਲੈ ਕੇ, ਸੰਤਾਂ ਦੇ ਪੈਰੀਆਂ ਆ ਕੇ ਪਏ; ਭੁਇੰ ਛੱਡੀ, ਗੁਨਾਹ ਮਾਫ
ਕਰਾਇਆ! ਧਰਨਾ ਮਾਰੀ ਬੈਠੇ ਤਿੰਨ ਸੈ ਸਾਧੂਆਂ ਵਾਸਤੇ ਪ੍ਰਸ਼ਾਦ
ਤਿਆਰ ਕੀਤਾ। ਪ੍ਰਸ਼ਾਦ ਛਕਣ ਗਏ; ਤਾਂ ਚੌਪਰੀ ਨੇ ਮਹੰਤ ਜੀ ਨੂੰ
ਪ੍ਰਸੰਨਤਾ ਦੇ ਮਹਿਲ ਵੇਖ ਕੇ ਬਿਨੈ ਕੀਤੀ—

“ਮਹਾਰਾਜ! ਮੈਂ ਦੇ ਵਿਆਹ ਕਰਾ ਚੁੱਕਾ ਹਾਂ; ਸੰਤਾਨ
ਕਿਸੇ 'ਚੇ' ਨਹੀਂ ਹੋਈ। ਚੰਨ-ਚਰਾਗ ਬਿਨਾਂ ਘਰਿ ਅਨੁਰਾ ਹੈ।
ਤੁਠੇ ਓ, ਤਾਂ ਮਿੱਠਾ ਫਲ ਗੁਰੂ ਕੇ ਦੁਆਰਿਓਂ ਲੈ ਦੇਵੇ!”

ਭਾਈ ਸਾਹਿਬ ਨੇ ਬਚਨ ਕੀਤਾ:-

ਇ: ਪ: ੩੮੧.

੩੮੦.

“ਪਹਿਲੀ ’ਚੋਂ ਵਰ੍ਹੇ ਦੇ ਅੰਦਰ ਅੰਦਰ ਪੁੱਤਰ, ਪਰ ਦੂਜੀ ਦਾ
ਚਲਾਣਾ ਹੋਵੇਗਾ ।”

ਸਮਾਂ ਪਾ ਕੇ ਸੋਈ ਗੱਲ ਹੋਈ।

ਇਸੇ ਤਰ੍ਹਾਂ ‘ਜੱਲ੍ਹੇ, ਕੇ’ ਨਗਰ ਇਕ ਸ਼ਾਖਸ ਦੇ ਘਰਿ ਸੰਤ ਜੀ
ਦੇ ਅਰਦਾਸੂ ਕਰਨ ਪੁਰਿ ਪੱਤ੍ਰ ਜਨਮਿਆ। ਉਸਨੇ ਧਰਮਸਾਲ
ਵਾਸਤੇ ਇਕ ਬਲਦ ਦੇਣ ਦੀ ਸੁੱਖ ਮੰਨੀ ਸੀ। ਪਰ ਲੜਕਾ ਤਿੰਨਾਂ
ਵਰਿਆਂ ਦਾ ਹੋਗਿਆ; ਉਸ ਮੰਨਤ ਪੂਰੀ ਨਾਂ ਕੀਤੀ। ਤਦ ਮਹੰਤ
ਜੀ ਨੇ ਉਸ ਨੂੰ ਮਨੌਤ ਚੇਤੇ ਕਰਾਈ। ਉਹ ਹੰਕਾਰ ਭਰੇ ਲਹਿਜੇ
ਵਿਚ ਆਖਣ ਲੱਗਾ:-

“ਮੈ ਬਲਦ ਬੇਦੀਆਂ ਨੂੰ ਦਿਆਂ, ਨਿਹੰਗਾਂ ਨੂੰ ਦੇਵਾਂ; ਕਿ
ਤੁਹਾਨੂੰ ਦੇ ਦਿਆਂ ?”

ਭਾਈ ਸਾਹਿਬ ਬੋਲੇ:-“ਜੇ ਸਾਡਾ ਹੋਊ, ਅੱਠਾਂ ਦਿਨਾਂ ਦੇ ਅੰਦਰ ੨
ਆ ਜਾਓ !” ਏਨਾ ਬਰਨ ਕਰਕੇ ਮੁੜੇ ਆ ਹੀ ਰਹੇ ਸਨ, ਕਿ ਉਹ
ਲੜਕਾ ਮਰ ਗਿਆ। ਉਸ ਨੇ ਮਗਰੋਂ ਬੜਾ ਜਤਨ ਕੀਤਾ, ਤਰਲੇ
ਕੱਢੇ, ਪਰ ਸੰਤ ਜੀ ਦੀ ਖੁਸ਼ੀ ਉਸ ਪੁਰ ਨਾਂ ਹੋਈ।

‘ਮਮਵਾ’ ਨਾਮੇ ਨੱਗਰ, ਪਠਾਣ ਜ਼ਿਮੀਂਦਾਰ ਦਾ ਸੀ। ਉਥੇ
ਭਾਈ ਮੇਡੀ ‘ਵਹੁਰਾ’,—ਭਾਈ ਧੂਆਨ ਦਾਸ ਪਾਸੋਂ ਵਿਰੋਸਾਇਆ—
ਗੁਰ ਸਿੱਖ, ਹੱਟੀ ਕਰਦਾ ਸੀ। ਨਵਾਬ ਜਰਵਾਣੇ ਨੇ ਉਸ ਦੀ ਦੁਕਾਨ ’ਚੋਂ
ਚਾਰ ਹਜ਼ਾਰ ਰੁਪਯੇ ਦਾ ਮਾਲ ਲੁੱਟ ਲਿਆ। ਫਿਰ ਬੀ ਉਸਨੇ
ਬੱਸ ਨਾਂ ਕੀਤੀ, ਗਰੀਬ ਸਿੱਖ ਨੂੰ ਦੁੱਖ ਦੇਂਦਾ ਰਿਹਾ। ਮਹੰਤ ਸਾਹਿਬ
ਨੇ ਉਸ ਗਰੀਬ ਦੀ ਖਲਾਸੀ ਕਰਾਉਣ ਵਾਸਤੇ ਇਕ ਹਾਬੀ ਤੇ ਇਕ
ਘੋੜਾ ਪਠਾਣ ਨੂੰ ਦਿੱਤਾ। ਲੇਕਿਨ ਉਹ ਹੰਕਾਰੀ ਫਿਰ ਭੀ ਅਪਣੇ
ਵਹਿਸ਼ੀਪਣ ਤੋਂ ਬਾਜ਼ ਨਾ ਆਇਆ। ਤਦ ਮਹੰਤ ਜੀ ਆਪ ਉੱਥੇ
ਗਏ। ਜਦੋਂ ਜਾ ਕੇ ਡਰਦਾ ਕੀਤਾ; ਤਾਂ ਪਠਾਨ ਨੇ ਹੁਕਮ ਦਿੱਤਾ, ਕਿ
“ਸਾਧਾਂ ਨੂੰ ਸ਼ਹਿਰ ’ਚੋਂ ਕੋਈ ਰਸਦ-ਪੱਠਾ ਤੇ ਲੱਕੜੀ ਵੱਡੀਆਂ ਨਾਂ
ਦੇਵੇ। ਜੇ ਦੇਵੇਗਾ, ਉਸਦਾ ਘਰ-ਬਾਰ ਸਭ ਕੁੱਝ ਲੁੱਟ ਲਿਆ
ਜਾਇਗਾ !”

ਸ਼ਹਿਰੀ ਕੋਈ ਬੀ, ਡਰਦਾ, ਸੰਤਾਂ ਦੇ ਲਾਗੇ ਤੱਕ ਨਾ ਗਿਆ।
ਸਾਰੇ ਸਾਧਾ ਤੇ ਘੋੜੇ ਆਦਿ ਮਸਤ-ਲੰਗਰ ਹੀ ਰਹੇ। ਅੱਧੀ ਰਾਤਿ

ਇ: ਪ: ੩੮੨.

ਹੋਈ, ਤਾਂ ਪਠਾਣ ਦੇ ਘਰਿ ਅੱਗਿ ਲੱਗ ਗਈ, ਸੌ ਘੋੜਾ ਤੇ ਹੋਰ ਬਹੁਤ ਮਾਲ-ਮਤੋਂ ਸੜ-ਬਲ ਗਿਆ। ਮਹੰਤ ਜੀ ਰਾਤ ਨੂੰ ਹੀ ਓਥੋਂ ਉਠਿ ਆਏ; ਤੇ ਦਿਨ ਚੜ੍ਹਨ ਤੋਂ ਪਹਿਲਾਂ ਹੀ ਪੰਜਾਂ ਕੋਹਾਂ 'ਤੇ 'ਖਾਈ'* ਪਿੰਡ ਪਹੁੰਚ ਗਏ। ਦਿਨ ਚੜ੍ਹੇ ਪਠਾਣ ਦਾ ਭਾਈ ਤੇ ਨੱਗਰ ਨਿਵਾਸੀਆਂ ਦੇ ਮੁਖੀ ਲੋਕ ਸੰਤਾਂ ਨੂੰ ਮਨੌਣ ਤੇ ਮੋਤ੍ਰਿ ਲਿਐਣ ਵਾਸਤੇ 'ਖਾਈ' ਪਹੁੰਚੇ। ਮਹੰਤ ਜੀ ਨੇ ਬਚਨ ਕੀਤਾ : “ਵਰੇ ਦੇ ਅੰਦਰਿ ੨ ਪਠਾਣ ਏਥੋਂ ਨਿਕਲ ਜਾਇਗਾ। ਅਸੀਂ ਓਦੋਂ ਹੀ ਓਥੇ ਜਾਵਾਂਗੇ।”

ਠੀਕ ਇਹੋ ਗੱਲ ਹੋਈ, ਬਰਸ ਦੇ ਅੰਦਰਿ ਹੀ ਅੰਗਰੇਜ਼ਾਂ ਖਡਾ ਹੋ ਕੇ ਉਸ ਪਠਾਣ ਨੂੰ ਪਦ-ਚਾਹੁੰਦੇ ਕਰਕੇ, ਨੱਗਰੋਂ ਕੱਢ ਦਿੱਤਾ। ਲਾਹੌਰ ਵਿਚ ਬੁਰੇ ਹਾਲੀਂ ਮੌਇਆ।

ਨੰਦ ਲਾਲ ਡਿਪਟੀ (ਕਮਿਸ਼ਨਰ) ਨੇ ਮਹੰਤ ਜੀ ਨੂੰ ਇਕੇਰਾਂ ਕਚਹਿਰੀ ਸੱਦਿਆ, ਤੇ ਅਨਾਦਰ ਕੀਤਾ। ਭਾਈ ਸਾਹਿਬ ਏਨਾ ਬਚਨ ਕਰਕੇ ਟੁਰ ਆਏ:-

“ਹੁਣ ਅਸੀਂ ਕਚਹਿਰੀ ਓਦੋਂ ਹੀ ਆਵਾਂਗੇ; ਜਦੋਂ ਤੇਰਾ ਬੁਰਾ ਹਾਲ ਹੋਊ !”

ਇਸ ਗੱਲ ਨੂੰ ਅਜੇ ਵਰ੍ਹਾ ਨਹੀਂ ਸੀ ਹੋਇਆ, ਅੰਗ੍ਰੇਜ਼ਾਂ ਉਸ ਨੂੰ ਕਿਸੇ ਜੁਰਮ ਵਿਚ ਛੱਡ ਸਾਲ ਵਾਸਤੇ ਜੇਲਖਾਨੇ ਸੁੱਟ, ਦੱਤਾ। ਘਰਵਾਲੀ ਮਰ ਗਈ। ਘਰ-ਬਾਰ ਸ਼ਰੀਕਾਂ ਲੁੱਟ ਲਿਆ।

ਫੇਰੇ (ਧਰਮਸਾਲ) ਦੇ ਪਟੜੀ-ਫੇਰੇ ਪਿੰਡਾਂ ਦੇ ਕਿਰਸਾਣਾਂ ਹਲ ਪਰਤੀ ਪਾਈ (੨੫ ਸੇਰ) ਅੰਨ ਛਿਮਾਹੀ 'ਗੁਰੂ ਕੇ ਲੰਗਰ ਵਾਸਤੇ ਦੇਣ ਦਾ ਬੰਧਾਨ ਕੀਤਾ। ਇਕ ਪਿੰਡ 'ਚਿ ਇਕ ਬੈੜਾ ਜਿਹਾ ਜੱਟ ਸੰਤ ਜੀ ਨੂੰ ਗਾਲੂ ਕੱਢ ਕੇ ਬੋਲਿਆ : “ਮੈਨੂੰ ਤੇਰਾ ਕੀਹ ਡਰ ਮਾਰਿਆ ਗਿਆ ਹੈ ?” ਭਾਈ ਸਾਹਿਬ ਨੇ ਬਚਨ ਕੀਤਾ:-

“ਚੰਗਾ, ਭਾਈ ! ਫੇਰ ਤੂੰ ਆਪੇ ਹੀ ਆ ਕੇ ਏਦੂੰ ਦੂਣੀ

*ਇਹ ਨੱਗਰ ਰਾਵੀ ਨਦੀ ਦੇ ਸੱਜੇ ਪਾਸੇ, ਰਾਇ ਵਿੰਡ ਰੇ: ਸਟੇਸ਼ਨ ਤੋਂ ੧੬-੧੭ ਮਾਈਲ ਲਹਿੰਦੇ ਵਲ ਹੈ। 'ਮਮਡ' ਭੀ ਇਸੇ ਪਾਸੇ, ਖਾਈ ਤੋਂ ਪੰਜ ਕੋਹ ਦੀ ਵਿੱਥ 'ਤੇ ਹੋ ਸਕਦਾ ਹੈ।

ਰਸਦ ਦੇਵੇਂਗਾ !”

ਏਨੀ ਗੱਲ ਆਖ ਕੇ ਅਗਾਂਹ ਤੁਰ ਗਏ, ਅੱਧੀ ਰਾਤਿ ਹੋਈ, ਜੱਟ ਦੀ ਮੱਝ ਮਰ ਗਈ। ਪਹਿਰ ਰਾਤਿ ਰਹਿੰਦੀ ਨਾਲ ਪੁੱਤਰ ਪੁਰਾ
ਹੋ ਗਿਆ। ਤਦ ਦੁਹੱਥੜਾਂ ਮਾਰਦਾ, ਸਿਰ ਵਿਚ ਘੱਟਾ ਪਾਉਂਦਾ,
ਸੰਤਾਂ ਵਲ ਦੌੜਿਆ। ਭਾਈ ਸਾਹਿਬ ਦੇ ਚਟਨ ਜਾ ਕੇ ਫੜੇ। ਪਿੰਡਿਆ
ਕੇ ਬਿਮਾਂ ਮੰਗੀ। ਭਾਈ ਸਾਹਿਬ ਬੋਲੇ:—ਪਿਛੇ ਹੋਈ ਸੇ ਹੋਈ; ਅਗੋਂ
ਸੁੱਖ ਵਰਤ ਜਾਇਗੀ!” ਉਹ ਅੱਗੋਂ ਲਈ ਦੂਣੀ ਕਾਰ-ਭੇਟ ਦੇਣੀ
ਮੰਨ ਕੇ ਘਰਿ ਗਿਆ। ਤਦ ਛਨਿੱਛਰ ਸਿਰੋਂ ਲੱਥਾ।

ਇਕੇਰਾਂ ਮਹੰਤ ਸਾਹਿਬ ‘ਫਤਿਹਪੁਰ’ ਸ਼ਹਿਰ ਪਧਾਰੇ। ਓਥੋਂ
ਦੇ ਵਸਨੀਕ ਹੰਕਾਰੀਆਂ, ਸੰਤਾਂ ਦਾ ਨਾ ਕੋਈ ਆਦਦ-ਭਾਉ ਹੀ ਕੀਤਾ
ਤੇ ਨਾ ਸੇਵਾ-ਪੂਜਾ। ਭਾਈ ਸਾਹਿਬ ਨੇ ਲੋਕਾਂ ਨੂੰ ਦਾਨ ਕਰਨ ਵਲ
ਪ੍ਰੇਰਨ ਹਿਤ ਆਖਿਆ:—“ਸਾਧੂ-ਸੰਤਾਂ ਦੀ ਸੇਵਾ ਕੀਤਾ ਕਰੋ !”
ਉਨ੍ਹਾਂ ਅਭਿਮਾਨ ਭਰੇ ਲਹਿਜੇ ਵਿਚ ਉੱਤਰ ਦਿਤਾ:—

“ਤੂੰ ਸਾਨੂੰ ਕੁਝ ਦੇ ਜਾਣਾਂ ਇੰਹਾਂ ਜੁ ਸੇਵਾ ਕਰੀਏ। ਦਰੀਆਉ
ਦੇ ਪਾਣੀਦੇ ਪ੍ਰਤਾਪ ਅਸੀਂ ਗੁਜਾਰਾ ਕਰਦੇ ਹਾਂ, ਸੋ ਅਸੀਂ ਉਸ
ਦੀ ਸੇਵਾ-ਪੂਜਾ ਕਰਦੇ ਹੀ ਰਹਿੰਦੇ ਹਾਂ !”

ਸੰਤ ਜੀ “ਦਰੀਆਉ ਨਾ ਆਵੇਗਾ” ਆਖ ਕੇ ਟੁਰ ਆਏ।
ਉਹਨਾਂ ਦੇ ਹੰਕਾਰ ਤੇ ਸਾਧ-ਬਚਨ ਦੇ ਸਦਕੇ, ਸੱਤ ਵੱਚੇ ਦਰਿਆਉ ਦਾ
ਪਾਣੀ ਇਸ ਸ਼ਹਿਰ ਦੀ ਜੂਹ ਨੂੰ ਚੜਿਆ। ਹੋਰ ਆਸੇ-ਪਾਸੇ ਸਾਰੇ
ਪਾਣੀ ਫਿਰ ਜਾਂਦਾ ਰਿਹਾ। ਤਦ ਉਹ ਬੜੇ ਦੁਖੀ ਹੋਏ। ਹਾਰ ਕੇ ਭਾਈ
ਸਾਹਿਬ ਦੇ ਪੈਰੀਂ ਆਂ ਕੇ ਪਏ; ਤੇ ਤਰਲੇ ਮਿੰਨਤਾਂ ਕਰ ਕੇ ਸ਼ਹਿਰ
ਲੈ ਗਏ। ਓਦਿਣ ਹਾੜ ਦੀ ਪੰਦਰਵੀਂ ਸੀ। ਸੰਤਾਂ ਦੇ ਚਰਨ ਸ਼ਹਿਰ ਦੀ
ਵੱਸੋਂ ਦੇ ਲਾਗੇ ਅਜੇ ਪਏ ਹੀ ਸਨ; ਕਿ ਦਰਿਆਉ ਉੱਛਲ
ਆਇਆ। ਪਾਣੀ ਸ਼ਹਿਰ ਅੰਦਰ ਨਹੀਂ ਵੱਡਿਆ; ਹੋਰ ਸਾਰੇ ਜਲ-
ਬਲ ਇਕ ਹੋ ਗਿਆ। ਲੋਕਾਂ ਸੰਤਾਂ ਨੂੰ ਚਰਨ-ਬੰਦਨਾਂ ਕਰਕੇ, ਖੂਬ
ਸੇਵਾ-ਪੂਜਾ ਕੀਤੀ। ਅਤੇ ਚੰਗੀ ਖੁਸ਼ ਕਰਕੇ ਵਿਦਾ ਕੀਤਾ। ਓਦੋਂ ਤੋਂ
ਲਾਕੇ ਸਦਾ ਸਭ ਥਾਈ ਪਾਣੀ ਫਿਰਦਾ ਰਿਹਾ ਹੈ।

ਭਾਈ ਧਿਆਨ ਦਾਸ ਦੇ ਵੇਲੇ, ਛੋਟੇ ਤੇਰੇ (ਧਰਮਸਾਲਾ-ਖਾਨ
ਕੇ ਮੌਜ਼) ਦਾ ਮਹੰਤੁ ਭਾਈ ਹਰਿ ਧਿਆਨ ਸੀ। ‘ਮਹੰਤੀ’ ਬਾਰੇ ਹੀ

ਸ ਪੂਆਂ ਦਾ ਬੋਲ-ਬਰਾਲਾ ਹੋ ਪਿਆ। ਝਗੜੇ ਦੇ ਕਾਰਣ, ਮਹੰਤ ਦੇ ਸਿਰਿ, ਫਤਿਹ ਪੁਰੀਏ ਗੰਗਾ ਰਾਮ ਸ਼ਾਹ ਦਾ ਪੰਜ ਹਜ਼ਾਰ ਰੁਪਯਾ ਕਰਜ਼ਾ ਚੜ੍ਹਿ ਗਿਆ। ਸਾਹੂਕਾਰ ਵਸੂਲੀ ਵਾਸਤੇ ਤੰਗ ਕਰਨ ਲੱਗਾ। ਭਾਈ ਹਰਿ ਧਿਆਨ ਨੇ ਆਪਣਾ ਦੁੱਖ, ਭਾਈ ਧਿਆਨ ਦਾਸ ਮਹੰਤ ਪਾਸ ਆ ਕੇ ਰੋਇਆ। ਭਾਈ ਸਾਹਿਬ ਫਤਿਹ ਪੁਰ ਗੰਗਾਰਾਮ ਪਾਸ ਗਏ। ਆਖਿਆ:-

“ਸੁਣ, ਲਾਲਾ ਗੰਗਾ ਰਾਮ! ਤੂ ਅਪਣੇ ਦਾਮ ਸੱਹਜੇ ੨ ਤੇ ਬੋੜੇ ੨ ਕਰਕੇ ਪੂਰੇ ਕਰ ਲੈਇ; ਜਿੱਕੁਰ ਤੇਰਾ ਕੰਮ ਬੀ ਤੁਰਿਆ ਰਹੇ; ਤੇ ਸਾਧੂ ਬੀ ਅੰਖਾਂ ਨਾਂ ਹੋਵੇ! ਐਵੇਂ ਮਹੰਤ ਨੂੰ ਤੰਗ ਨਾ ਕਰੁ!!”

ਵਿਗਤਿਆ ਲਾਲਾ ਬੋਲਿਆਂ:-

“ਮੈਂ ਤਾਂ, ਮਹੰਤਾ! ਸਗਵੇਂ ਰੁਪੱਥੇ ਇਕੱਠੇ ਲੈਣੇ ਹਨ। ਅਰੁ ਹੁਣੇ ਲੈਕੇ, ਆਪਣੇ ਪੁੱਤ ਦਾ ਵਿਆਹ ਕਰਨਾ ਇਂ! ਜੇ ਇਵੇਂ ਨਾਂ ਕਰਾਂ ਤਾਂ ਮੈਨੂੰ ਪਿਉ ਦਾ ਪੁੱਤ ਨਾਂ ਆਖੀਂ !!

ਭਾਈ ਸਾਹਿਬ ਦੇ ਮੂੰਹੋਂ ਬਚਨ ਨਿਕਲਿਆਃ-

“ਜੇ ਪੁੜ੍ਹ ਰਹੇਗਾ, ਤਾਹੀਂਚਿੰ ਵਿਆਹ ਕਰੇਗਾ ਨਾਂ ?”

ਇਹ ਕਹਿੰਦੇ ਹੀ ਵਾਪਸ ਮੁੜਿ ਆਏ। ਮਗਰੋਂ ਬੋੜੇ ਦਿਨਾਂ ਅੰਦਰ ਹੀ ਉਹ ਲੜਕਾ ਮਰ ਗਿਆ। ਅਰੁ ਹੋਰ ਕਈਆਂ ਪਾਸਿਆਂ ਤੋਂ ਨੁਕਸਾਨ ਹੋਇਆ। ਸਾਲ ਦੇ ਅੰਦਰ ੨ ਹੀ ਲਾਲੇ ਦਾ ਅਸਮਾਨੇ ਚੜ੍ਹਿਆ ਦਿਮਾਗ ਸੰਤਾਂ ਦੇ ਚਰਨਾਂ ਤੋਂ ਭੀ ਨੀਵਾਂ ਹੋ ਗਿਆ। ਭਾਈ ਸਾਹਿਬ ਦੀ ਸੇਵਾ ਵਿਚ ਹਾਜ਼ਰ ਹੋਇਆ; ਮੱਡਾ ਮੰਗੀ ਤੇ ਅਰਜ਼ ਕੀਤੀ:-

“ਮਹਾਰਾਜ ! ਇਕ ਤਾਂ ਮੇਰਾ ਪੁੱਤ ਮਰ ਗਿਆ, ਦੂਜੇ ਕਾਰੋਬਾਰ ਵਿਚ ਬੜਾ ਘਾਟਾ ਪੈ ਗਿਆ ਹੈ। ਆਪ ਮੇਰੇ ਝੁੱਗੇ ਚਰਨ ਪਾਓ; ਤੇ ਨਿਗਾਹ ਸਵੱਲੀ ਕਰੋ ! ਮੈਂ ਸਾਰਾ ਲਹਿਣਾ (ਰਿਣ) ਬੀ ਛੱਡਿਆ; ਤੇ ਅਗੋਂ ਲਈ ਧਰਮਸਾਲ ਦੀ ਸੇਵਾ ਭੀ ਕਰਦਾ ਰਹਾਂਗਾ !”

ਉਸਦਾ ਤਰਲਾ ਮੰਨ ਕੇ ਸੰਤਾਂ ਖੁਸ਼ੀ ਕੀਤੀ। ਅਰੁ ਉਸ ਦੇ ਘਰਿ ਚਰਨ ਪਾ ਕੇ ਨਿਹਾਲ ਕੀਤਾ।

‘ਗੱਗੜ-ਸਹਾਰੀ’ ਨੱਗਰ ਦੇ ਜ਼ਿਮੀਦਾਰ ਰਣਜੀਤ ਸਿੰਘ ਦੀ ਕੰਨਿਆਂ, ‘ਸਹਾਰਨ ਕੇ’ ਦੇ ਵਸਨੀਕ ਸਿੱਖ ਭਾਈ ਰਾਮ ਸਿੰਘ ਦੇ ਭੁਜੰਗੀ ਨਾਲ ਮੰਗੀ ਹੋਈ ਸੀ। ਭਾਣਾ ਸਿਰਜਨਹਾਰ ਦਾ, ਉਹ ਭੁਜੰਗੀ ਹੁਕਮ-ਸੱਤਿ ਹੋ ਗਿਆ। ਭਾਈ ਰਾਮ ਸਿੰਘ ਨੇ, ਉਸ ਕੰਨਿਆ ਦਾ ਵਿਆਹ ਅਪਣੇ ਵੱਡੇ ਕਾਕੇ ਨਾਲ ਕਰ ਦੇਣ ਵਾਸਤੇ ਆਖਿਆ। ਪਰ ਰਣਜੀਤ ਸਿੰਘ ਨਾ ਮੰਨਿਆ। ਤਾਂ ਭਾਈ ਰਾਮ ਸਿੰਘ ਨੇ ਮਹੰਤ ਜੀ ਪਾਸ ਬਿਨੈ ਕੀਤੀ। ਮਹੰਤ ਜੀ ਪਟੜੀ-ਫੇਰ ਦੇ ਚੰਗੇ ਚੰਗੇ ਬੰਦਿਆਂ ਦੀ ਪਰ੍ਹੇ ਜੋੜ ਕੇ ਭਾਈ ਰਾਮ ਸਿੰਘ ਨਾਲ ‘ਗੱਗੜ ਸਹਾਰੀ’ ਗਏ। ਉਨ੍ਹਾਂ ਸਿੱਖਾਂ ਪਰ੍ਹੇ ਦੀ ਚੰਗੀ ਆਉ-ਭਗਤ ਕੀਤੀ; ਪਰ ਜਦੋਂ ਮਨੋਰਥ ਦਾ ਪਤਾ ਲੱਗਾ, ਤਾਂ ਮੰਜੇ ਬਿਸਤਰੇ ਬੀ ਪ੍ਰਾਹੁਣਿਆਂ ਹੇਠੋਂ ਕਢਾ ਕੇ ਲੈ ਗਏ। ਭਾਈ ਧਿਆਨ ਦਾਸ ਜੀ ਨੇ ਬਚਨ ਕੀਤਾ:-

“ਤੁਸੀਂ ਚਿੰਤਾ ਨਾਂ ਕਰੋ ! ਗੁਰੂ ਬਾਬਾ ਰਾਮ ਸਿੰਘ ਦੇ ਘਰਿ
ਹੋਰ ਪੁੱਤ੍ਰ ਪਰਦਾਨ ਕਰੇਗਾ ! ਭਾਈ ਰਣਜੀਤ ਸਿੰਘਾ ! ਤੂੰ ਸਾਡਾ
ਬਚਨ ਮਨ !”

ਉਹ ਅਭਿਮਾਨ ਨਾਲ ਬੋਲਿਆ:—“ਜੇ ਮੈਂ ਨਾਂ ਮੰਨਾਂ, ਤਾਂ ਤੂੰ ਮੇਰਾ ਕੀ ਕਰ ਲਈਂਗਾ ?” ਇਹ ਆਕੜ-ਵੂੰ ਵੇਖ ਕੇ, ਮਹੰਤ ਜੀ ਚੁਪ ਕੀਤੇ ਮੁੜਿ ਆਏ। ਪਰ੍ਹੇ ਬੀ ਪਾਣ-ਪਤਿ ਸਾਂਭ ਕੇ ਮੁੜਿ ਗਈ। ਸਮਾਂ ਪਾ ਕੇ ਭਾਈ ਰਾਮ ਸਿੰਘ ਦੇ ਘਰਿ ਹੋਰ ਪੁੱਤ੍ਰ ਜਨਮਿਆ, ਪਰ ਰਣਜੀਤ ਸਿੰਘ ਦਾ ਲੜਕਾ ਮਰ ਗਿਆ। ਹੁਣ ਉਸ ਅਭਿਮਾਨੀ ਟੱਬਰ ਦੀਆਂ ਅੱਖਾਂ ਖੁੱਲ੍ਹੀਆਂ !

ਕੁਝ ਸਮਾਂ ਬਾਦ, ਇਕ ਦਿਨ ਭਾਈ ਧਿਆਨ ਦਾਸ ਜੀ ਹੋਰ ਕਈ ਸਾਧੂਆਂ ਸਮੇਤ ਉਨ੍ਹਾਂ ਦੇ ਪਿੰਡ ਲਾਗਿਓਂ ਲੰਘ ਰਹੇ ਸਨ; ਪਿੰਡ ਦੇ ਲੋਕਾਂ ਰਲ ਕੇ ਮਹੰਤ ਜੀ ਦਾ ਮਿੰਨਤ-ਤਰਲਾ ਕੀਤਾ, ਤੇ ਪਿੰਡ ਲੈ ਆਏ। ਭਾਈ ਰਣਜੀਤ ਸਿੰਘ ਨੇ ਆਪਣੇ ਘਰਿ ਸੰਤਾਂ ਨੂੰ ਪ੍ਰਸ਼ਾਸ ਛਕਾਇਆ। ਅਉਗੁਣ ਬਖਸ਼ਾਏ; ਤੇ ਚੰਗੀ ਸੇਵਾ-ਭੇਟਾ ਕੀਤੀ।

ਇਸ ਤਰ੍ਹਾਂ ਜੋ ਲੋਕ, ਸਾਧੂ-ਸੰਤਾਂ ਦੀ ਸੇਵਾ-ਪਜਾ ਤੇ ਆਦਰ ਸਤਿਕਾਰ ਕਰਦੇ ਸਨ; ਉਨ੍ਹਾਂ ਪੁਰ ਬੜੇ ਖੁਸ਼ ਰਹਿੰਦੇ; ਤੇ ਛਰਾਂ ’ਤੇ ਆਏ, ਬੜੀਆਂ ਬੜੀਆਂ ਬਖਸ਼ਾਂ ਬੀ ਕਰ੍ਹੇ ਦੇਂਦੇ, ਪਰ ਜਿਨ੍ਹਾਂ ਪੁਰ

ਕਹਿਰਵਾਨ ਹੁੰਦੇ, ਉਨ੍ਹਾਂ ਦੀਆਂ ਜੜਾਂ ਪੁੱਟਿ ਵਗਾਹੁੰਦੇ ਸਨ। ਸਰੋਸ਼ਟ ਸਿੱਖਾਂ ਨੂੰ ਸਿਰੋਪਾਉ ਦੇ ਕੇ ਖੁਸ਼ ਹੋਇਆ ਕਰਦੇ ਸਨ। ਸੇਵਕ-ਸਰਧਾਲੂਆਂ ਦੇ ਦੁਖ ਸਹਾਰ ਨਹੀਂ ਸਨ ਸਕਦੇ। ਆਪ ਅਉਥੇ ਹੋ ਕੇ ਬੀ ਹੋਰਨਾਂ ਦੇ ਦੁਖ ਦੂਰ ਕਰਨ ਪੁਰ ਤਤਪਰ ਰਹੀਂ ਦੇ ਸਨ। ਇਨ੍ਹਾਂ ਗੁਣਾਂ ਕਰਕੇ, ਆਪ ਦਾ ਜਸ ਤੇ ਤੇਜ-ਪ੍ਰਤਾਪ ਬੜਾ ਵਧਿਆ। ਇਲਾਕੇ ਦੇ ਸਾਰੇ ਲੋਕ ਭਾਈ ਜੀ ਦਾ ਸਤਿਕਾਰ ਕਰਦੇ ਤੇ ਭੈ ਮੰਨਦੇ ਸਨ।

ਪੇਥੀ ਦਾ ਲਿਖਾਰੀ ਲਿਖਦਾ ਇਹ—“ਇਹ ਸਭ ਬਾਤਿਆਂ ਮੈਂ ਦੇਖੀਆਂ ਹੈਨ; ਕੋਈ ਸੁਨੀ-ਸੁਨਾਈ ਬਾਤ ਨਹੀਂ। ਮਹੰਤ ਧਿਆਨ ਦਾਸ ਜੀ ਅਬ ਹੈ। ਜਿਨ ਕੇ ਚਰਿਤ੍ਰ ਮੈਂ ਕੁਛ ਕਰੇ ਹੈਂ। ਜੋ ਬਾਤ ਮੈਨੇ ਲਿਖੀ ਹੈ, ਸਭ, ਅਗੂ ਜੋ ਲਿਖਾਂਗਾ; ਜੋ ‘ਸੁਮੇਰ’ ਮੈਂ ਸੇ ‘ਸੇਰ’ ਸਮਝਨਾ !

“ਅਬ ਭੇਰੇ ਮੈਂ ਜੋ ਸੰਤ ਹੁੰਦੇ ਹੈਂ, ਤਿਨਕਾ ਕਾ ਕੁਝ ਕਹਿਤਾ ਹੈਂ! ਏਕ-

੧. ਭਾਈ ਦੇਸ ਰਾਜ ਨਾਮ ‘ਤਪਾ’, ਤਿਸਕਾ ਭੇਰੇ ਤੇ ਬਾਹਿਰ ਪੰਜ ਸੈਕਰਮ ਅਸਥਾਨ, ਪਰ ਬਡਾ ਉੱਚਾ। ਬਡੇ ਸਕਤਿਵਾਨ ਹੁੰਦੇ ਹੈਂ। ਜਬ ਕੋਈ ਜਾਵੇ, ਉਸੀ ਵਖਤ ਗਰਮ ਪ੍ਰਸਾਦ ਉਸ ਕੇ ਦੇਨਾ। ਮੰਦਿਰ ਬਡਾ ਉੱਚਾ ਅਤੁ ਚੌਕਾ; ਪਰ ਕਿਸੀ ਪੁਰਸ਼ ਦਿਨੇ ਉੱਸਰਤਾਂ ਨਹੀਂ ਦੇਖਾ; ਰਾਤਿ ਹੀ ਰਾਤ ਮੇਂਬਨਨੀ। ਸਕਤਿ ਇਹ ਕਿ ‘ਸਰਕਾਰ’—ਰਣਜੀਤ ਸਿੰਘ—ਮਰਨੇ ਲਗਾ। ਉਨ ਕੀ ਪਟਰਾਨੀ ਨੇ ਨੱਥ ਉਤਾਰ ਕਰ ਬਾਬੇ ਦੇਸ ਰਾਜ ਆਗੇ ਧਰੀ। ਤਬ ਪੰਜ ਬਰਸ ਅਪਨੀ ਅਉਧ (ਉਮਰ)* ਵਿਚੋਂ ਦੇ ਕੇ ਜੀਵਤ ਰਖਿਆ।

*ਲਿਖਤੀ ਪੇਥੀ ‘ਅਉਧ’ ਦੇ ‘ਅ’ ਪੁਰ ਹੀ ਮੁੱਕ ਜਾਂਦੀ ਹੈ। ਹੋ ਸਕਦਾ ਇ ਸਹੀ ਸ਼ਬਦ ‘ਅਵਸਥਾ’, ‘ਅਵਰਦਾ’ ਯਾ ‘ਅਵਧੀ’ ਆਦਿ ਕੁਝ ਹੋਰ ਹੋਵੇ; ਪਰ ਅਰਥ ਸਭ ਦਾ ‘ਉਮਰ’ ਹੀ ਹੈ। ਇਸ ਪੇਥੀ ਦੇ ਸਾਨੂੰ ਸਿਰਫ ੪ ਤੋਂ ਦੋ ਤਕ ਪੰਜ ਜੁੜ ਹੀ ਲੱਭੇ ਹਨ; ਜੋ ਬਾਰਾਂ ਬਾਰਾਂ ਪੱਤ੍ਰਿਆਂ ਦੇ ਹਨ। ਪਹਿਲੇ ਤੰਨਾਂ (੩੬ ਪੱਤ੍ਰਿਆਂ) ਵਿਚ—ਜਾਪਦਾਇ—ਭਾਈ ਸੰਗਤਿ ਸਾਹਿਬ ਦਾ ਜੀਵਨ, ਵਿਸਥਾਰ ਨਾਲ (ਬਾਕੀ ਦੇਖੋ ਸਫਾ—੩੮੬)

ਅੰਮ੍ਰਿਤਸਰੀਏ ਸੰਤ-ਮਹੰਤ

ਬਾਬਾ ਸੰਗਤਿ ਸਾਹਿਬ ਜੀ ਦੇ ਗੁਰਪੁਰੀ ਸਿਧਾਰ ਜਾਣ ਤੋਂ
ਬਾਦ, ਉਨ੍ਹਾਂ ਦੀ—‘ਧਰਮਸਾਲ-ਮੀਈਂ’ ਕੇ ਮੌਜ਼’ ਵਾਲੀ—ਗੱਦੀ ਪੁਰ
ਭਾਈ ਨਰਾਇਣ ਦਾਸ ਜੀ ਬੈਠੇ। ਉਨ੍ਹਾਂ ਨੇ ‘ਖਾਨ ਕੇ ਮੌਜ਼’ ਪਿੰਡਿ ਇਕ
ਹੋਰ, ਧਰਮਸਾਲ ਕਾਇਮ ਕਰਕੇ, ਗੁਰੂ ਕਾ ਲੰਗਰ ਜਾਰੀ ਕੀਤਾ। ਇਹ
ਧਰਮਸਾਲ ‘ਛੇਟਾ ਡੇਰਾ’ ਕਰ ਕੇ ਪ੍ਰਸਿੱਧ ਹੋਈ। ਜਿਸ ਦੇ ਪ੍ਰਬੰਧਕ
ਸੰਤਾਂ-ਮਹੰਤਾਂ ਦੇ ਚਰਿਤ੍ਰ ਪਿੱਛੇ ਸੁਣਾ ਚੁੱਕੇ ਹਨ। ਇਸ ਧਰਮਸਾਲ ਦੇ
ਮਹੰਤ, ਭਾਈ ਨਰਾਇਣ ਦਾਸ ਜੀ ਤੋਂ ਬਾਦ ਭਾਈ ਗੁਰਬਖ਼ਥ ਜੀ ਬਣੇ
ਤੇ ਫਿਰ ਭਾਈ ਗੁਰੀਆ ਜੀ।

ਭਾਈ ਗੁਰੀਆ ਜੀ ਪਾਸੋਂ ਅਨੇਕਾਂ ਪਰਾਣੀਆਂ ਨੇ ਗੁਰਮੰਤ੍ਰ
ਤੇ ਚਰਨਾਂਮ੍ਰਿਤ ਪ੍ਰਾਪਤ ਕਰ ਕੇ, ਸਤਿਗੁਰ ਨਾਨਕ ਦੀ ਸਿੱਖੀ ਧਾਰਨ
ਕੀਤੀ। ਉਨ੍ਹਾਂ ਵਿਚੋਂ ਜਿਹੜੇ ਉਦਾਸੀ ਬਿੱਤਿ ਦੇ ਧਾਰਨੀ ਹੋਏ, ਉਨ੍ਹਾਂ
ਦੇ ਚਮਤਕਾਰੀ ਜੀਵਨ-ਸਮਾਚਾਰ, ਸਾਨੂੰ ਲੱਭੀ ਲਿਖਤੀ ਪੇਖੀ ਵਿਚ
ਬਹੁਤ ਥੋੜੇ ਮਿਲੇ ਹਨ। ਜਿਤਨੇ ਕੁ ਹਨ, ਅੱਗੇ ਚਲਕੇ ਸੁਣਾਵਾਂਗੇ,
ਪਹਿਲੋਂ ਇਨ੍ਹਾਂ ਦੀ ਪ੍ਰਸੰਗਾਲੀ, ‘ਗੁਰੂ ਉਦਾਸੀਨ ਮਤ ਦਰਪਨ’ ਵਿਚੋਂ
ਮਸਾਲਾ ਲੈ ਕੇ ਜੋੜ ਲਈਏ। •

੧. ਭਾਈ ਸੰਤੋਖ ਦਾਸ ਜੀ—ਦੱਸਿਆ ਗਿਆ ਹੈ; ਕਿ

(ਸਫ਼ਾ ੩੮੫ ਦੀ ਬਾਕੀ)

ਦਿੱਤਾ ਹੋਵੇਗਾ; ਨਾਲੇ ਇਸ ਪੱਧਤੀ ਦੇ ਅੰਮ੍ਰਿਤਸਰੀ ਡੇਰਿਆਂ,
ਅਖਾਡਿਆਂ ਤੋਂ ਧਰਮਸਾਲਾਂ ਦੇ ਮਹੰਤਾਂ ਦੇ ਚਰਿਤ੍ਰ ਵਰਨੇ ਹੋਣਗੇ; ਜੋ
ਬੜੇ ਕੀਮਤੀ ਸਨ। ਪਰ ਚੌਥੇ ਜੂਜ਼ (੩੭ ਵੇਂ ਪੱਤ੍ਰੇ) ਤੋਂ ਜਿਤਨਾ ਕੁ
ਮਸਾਲਾ ਮਿਲਿਆ ਹੈ, ਉਹ ਅਸਾਂ ਸਾਰਾ ਇਨ੍ਹਾਂ ਪੱਤ੍ਰਿਆਂ ਵਿਚ ਪੇਸ਼
ਕਰ ਦਿਤਾ ਹੈ; ਅਰੁ ਅੰਮ੍ਰਿਤਸਰੀ ਸਾਖ ਦਾ ਕੁਝ ਕੁ ਅੱਗੇ ਦੇ ਰਹੇ ਹਨ।
ਆਖਰੀ ਪੱਤ੍ਰੇ ਜਤਨ ਕਰਨ ਪੁਰ ਭੀ ਅਜੇ ਨਹੀਂ ਮਿਲ ਸਕੇ। ਇਸ
ਲਈ ਬੇਵਸੀ ਬਾਰੇ ਖਿਮਾਂ ਮੰਗਦੇ ਹਨ।

ਇ. ਪ. ੩੮੮.

‘ਛੇਣੇ ਡੇਰੇ’ ਦੇ ਤੀਜੇ ਮੰਨੇ ਭਾਈ ਗੁਰੀਆ ਸਾਹਿਬ ਦੇ ਚੇਲਿਆਂ ਵਿਚ ਭਾਈ ਸੰਤੋਖ ਦਾਸ ਜੀ ਬੜੇ ਉੱਦਮੀ ਤੇ ਰਸੂਖ ਵਾਲੇ ਸਾਧੂ ਸਨ। ਇਨ੍ਹਾਂ ਨੇ ਪਹਿਲ-ਪ੍ਰਿਬੇ ਆਪਣੇ ਗੁਰੂ ਜੀ ਤੋਂ ਆਗਿਆ ਲੈ ਕੇ, ਬਾਈਹ ਵਰੇ ਦੇਸ-ਦੇਸਾਂਤ੍ਰ ਵਿਚ ਰਟਨ ਕਰਦਿਆਂ ਗੁਰ-ਪਾਮਾਂ ਦੇ ਦਰਸ਼ਨ ਤੇ ਸੱਚ ਧਰਮ ਦਾ ਪ੍ਰਚਾਰ ਕੀਤਾ। ਇਸੇ ਯਾਤ੍ਰਾ ਵਿਚ ਭਾਈ ਸਾਹਿਬ ਸ੍ਰੀ ਅਬਚਲ ਨਗਰ-ਨਾਂਦੇੜ (ਤਖਤ ਸ੍ਰੀ ਹਜ਼ੂਰ ਸਾਹਿਬ) ਦੇ ਦਰਸ਼ਨ ਕਰਨ, ਰਾਜ ਹੈਦਰਾਬਾਦ (ਦੱਖਣ) ਵਿਚ ਭੀ ਗਏ। ਇਸ ਰਿਆਸਤ ਦੇ ਨਵਾਬ ਪਾਸ, ਦੀਵਾਨ ਅਮੀਂ ਚੰਦ ਵਜ਼ੀਰ ਸੀ। ਭਾਈ ਸਾਹਿਬ ਪਾਸੋਂ ਗੁਰਮਤਿ ਦਾ ਉਪਦੇਸ਼ ਸੁਣ ਕੇ ਦੀਵਾਨ ਸਾਹਿਬ ਗੁਰ-ਸਿੱਖ ਬਣ ਗਏ; ਅਰੁ ਭਾਈ ਸਾਹਿਬ ਦੇ ਚਰਨਾਂ ਵਿਚ ਇਕ ਹਜ਼ਾਰ ਰੁਪਯਾ ਭੇਟਾ ਵਜੋਂ ਰੱਖਿਆ। ਐਪਰ ਸੰਤ ਜੀ ਨੇ ਇਕ ਪਾਈ ਭੀ ਅੰਗੀਕਾਰ ਨਾ ਕੀਤੀ; ਦੀਵਾਨ ਸਾਹਿਬ ਦੇ ਹੱਥੀਂ ਹੀ ਗਾਰੀਬਾਂ-ਲੋੜਵੰਦਾਂ ਨੂੰ ਵਰਤਾ ਦਿੱਤਾ। ਦੀਵਾਨ ਜੀ ਨੇ ਭਾਈ ਸਾਹਿਬ ਨੂੰ ਸਦਾ ਅਪਣੇ ਪਾਸ ਟਿਕਾ ਰੱਖਣ ਦੀ ਨੀਤ ਨਾਲ ਮਕਾਨ ਪੇਸ਼ ਕੀਤੇ; ਸੰਤਾਂ ਉਹ ਭੀ ਪ੍ਰਵਾਨ ਨਾ ਕੀਤੇ। ਭਾਈ ਸਾਹਿਬ ਤਾਂ ਓਥੋਂ ਅਪਣੀ ਯਾਤ੍ਰਾ ਪੁਰ ਰਮਤੇ ਹੋਏ; ਦੀਵਾਨ ਸਾਹਿਬ ਅਪਣੇ ਗੁਰਮਤਿ ਵਿਚ ਪ੍ਰਵੇਸ਼ ਕਰਨ ਵਾਲੇ ਸ਼ੁਭ ਦਿਹਾੜੇ ਦੀ ਯਾਦ ਤਾਜ਼ਾ ਰੱਖਣ ਹਿਤ, ਹਰ ਸਾਲ ਯਤੀਮਾਂ, ਗਰੀਬਾਂ ਤੇ ਲੋੜਵੰਦਾਂ ਨੂੰ ਦਾਨ ਦੇਂਦੇ ਰਹੇ ॥

‘ਅੰਮ੍ਰਿਤਸਰ’ ਤਾਲ ਵਿੱਚ, ਵਰਖਾ ਰੁੱਤਿ ਦਾ ਜਲ ਹੀ ਜਮ੍ਹਾਂ ਹੁੰਦਾ ਸੀ; ਜੋ ਸਿਆਲ ਵਿੱਚ ਵਰਖਾ ਘੱਟ ਹੋਣ ਸਮੇਂ ਅਮੂਮਨ ਸੁੱਕ ਜਾਇਆ ਕਰਦਾ ਸੀ। ਸੰਮਤ-ਅਠਾਰਾਂ ਸੈ ਚਾਲ੍ਹੀਏ ਵਿਚ-ਸਿਆਲ ਵਿਚ ਛੱਡਿਆ—ਸਾਉਣ ਵਿਚ ਭੀ ਵਰਖਾ ਨਾ ਹੋਈ। ਇਸ ਕਰਕੇ ਸਰੋਵਰ ਵਿਚ, ਜਲ ਵੱਲੋਂ ਸੋਕਾ ਵਰਤ ਗਿਆ। ਉਸ ਸਮੇਂ ਭਾਈ ਮੀਹਾਂ ਸਾਹਿਬ ਦੀ ‘ਬਖਸ਼’ ਵਿਚੋਂ ਭਾਈ ਪ੍ਰੀਤਮਦਾਂਸ ਜੀ, ਤੇ ਭਾਈ ਸੰਗਤਿ ਸਾਹਿਬ ਦੇ ਸੇਵਕਾਂ ’ਚੋਂ ਭਾਈ ਸੰਤੋਖ ਦਾਸ ਜੀ ਸਿੱਖ ਪੰਥ ਵਿਚ ਬੜੇ ਕਰਨੀ-ਕਰਤੂਤ ਵਾਲੇ ਮੰਨੇ-ਦੱਨੇ ਸਾਧੂ ਸਨ। ਸ੍ਰੀ ਦਰਬਾਰ ਸਾਹਿਬ ਦੇ ਪੁਜਾਰੀਆਂ, ਗ੍ਰੰਥੀਆਂ ਤੇ ਪੰਥ ਦੇ ਹੋਰ ਸਿੰਘ ਪ੍ਰਤਿਨਿਧਾਂ ਮਿਲਕੇ ਇਨ੍ਹਾਂ ਦੋਹਾਂ ਮਹਾਤਮਾਵਾਂ ਪਾਸ੍ਤ੍ਰ ਪ੍ਰਾਰਥਨਾ ਕੀਤੀ, ਕਿ “ਵਰਖਾ ਦੀ ਅੰਨ੍ਦ ਦੇ ਕਾਰਣ ‘ਸੁਧਾਸਰ’ ਮਸਤਾਨਾ ਪਿਆ ਹੈ, ਕੋਈ ਐਸੀ

ਇ. ਪ. ੩੮੮.

ਵਿਉਂਤ ਬਣਾਓ, ਕਿ ਰਾਵੀ ਨਦੀ ਵਿਚੋਂ ਨਹਿਰ ਲਿਆ ਕੇ ਇਸ ਥੜ੍ਹ ਦੀ ਸਦਾ ਲਈ ਸਮਾਪਤੀ ਹੋ ਸਕੇ!” ਦੋਹਾਂ ਸੰਤਾਂ ਨੇ ਇਸ ਲੋੜ ਨੂੰ ਪੂਰਿਆਂ ਕਰਨ ਹਿਤ ਲੱਕ ਬੰਨ੍ਹ ਲਿਆ, ਤੇ ਪੰਜ ਸੌ ਸਾਧੂਆਂ ਦੀ ਜਮਾਤ ਲੈ ਕੇ, ਪਠਾਨ ਕੋਟ ਦੇ ਹਾਕਮ (ਭੰਗੀ ਸਰਦਾਰ) ਪਾਸ ਪਹੁੰਚੇ। ਉਸਨੂੰ ਪ੍ਰੇਰ ਕੇ ਰਾਵੀ ਤੋਂ ਨਹਿਰ ਖਟਾਉਣੀ ਪ੍ਰਵਾਨ ਕਰਵਾਈ। ਉਸ ਭਲੋਲੇਕ ਨੇ ਆਪਣੇ ਖਰਚ ਨਾਲ ਨਹਿਰ (ਹੰਸਲੀ) ਆਪਣੀ ਹੱਦ ਤੱਕ ਪਹੁੰਚਾ ਦਿੱਤੀ। ਇਸੇ ਤਰ੍ਹਾਂ ਸੰਤਾਂ ਨੇ ਹੋਰਨਾਂ ਰਈਸਾਂ, ਸਰਦਾਰਾਂ ਨੂੰ ਉਤਸ਼ਾਹਿਤ ਕਰਕੇ, ਆਪੇ ਆਪਣੇ ਹਿੱਸੇ ਦੀ ਹੰਸਲੀ ਤਿਆਰ ਕਰਵਾਈ। ਅਰੂ ‘ਗੁਰੂ-ਚੱਕ’ ਦੀ ਹੱਦ ਅੰਦਰ ਇਕ ਮਾਈਲ ਤੱਕ ਲੰਮੀ ਹੰਸਲੀ ਦੀ ਸੇਵਾ, ਭਾਈ ਸੰਤੋਖ ਦਾਸ ਜੀ ਨੇ ਆਪ ਮਾਇਆ ਤੇ ਮਿਹਨਤ ਖਰਚ ਕੇ ਕੀਤੀ। ਉਤਲੇ ਦੇਸ਼ ਵਿੱਚ, ਜਿੱਥੋਂ ਜਿੱਥੋਂ ਦੀ ਹੰਸਲੀ (ਨਹਿਰ) ਲੰਘੀ, ਹੇਠ ਲਿਖੇ ਹਾਕਮ ਰਾਜ ਕਰਦੇ ਸਨ; ਇਨ੍ਹਾਂ ਨੇ ਹੀ ਆਪੇ ਆਪਣੇ ਇਲਾਕੇ ਅੰਦਰ ਹੰਸਲੀ ਬਨਾਣ ਦੀ ਖਿਦਮਤ ਕਰਕੇ ਜਸ ਖੱਟਿਆ।

ਮਿਸਲ ਕਨੁਈਆਂ ਵਿਚੋਂ—

- (੧) ਸ: ਅਮਰ ਸਿੰਘ ‘ਬੱਗਾ’—ਪਰਗਣਾਂ ਸੁਜਾਨਪੁਰ, ਪਰਮਕੋਟ ਤੇ ਬ੍ਰਹਮਪੁਰ ਆਦਿ ਪੁਰ;
- (੨) ਸ: ਜੈ ਸਿੰਘ ਘਨਈਆ, ਪੁਰਗਣਾ ਗੁਰਦਾਸਪੁਰ, ਬਟਾਲਾ ਤੇ ਫਤਿਹਗੜ੍ਹ ਆਦਿ ਉਤੇ;
- (੩) ਸ: ਦੇਸਾ ਸਿੰਘ—ਪਰਗਣਾਂ ਸੁਜਾਨਪੁਰ ਦੇ ਕੁਝ ਪਿੰਡਾਂ ਪੁਰ;
- (੪) ਮਿਰਜ਼ਾ ਸਿੰਘ—ਪਰਗਣਾ ਰਤਨਗੜ੍ਹ, ਰਾਮ ਪੁਰ ਤੇ ਅਜਨਾਲਾ ਆਦਿ ਵਿਚ;

ਮਿਸਲ ਰਾਮਗੜ੍ਹੀਆਂ ਵਿਚੋਂ—

- (੫) ਸ: ਜੱਸਾ ਸਿੰਘ (ਮੇਡੀ ਮਿਸਲ) ਪਰਗਣਾ ਕਾਦੀਆਂ, ਬਟਾਲਾ ਦੇ ਕੁਝ ਪਿੰਡ, ਤੇ ਕਲਾਨੌਰ ’ਚਿ;

ਮਿਸਲ ਭੰਗੀਆਂ ਵਿਚੋਂ:—

- (੬) ਸ: ਦੇਸਾ ਸਿੰਘ ਵਗੈਰਾ ਸਰਦਾਰ—ਪ੍ਰਗਣਾ ਪਠਾਨਕੋਟ ਦੇ ਕੁਝ ਪਿੰਡਾਂ, ਕੋਹਾਲੀਤੇ ਮਜੀਠਾ ਪੁਰ।

ਇਸੇ ਸਾਲ ਇਹ ਦੋਵੇਂ ਸਾਧੂ, ਗੁਰਧਾਮਾਂ ਦੀ ਯਾਤ੍ਰਾ ਤੇ ਧਰਮ ਪ੍ਰਚਾਰ ਕਰਦੇ, ਹਰਿਦੁਆਰ ਤੇ ਦੇਹਰਾ ਦੂਣ ਤੱਕ ਪਹੁੰਚੇ। ਓਥੋਂ ਸਾਲ ਬੁਛ ਦਾ ਇਕ ਲੰਮਾ ਛੜ (ਵਲੁ') ਬੜੇ ਤਰੱਦਦ ਨਾਲ ਅੰਮ੍ਰਿਤਸਰ ਆਂਦਾ, ਤੇ ਝੰਡੇ ਬੰਗੇ ਵਾਲੀ ਥਾਂ, ਵਾਂਸ ਦਾ ਛੜ ਬਦਲ ਕੇ, ਸਾਲ ਦਾ ਨਿਸ਼ਾਨ ਝੁਲਾਇਆ। ਇਹ ਝੰਡਾ ਸੰਮਤ ਅਠਾਰਾਂ ਸੇ ਤਿਹੜ੍ਹ ਤੱਕ ਬਰਾਬਰ ਸੁਸ਼ੇਖਿਤ ਰਿਹਾ।

ਸੰਮਤ ੧੯੫੭—੯ ਦੇ ਲਾਗੇ-ਸ਼ਾਗੇ; ਭਾਈ ਪ੍ਰਾਤਿਮ ਦਾਸ ਤੇ ਭਾਈ ਸੰਤੇਖ ਦਾਸ ਜੀ ਨੇ, ਬਾਬਾ ਬਲਖੰਡੀ ਜੀ (ਭਾਈ ਮੀਹਾਂ ਜੀ ਦੀ ਬਖ਼ਸ਼ ਵਿਚੋਂ) ਨਾਲ ਵਿਚਾਰ ਕਰਕੇ, ਸਿੱਖ ਸਾਧੂਆਂ ਵਾਲਾ ਸਾਧਾਰਨ ਵੇਸ ਛੱਡ ਦਿੱਤਾ; ਤੇ ਜਟਾ-ਬਿਛੂਤ ਧਾਰੀ ਨਾਂਗੇ ਸਾਧੂ ਬਣ ਗਏ। ਹੋਰਨਾਂ ਸਾਥੀਆਂ ਨੂੰ ਭੀ ਇਸੇ ਰਾਹ ਪਾ ਦਿਤਾ। ਅਰੁ 'ਨਿਰਬਾਣ' (ਵਿਰਕਤ, ਮੁਕਤ) ਸਦਾਉਣ ਲੱਗੇ।

ਸੰਮਤ ੧੯੬੧ ਬਿ: ਵਿਚ ਭਾਈ ਸੰਤੇਖ ਦਾਸ ਜੀ ਨੇ 'ਅੰਮ੍ਰਿਤਸਰ' ਸਰੋਵਰ ਦੀ ਪੂਰੋਵੇਤਰੀ ਗੁੱਠੇ, ਧਰਮਸਾਲ (ਡੇਰਾ) ਬਣਾ ਕੇ 'ਗੁਰੂ ਕਾ ਲੰਗਰ' ਜਾਰੀ ਕੀਤਾ! ਅਰੁ ਆਏ ਗਏ ਸਾਧੂ ਮੁਸਾਫਰਾਂ ਦੇ ਬਿਸਰਾਮ ਲਈ ਮਕਾਨ ਬਣਾਏ। ਚੜ੍ਹਤ ਤੇ ਸਹਾਇਤਾ ਆਫਿਤ ਤੋਂ ਹੋਈ ਆਮਦਨ ਨਾਲੇ ਨਾਲ ਗੁਰੂ ਕੇ ਲੰਗਰ ਤੇ ਗਰੀਬ-ਗੁਰਬੇ ਦੀਆਂ ਲੋੜਾਂ ਪੂਰੀਆਂ ਕਰਨ ਪੁਰਖਰਚ ਕਰ ਦੇਂਦੇ ਰਹੇ। ਸੰਮਤ ੧੯੬੬ ਬਿ: ਵਿਚ ਉਦਾਸੀ ਸਾਧੂਆਂ ਦਾ 'ਨਵਾਂ ਅਖਾੜਾ' ਕਨਖਲ ਵਿਚ ਤਿਆਰ ਕਰਵਾਇਆ। ਆਪ ਨੇ ਉਣੌਜਾਹ ਵਰ੍ਹੇ ਇਸਤਰ੍ਹਾਂ ਨਿਰੰਕਾਰੀ ਧਰਮ ਦਾ ਪ੍ਰਭਾਰ ਤੇ ਸੇਵਾ-ਸਿਮਰਨ ਕਰਦਿਆਂ ਬਿਤਾਏ। ਫਿਰ ਸੱਪ ਦੀ ਕੁੰਜ ਵਾਂਗੁ ਦੇਹ ਤਿਆਗ ਕੇ ਗੁਰਪੁਰੀ ਪਧਾਰ ਗਏ।

੨. ਨਿਰਬਾਣ ਆਪ ਬ੍ਰਹਮ ਜੀ—ਭਾਈ ਸੰਤੇਖ ਦਾਸ ਤੋਂ ਬੱਦ, ਉਨ੍ਹਾਂ ਦੇ ਸੇਵਕ ਭਾਈ ਬ੍ਰਹਮ ਜੀ (ਜਿਨ੍ਹਾਂ ਨੂੰ ਪੁਸਤਕ ਦਾ ਲਿਖਾਰੀ ਨਿਰਬਾਣ 'ਆਪ ਬ੍ਰਹਮ' ਲਿਖਦਾ ਇ) ਇਸ ਧਰਮਸਾਲ ਦੇ ਮਹੰਤ ਬਣੇ। ਉਹ ਸਾਵਾ ਸਿਮਰਨ-ਭਜਨ ਵਿਚ ਨਿਮਗਨ ਰਹਿਣ ਵਾਲੇ ਕੋਮਲ-ਮਨ ਸਾਧੂ ਸਨ। ਅਰਥੀਆਂ ਦੇ ਅੜ੍ਹ ਕੰਮ ਖੁਦ ਮਹਾਰਾਜਾ

੩੯੦.

ਰਣਜੀਤ ਸਿੰਘ ਪਾਸ ਜਾ ਕੇ ਕਰਵਾ ਦੇਂਦੇ ਸਨ। ਆਪਣੇ ਲਈ ਕਦੀ ਕਿਸੇ ਤਰ੍ਹਾਂ ਦੀ ਯਾਚਨਾ ਨਹੀਂ ਸਨ ਕਰਦੇ। ਅਨੇਕਾਂ ਹੋਰਨਾਂ ਧਰਮਸਾਲਾਂ ਡੇਰਿਆਂ ਦੇ ਨਾਮ ਹੜਾਰਾਂ ਰੁਪਿਆਂ ਦੀਆਂ ਜਾਇਦਾਦਾਂ, ਸਰਦਾਰਾਂ ਮਹਾਰਾਜਿਆਂ ਪਾਸੋਂ ਧਰਮ-ਅਰਬ ਲਵਾਈਆਂ; ਜੋ ਅੱਜ ਤਕ ਬਹਾਲ ਹਨ। ਧਰਮਸਾਲ ਵਿਚ ਇਸ਼ਨਾਨ ਕਰਨ ਲਈ ਵੱਖੇ ਵੱਖਰੇ ਗੁਸਲਖਾਨੇ ਬਣਵਾਏ। ਉਨ੍ਹਾਂ ਦੀ ਰੁੱਤੇ ਇਹਨਾਂ ਗੁਸਲਖਾਨਿਆਂ ਵਿਚ ਬੜੀ ਗਹਿਮਾ ਗਹਿਮ ਰਹਿੰਦੀ ਹੈ।

ਮਹਾਰਾਜਾ ਰਣਜੀਤ ਸਿੰਘ ਸੰਤ ਜੀ ਦਾ ਬੜਾ ਅਦਬ ਸਤਕਾਰ ਕਰਦੇ ਸਨ। ਗਰਮੀਆਂ ਦੇ ਮੌਸਮ ਜਦੋਂ ਸਰਕਾਰ ਦੇ ਦਫ਼ਤਰ ਅੰਮ੍ਰਿਤਸਰ ਹੁੰਦੇ; ਤਾਂ ਮਹਾਰਾਜਾ ਸਾਹਿਬ ਅਕਸਰ ਪੈਦਲ ਟੁਰਕੇ, ਮਹੰਤ ਜੀ ਦੇ ਦਰਸ਼ਨ ਕਰਨ ਆਉਂਦੇ ਹੁੰਦੇ। ਰਾਜ-ਦਰਬਾਰ ਸਮੇਂ, ਮਹੰਤ ਜੀ ਨੂੰ ਬੜੇ ਅਦਬ ਸਤਿਕਾਰ ਨਾਲ ਸੱਦਿਆਂ ਤੇ ਲਿਜਾਇਆ, ਅਤੁ ਬੜੀ ਪੂਜਾ-ਭੇਟਾ ਅਰਪਨ ਕਰਕੇ, ਵਾਪਸ ਡੈਰੇ ਪੁਚਾਇਆ ਜਾਂਦਾ ਸੀ। ਮਹਾਰਾਜਾ ਸਾਹਿਬ ਨੇ ਲੰਗਰ ਵਾਸਤੇ ਚੋਖੀ ਜਾਗੀਰ ਲਾਈ ਸੀ; ਜੋ ਹੁਣ ਤੱਕ ਬਹਾਲ ਹੈ। ਮਹੰਤ ਜੀ ਨੇ ਧਰਮਸਾਲ ਦੀ ਆਮਦਨਿ ਵਿਚੋਂ ਸਿੱਖਾਂ-ਸਾਧੂਆਂ ਦੇ ਬਿਸਰਾਮ ਵਾਸਤੇ ਅਨੇਕਾਂ ਮਕਾਨ ਹੋਰ ਤਿਆਰ ਕਰਵਾਏ।

ਭੰਗੀ ਮਿਸਲ ਦਾ ਸਰਦਾਰੁੰਬੜਾ ਹੰਕਾਰ ਗਿਆ ਸੀ। ਉਹ ਸੰਤਾਂ ਸਾਧਾਂ ਤੇ ਮਹੰਤਾਂ ਦੀ ਸਦਾ ਨਿੰਦਾ ਕੀਤਾ ਕਰੇ। ਮਹੰਤ ਜੀ ਦੀ ਸੰਗਤਿ ਵਿਚ ਰਹਿਣ-ਬਹਿਣ ਵਾਲੇ ਲੋਕਾਂ ਇਕ ਵਾਰੀ ਗੱਲ ਹਿਲਾਈ, ਕਿ—

“ਮਹਾਰਾਜਾ ! ਇਹ ਸਰਦਾਰ ਆਪ ਦੀ ਤੇ ਸੰਤਾਂ ਦੀ ਬੜੀ ਨਿੰਦਾ ਕਰਦਾ ਹੈ। ਦੇਖੋ, ਆਪ ਦਾ ਪ੍ਰਤਾਪ ਬੀਨਹੀਂ ਸਹਾਰ ਸਕਿਆ। ਸੰਤਾਂ ਭਗਤਾਂ ਦੀ ਨਿੰਦਾ ਕਰਨ ਵਾਲੇ ਬੰਦੇ ਦਾ ਸਦਾ ਬੁਰਾ ਹੁੰਦਾ ਇ; ਪਰ ਇਹ ਸਾਡੇ ਦਿਨ ਵਧਦਾ ਜਾ ਰਿਹਾ ਹੈ।”

ਇ: ਪ: ੩੯੨.

ਨਿਰਬਾਣ ਜੀ ਨੇ ਬਚਨ ਕੀਤਾ:-

“ਸੁਣੋ ਭਾਈ ! ਜੋ ਬੁਰਾ ਕਰੋ, ਤੇ ਬਹੁਤਾ ਵਧੇ, ਉਹ
ਬਹੁਤਾ ਚਿਰ ਨਹੀਂ ਤੱਗਦਾ। ਅਕਾਲ ਪੁਰਸ਼ ਗਰਬ-ਪਰਹਾਰੀ
ਹੈ। ਇਹੋ ਜਹੋ ਬੰਦਿਆਂ ਨੂੰ ਇਕੇ ਦਿਨ ਵਿਚ ਦੂਰ ਕਰ
ਦੇਂਦਾ ਹੈ।”

ਮਹੰਤ ਜੀ ਤਾਂ ਏਨਾਂ ਬਚਨ ਕਰ ਕੇ ਅੰਮ੍ਰਿਤਸਰ ਮੁਕਿ ਆਏ;
ਪਿੱਛੋਂ ਛੇਤੀ ਹੀ ‘ਸਰਕਾਰ’ ਤੇ ਭਗਵੰਤ ਦੀ ਐਸੀ ਕਰੋਪੀ ਹੋਈ,
ਕਿ ਉਸ ਸਰਦਾਰ ਦਾ ਸਰਬੰਸ ਨਾਸ ਹੋ ਗਿਆ। ਲੋਕੀ, ‘ਸਾਧ
ਦੀ ਨਿੰਦਾ ਦਾ ਫਲ, ਤੇ ਸੰਤ-ਬਚਨ ਦੀ ਸੱਤਿਆ ਦਾ ਚਮਤਕਾਰ ਵੇਖਕੇ
ਅਚਰਜ ਮੰਨ ਗਏ।

ਇਕੇਰਾਂ ਆਪ ਬ੍ਰਾਹਮ ਜੀ ‘ਧਨੋਏ’ ਨਗਰ ਗਏ। ਓਥੇ ਇਕ
ਸੁੱਕੀ ਟਾਹਲੀ ਹੇਠਿ ਜਾ ਬੈਠੇ। ਇਕ ਜ਼ਿਮੌਂਦਾਰ ਨੇ ਬਿਨੈ ਕੀਤੀ: “ਸੰਤ
ਜੀ ! ਕਿਸੇ ਛਾਇਆ ਵਾਲੇ ਬਿਰਛ ਤਲੇ ਬਿਸਰਾਮ ਕਰੋ ! ਇਹ
ਟਾਹਲੀ ਤਾਂ ਸੁੱਕੀ ਖੜੀ ਹੈ। ਛਾਂ ਇਸ ਦੀ ਕਿਥੇ ਐ ! ਛਾਇਆ ਬਿਨਾਂ
ਗਰਮੀ ਦੀ ਰੂੱਤੇ ਅੱਖੇ ਹੋਵੇਗੇ !”

ਸੰਤ ਜੀ ਨੇ ਸਹਿਜ ਸੁਭਾਉ ਬਚਨ ਕੀਤਾ: “ਸਾਨੂੰ ਇਹੋ
ਟਾਹਲੀ ਛਾਉ : ਦੇਵੇਰੀ !” ਸਾਧ-ਬਚਨ ਦੇ ਸਦਕੇ ਟਾਹਲੀ ਉਸੇ
ਛਿਨ ਸਾਵੀ-ਸਰਵੀ ਹੋ ਗਈ। ਅਤੁ ਦੁਰਸ਼ੋ ਚੱਕੇ ਧੱਕੇ ਹੋ ਕੇ, ਧੰਨ !
ਧੰਨ !! ਕਹਿਣ ਲੱਗ ਪਢੇ। ਗੁਰੂ ਤੇ ਸੰਤਾਂ ਦੀ ਬੜੀ ਮਹਿਮਾ ਹੋਈ;
ਨਿੰਦਕ ਦੁਖੀ, ਤੇ ਸੰਤ ਸਭ ਖੁਸ਼ੀ ਹੋਈ।

ਮਹੰਤ ਜੀ ਨੇ ਆਪਣੀ ਆਖਰੀ ਉਮਰ ਵਿਚ ਇਕ ਮਹਾਂਜੱਗ
(ਭੰਡਾਰਾ) ਕੀਤਾ। ਸਾਰੇ ਭਾਰਤ ਵਿਚੋਂ, ਹਰ ਸੰਪਰਵਾਇ ਦੇ ਸਾਂਪੂ-
ਸਿੱਖ ਇਕੱਠੇ ਹੋਏ। ਬਿਅੰਤ ਧਨ ਖਰਚ ਕੀਤਾ ਗਿਆ। ਪ੍ਰਬੰਧ ਤੇ
ਸੰਤ-ਸੁਆਗਤ ਵਾਸਤੇ, ਮਹਾਰਾਜਾ ਰਣਜੀਤ ਸਿੰਘ ਨੌ, ਰਾਜਾ ਧਿਆਨ
ਸਿੰਘ ਤੇ ਮਿਸਰ ਬੇਲੀ ਰਾਮ ਨੀਤੇ ਹੋਏ ਸਨ। ਆਪ ‘ਸਰਕਾਰ’ ਬੀ
ਉਸ ਮੌਕੇ ਚੇਖਾ ਚਿਰ ਅੰਮ੍ਰਿਤਸਰ ਟਿਕੇ ਰਹੇ।

ਇਸੇ ਲਾਗੇ-ਸ਼ਾਗੇ ਵਿਚ, ਮਹੰਤ ਜੀ ਨੇ ਸ਼ਹਿਰੋਂ ਬਾਹਰ,
ਸ਼ਾਹਰਾਹ ਆਮ ਪੁਰ ਇਕ ਵਡਾ ਖੂਹ ਲਵਾਇਆ, ਜੋ ਹੁਣ ਤਕ ਸੁਲਤਾਨ-
ਵੰਡ ਦਰਵਾਜ਼ਿਓਂ ਬਾਹਰਵਾਰ ਮੌਜੂਦ ਹੈ, ਤੇ ਛਥੀਲ ਲੱਗੀ ਰਹਿੰਦੀ ਹੈ।

ਇ: ਪ: ੩੯੩.

੩੯੨.

ਇਨ੍ਹਾਂ ਨੇ ਹੋਰ ਬੀ ਕੋਈ ਖੂਹੇ ਖਟਾਏ ਤੇ ਨੇਕ ਕੰਮ ਕੀਤੇ। ਮਹਾਰਾਜਾ ਰਣਜੀਤ ਸਿੰਘ ਤੋਂ ਬੱਦ ਮਹਾਰਾਜਾ ਖੜਗ ਸਿੰਘ ਰਾਜ ਸਿੰਘਾਸਨ ਪੁਰ ਬੈਠਾ। ਉਸਨੇ ਪਰਗਣਾ ਗੁਰਦਾਸਪੁਰ ਵਿਚੋਂ ਪਿੰਡ ਲੁਹਾਰਾਂ ਵਾਲੀ, ਤੇ ਪੰਜ ਸੌ ਦਮਤਾ ਨਕਦ, ਇਸ ਧਰਮਸਾਲ ਦੇ ਲੰਗਰ ਵਾਸਤੇ ਅਰਦਾਸ ਕਰਾਇਆ। ਮਹਾਰਾਜਾ ਸ਼ੇਰ ਸਿੰਘ ਨੇ ਬੱਧੀ ਮਰਯਾਦਾ ਮੁਜਬ ਮਹੰਤ ਸਾਹਿਬ ਨੂੰ ਝੁਰਦਾਸਿ ਭੇਜੀ।

ਆਪ ਬੂਹਮ ਜੀ ਨੇ ੪੨ ਵਰ੍ਹੇ ਮਹੰਤੀ ਕੀਤੀ। ਆਪਣੇ ਸਮੇਂ ਲੰਗਰ ਅਤੇ ਇਮਾਰਤ ਵਿਚ ਕਾਫੀ ਵਾਧਾ ਕੀਤਾ।

੩. ਨਿਰਬਾਣ ਬੂਹਮ ਹਰੀ ਜੀ ਭਾਈ 'ਆਪ ਬੂਹਮ' ਤੋਂ ਬੱਦ ਇਸ ਡੇਰੇ ਦੇ ਮਹੰਤ ਨੀਤੀ ਗਏ। ਇਹ ਸਾਧੂ ਬੜੇ ਦ੍ਰਿੜ੍ਹ-ਆਸਣ, ਬੜੇ ਪ੍ਰਤਾਪੀ, ਘੱਟ ਬੇਲਣ ਵਾਲੇ, ਪਰ ਹਾਜ਼ਰ ਜੁਆਬ ਸੱਜਣ ਸਨ। ਜਦੋਂ ਕੋਈ ਪੁਸ਼ਨ ਕਰੇ, ਤੁਰਤ ਉਤਰ ਦੇਣਾ; ਪਰ ਬੇਲਣ ਮੁੱਲਦਾ। ਬ੍ਰਿਤਿ ਸਾਧਾਰਨ ਤੇ ਬਿਚਹਾਰ ਰਾਜਸੀ। ਨਿਰਚਾਹ ਐਡੇ, ਕਿ ਭਾਵੇਂ ਕੋਈ ਕਿਤਨਾ ਬੜਾ ਰਾਜਾ ਮਹਾਰਾਜਾ ਆਵੇ, ਨਾ ਕਿਸੇ ਦਾ ਆਦਰ ਕਰਨਾ; ਨਾਂ ਨਿਰਾਦਰ। ਸਦਾ ਸਹਿਜ ਅਵਸਥਾ ਦੇ ਰੰਗ ਵਿਚ ਵਿਰਾਜਣਾ। ਬੇਲ-ਬਾਣੀ ਵਿਚ ਬੜੀ ਸਕਤਿ। ਮੂੰਹੋਂ ਜੋ ਬਚਨ ਨਿਕਲ ਜਾਏ, ਅਚੂਕ ਬਾਣੁ ਸਮਾਨ ਕਰੀ ਨਾਂ ਖੰਝਣਾ।

ਅਟਾਰੀ ਨਗਰ ਦੇ ਵਸਨੀਕ ਸਰਦਾਰ ਸ਼ਾਮ ਸਿੰਘ; ਬੜੇ ਜੁਬੇ, ਅਣਖ ਤੇ ਧਨ-ਪ੍ਰਤਾਪ ਵਾਲੇ ਸਰਦਾਰ ਸਨ। ਪਰ ਘਰ ਉਨ੍ਹਾਂ ਦੇ ਪੁੱਤਰ ਕੋਈ ਨਾਂ। ਇਸ ਗੱਲੋਂ ਸੱਦਾ ਕੁਝ ਨਿਰਾਸ ਤੇ ਉਦਾਸ ਰਹਿਣ। ਜਤਨ ਬੜੇ ਕੀਤੇ, ਪਰ ਪੁੱਤਰ ਦੀ ਦਾਤ ਪ੍ਰਾਪਤਿ ਨਾਂ ਹੋਈ। ਆਖਰ ਆਪਣੀ ਇਹ ਥੁੜ੍ਹ ਤੇ ਲੋਚਾ, ਸੰਤ ਬੁਹਮਹਰੀ ਜੀ ਪਾਸ ਪ੍ਰਗਟ ਕੀਤੀ। ਮਹੰਤ ਜੀ ਨੇ ਉਨ੍ਹਾਂ ਵਾਸਤੇ ਗੁਰੂ-ਸਿਰਜਨਹਾਰ ਦੇ ਦਰਬਾਰ ਅਰਦਾਸ ਕਰਕੇ, ਇਹ ਮਿੱਠਾ ਫਲ ਲੈ ਦਿੱਤਾ।

ਇਸੇ ਤਰ੍ਹਾਂ ਇਕ ਬਾਣੀਆਂ ਰਤਨਚੰਦ ਨਾਮ; ਇਸ ਦੇ ਘਰਿ ਬਾਲ ਤਾਂ ਹੋਣ, ਪਰ ਇਥਦੇ ਮਾਪਿਆਂ ਨੂੰ ਸਦਾਈ ਵਿਛੋੜਾ ਦੇ ਜਾਇਆ ਕਰਨ। ਇਕੋਂ ਲੜਕਾ ਜਨਮਿਆ, ਜਦੋਂ ਅਗਲਿਆਂ ਬੱਚਿਆਂ ਵਾਂਗੂ ਮਰਨ ਕੰਢੇ ਪਹੁੰਚਾ ਫਿੱਠਾ, ਤਾਂ ਉਹ ਬਾਣੀਆਂ ਬੱਚੇ

ਇਂ ਪ. ੩੯੪.

ਨੂੰ ਸੰਤ ਬ੍ਰਹਮ ਹਰੀ ਜੀ ਪਾਸ ਲੈ ਕੇ ਆਇਆ। ਇਨ੍ਹਾਂ, ਬਿਨਾਂ ਕੁਝ ਆਖੇ ਮੌਜੂਦ ਭੇਜਿਆ। ਤਿੰਨ ਵਾਰੀ ਇਸੇ ਤਰ੍ਹਾਂ ਕੀਤਾ। ਰਤਨ ਚੰਦ ਲਿਆਵੇ; ਮਹੰਤ ਸਾਹਿਬ ਮੌਜੂਦ ਘੱਲਣ। ਜਦੋਂ ਬੱਚੇ ਦੇ ਸੁਆਸ ਮੁਕਣ ਤੇ ਆਏ, ਤਾਂ ਉਸ ਦਾ ਪਿਤਾ, ਕਪੜੇ ਵਿਚ ਲਪੇਟ ਕੇ ਪਿਛਲੇ ਮਹੰਤਾਂ ਦੀਆਂ ਸਮਾਧਾਂ ਅੰਦਰ ਚੁਪ-ਕੀਤਾ ਰੱਖ ਆਇਆ। ‘ਨਿਰਬਾਣ ਜੀ’ ਜਿਸ ਵੇਲੇ ਉਸ ਪਾਸੇ ਫਿਰਨ ਤੇ ਧੂਪ-ਦੀਪ ਕਰਾਉਣ ਗਏ, ਤਾਂ ਪੋਟਲੀ ਪਈ ਵੇਖ ਕੇ, ਚੁਕਾ ਲਈ। ਫਰੇਲ ਕੇ ਵੇਖਿਆ, ਤਾਂ ਰਤਨ ਚੰਦ ਦਾ ਉਹੋ ਬਚਾ ਸੀ; ਜਿਸ ਨੂੰ ਮਹੰਤ ਜੀ ਤੈ ਵਾਰੀ ਮੌਜੂਦ ਚੁਕੇ ਸਨ। ਹੁਣ ਉਸ ਵਿਚ ਕੋਈ ਸਾਹ ਚਲਦਾ ਪ੍ਰਤੀਤਿ ਨਹੀਂ ਸੀ ਹੁੰਦਾ। ਮਹੰਤ ਜੀ ਨੇ ਸੱਤ ਸਰੂਪ (ਵਾਹਗੁਰੂ) ਦਾ ਧਿਆਨ ਧਰ ਕੇ, ਬੱਚੇ ਦੇ ਮੂੰਹ ਵਿਚ ਜਲ ਪਾਇਆ ਤੇ ਨੇਤ੍ਰਾਂ ਪੁਰ ਛਿੱਟਾ ਮਾਰਿਆ। ਬਾਲ ਨੇ ਨੈਣ ਥੋੜ੍ਹੇ ਦਿਤੇ ਤੇ ਸਾਵਧਾਨ ਹੋ ਆਇਆ। ਵੇਖਣ ਵਾਲੇ ਹਰਿਆਨ ਹੋ ਗਏ। ਰਤਨ ਚੰਦ ਨੂੰ ਖ਼ਬਰ ਮਿਲੀ, ਤਾਂ ਆਇ ਨਿਰਬਾਣ ਜੀ ਦੇ ਚਰਨੀ ਢੱਠਾ। ਆਖੇ; “ਮਹਾਰਾਜ! ਇਹ ਬਾਲ ਆਪ ਦੀ ਦਿਵਾਨੀ ਨਾਲ ਬਚ ਗਿਆ ਹੈ; ਮੇਰੀ ਜੜ ਹਰੀ ਰਹਿ ਗਈ ਹੈ। ਹੁਣ ਇਸ ਨੂੰ ਅਪਣਾ ਹੀ ਬਾਲਕਾ (ਚੇਲਾ) ਬਣਾ ਲਓ!” ਸੰਤ ਜੀ ਕਹਿਣਾ;—“ਅਸਾਂ ਨਹੀਂ ਰੱਖਣਾ! ਸਾਨੂੰ ਨਹੀਂ ਲੋੜ!” ਪਰ ਬਾਣੀਆਂ ਖ਼ਹਿੜਾ ਨਾ ਢੱਡੇ। ਬਹੁਤਾਂ ਹਠ ਕੀਤਾ; ਤਾਂ ਮਹੰਤ ਜੀ ਨੇ ਉਸਦਾ ਨਾਂ ‘ਫ਼ਕੀਰ’ ਰੱਖ ਕੇ, ਰਤਨ ਚੰਦ ਦੇ ਹਵਾਲੇ ਕਰ ਦਿੱਤਾ।

ਖੜਗ ਸਿੰਘ ਨਾਮੇ ਇਕ ਸਰਦਾਰ; ਪਰ ਸੰਤਾਨ ਵਲੋਂ ਉੱਕਾ ਸੱਖਣਾ! ਬੜੇ ਜੰਤ੍ਰ, ਮੰਤ੍ਰ, ਤੰਤ੍ਰ, ਦਰ ਥੱਕਾ; ਮੁਰਾਦ ਪੂਰੀ ਨਾ ਹੋਈ। ਆਖਰ ਕਿਸੇ ਨੇ ਉਸਦਾ ਧਿਆਨ ਗੁਰਮੁਖ ਸਾਧੂਆਂ ਦੀ ਰੱਦੀ ਵੱਲ ਦੁਆ ਕੇ, ਖੜਗ ਸਿੰਘ ਨੂੰ ਸੰਤ ਬ੍ਰਹਮ ਹਰੀ ਜੀ ਦੇ ਚਰਨ ਫੜਨ ਦੀ ਪ੍ਰੇਰਨਾ ਕੀਤੀ। ਉਹ ਆਇਆ, ਤੇ ਸੰਤਾਂ ਦਾ ਮਿਨਤ ਤਰਲਾ ਕਰਕੇ, ਆਪਣਾ ਮਨੋਰਥ ਅਰਜ ਕੀਤਾ। ਮਹੰਤ ਜੀ ਨਾ ਮੰਨੇ। ਉੱਤੇ ਸਤਿਸੰਤੀ ਸਾਧੂਆਂ ਨੇ ਪ੍ਰਾਰਥਨਾ ਕੀਤੀ, ਕਿ “ਮਹੰਤ ਜੀ! ਇਸ ਪ੍ਰਾਰਥੀ ਦੀ ਪ੍ਰਾਰਥਨਾ ਮੰਨ ਲੈਣੀ ਚਾਹੀਦੀ ਹੈ; ਨਹੀਂ ਤਾਂ ਸੰਤਾਂ ਦੀ ਪੈਜ ਪਛੋੜੀ ਹੰਦੀ ਹੈ!” ਇਹ ਰੱਲ ਸੁਣ ਕੇ, ਸੰਤ ਮਸਾਂ ਮਸਾਂ ਛਰਾਂ ਤੇ ਆਏ; ਤੋਂ ਖੜਗ ਸਿੰਘ ਦੀ ਮੁਰਾਦ ਪੂਰੀ ਕਰਨ ਵਾਸਤੇ ਸਿਰਜਨਹਾਰ

੩੯੪.

ਦੀ ਦਰਗਾਹ ਵਿਚ ਅਰਦਾਸ ਕੀਤੀ । ਸਮਾਂ ਪਾਕੇ ਉਸਦੇ ਘਰ ਭੀ
ਲੜਕਾ ਪੈਦਾ ਹੋਇਆ ॥

‘ਗੰਡੀ ਵਿੰਡ’ ਦਾ ਇਕ ਪਟਵਾਰੀ ਬੜਾ ਬੜ-ਬੋਲਾ; ਨਾਲੇ
ਸਾਧ-ਸੰਤਾਂ ਦੀ ਨਿੰਦਿਆ ਕੀਤਾ ਕਰੇ; ਨਾਲੇ ਆਖੇ:-

“ਸੰਤ ਸੁੰਤ ਦੁਨੀਆਂ ਤੇ ਕੋਈ ਨਹੀਂ; ਸਭ ਭੇਖਧਾਰੀ
ਫਿਰਦੇਣਿ ! ਜੇ ਕੋਈ ਹੋਵੇ; ਮੈਨੂੰ ਪੱਤ ਦੇਵੇ; ਤਦ ਮੈ ਜਾਣਾ,
ਜੁ ਸੰਤ ਹੈ ! ਮੇਰੇ ਭਾਣੇ ਤਾਂ ਸਾਰੇ ਝੂਠੇ ਨਿ !”

ਇਹ ਗੱਲ ਸੱਣ ਕੇ ਸੰਤ ਚੁੱਪ ਕਰ ਰਿਹਾ ਕਰਨ ! ਇਕੇਰਾਂ ਪਟਵਾਰੀ
ਮਹੰਤ ਜੀ ਪਾਸ ਆਇਆ; ਅਤੁ ਉਹੋ ਕੱਝ ਝੱਲ ਖਿਲਾਰਿਆ । ਬ੍ਰਹਮ
ਹਰੀ ਜੀ ਪਹਿਲਾਂ ਤਾਂ ਬੜੇ ਖਡਾ ਹੋਏ; ਪਰ ਮਗਰੋਂ ਉਪੇਖਿਆ-
ਖਿਮਾ ਵਿਚਾਰ ਕੇ, ਬਚਨ ਕੀਤਾ:-

“ਜਾਹ, ਤੇਰੇ ਘਰ ਲੜਕਾ ਤਾਂ ਹੋ ਜਾਓ; ਪਰ ਜਿਸ ਮੂੰਹ
ਨਾਲ ਸੰਤਾਂ ਦੀ ਨਿੰਦਾ ਕਰਦਾ ਇੰਦਿਆਂ; ਉਸੇ ਨਾਲ ਉਸਤਤਿ ਕਰੀ !
ਅਤੁ ਸਾਧ-ਸੇਵਾ, ਸਰਧਾ-ਪ੍ਰੇਮ ਨਾਲ ਕਰਨੀ !”

ਪਟਵਾਰੀ ‘ਸਤਿ ਬਚਨ !’ ਆਖ ਕੇ ਸੰਤਾਂ ਦੇ ਬਚਨਾਂ ਪੁਰ ਅਮਲ ਕਰਨ
ਲੱਗ ਪਿਆ; ਅਤੁ ਵਰੇ ਦੇ ਅੰਦਰ ੨ ਉਸ ਦੇ ਘਰਿ ਗੁਰੂ ਦਾਤਾਰ ਨੇ
ਪੱਤਰ ਬਖਸ਼ ਦਿੱਤਾ । ਪੱਥੀ ਦਾ ਲਿਖਾਰੀ ਦਸਦਾ ਇਹ, ਕਿ ਉਹ ਪਟਵਾਰੀ
“ਆਜ(ਸੰਮਤ ੧੯੫੩ ਬਿੱਥਿਆਂ) ਤੱਕ ਸੰਤਾਂ ਕੀ ਸੇਵਾ ਕਰਤਾ ਹੈ!”

੪. ਮਹੰਤ ਬ੍ਰਹਮ ਬੂਟਾ ਜੀ, ‘ਨਿਰਬਾਣ’—ਸੰਤ ਜੀ ਦੇ
ਨਾਮ ਨਾਲ ‘ਨਿਰਬਾਣ’ ਸੰਗਿਆ, ਸਿਰਫ਼ ਇਸ ਵਾਸਤੇ ਲੱਗੀ ਹੈ, ਕਿ
ਇਹ ਨਿਰਬਾਣ ਸੁੰਤੇਖ ਦਾਸ ਦੀ ਬੱਧੀ ਧਰਮਸਾਲ ਦੀ ਮਹੰਤੀ ਦੀ ਗੱਦੀ
ਪੁਰ ਬੈਠੇ ਸਨ । ਉਂਥੁੰਥੁੰ ਇਹ ਨਾਂਗੀ ਨਹੀਂ ਸਨ ਰਹੀਂ ਦੇ । ਸਿੱਖੀ-ਰਹਿਣੀ
ਦੇ ਧਾਰਣੀ ਸਨ । ਮਹੰਤ ਜੀ ਦਾ ਤੇਜ਼-ਤਪ ਬੜਾ, ਪਰ ਧੀਰਜ ਬੀ
ਧਰਤੀ ਸਮਾਨ, ਅਤੁ ਸੀਤਲਤਾ ਜਲ ਜੇਹੀ । ਤੁਰਦੇ ਏਨੇ ਤੇਜ਼, ਜਾਣੋ
ਸੁਰਜ-ਚੰਦ ਨੂੰ ਛੁਹ ਲੈਣਗੇ । ਨਿੰਦਾ-ਉਸਤਤਿ ਤੋਂ ਸਦਾ ਉਚੇਰੇ । ਜਪੁ-
ਤਪੁ ਦੇ ਧਨੀ ਅਤੁ ਸੰਤ-ਸੇਵਾ ਦੀ ਲਗਨ ਵਾਲੇ, ਅਲਪ ਅਹਾਰ ਤੇ
ਸੁਲਪ ਨਿੰਦਰਾਂ ਦੇ ਨੌਮੀ ਸਾਧੂ ਸਨ । ਤੇਰੇ (ਧਰਮ ਸਾਲ) ਦੀ ਸੇਵਾ।

ਇ: ਪ: ੩੯੬.

ਹੱਥੀਂ ਕਰਨੀ। ਜੋ ਵਿੱਦਿਆਰਥੀ ਵਿੱਦਿਆ ਪੜ੍ਹਨ ਦੀ ਅਭਿਲਾਖਾ ਨਾਲ ਆਵੇ; ਉਸ ਨੂੰ ਵਰਿਆਂ-ਬੱਧੀ ਬਿਸਰਾਮ ਤੇ ਪ੍ਰਸ਼ਾਸਨ ਦੇਂਦੇ ਰਹਿਣਾ। ਉਸਦੀ ਸੇਵਾ ਕਰਕੇ ਖੁਸ਼ ਹੋਣਾ। ਆਪ ਦੇ ਇਸ ਸੁਭਾਉ ਤੇ ਸਦਾਚਾਰ ਦੇ ਸਦਕੇ ਬੈਅੰਤ ਅਭਿਆਗਤਿ ਸਾਧੂ ਇਸ ਡੇਰੇ ਵਿਚ ਟਿਕੇ ਰਹੀਂ ਦੇ; ਤੇ ਵਿੱਦਿਆ ਪੂਰੀ ਦਿਲ-ਜੱਮੀ ਨਾਲ ਪ੍ਰਾਪਤਿ ਕਰਦੇ ਸਨ। ਮਹੰਤ ਜੀ ਖੁਦ ਗੁਰਬਾਣੀ ਦੀ ਕਥਾ ਬੜੀ ਪ੍ਰੀਤ ਨਾਲ ਨਿਤਾਪ੍ਰਤਿ ਸੁਣਦੇ। ਦਰਬਾਰ ਬਾਬੇ (ਸ੍ਰੀ ਗੁਰੂ ਗ੍ਰੰਥ) ਸਾਹਿਬ ਵਿਚ ਪਰਮ ਸਰਧਾ। ਸ੍ਰੀ ਦਰਬਾਰ ਸਾਹਿਬ' (ਹਰਿਮੰਦਿਰ) ਵਿਚ ਵਾਕ ਸੁਣਨ ਨਿੱਤ ਨੇਮ ਨਾਲ ਜਾਂਦੇ; ਤੇ ਪਰਕ੍ਰਮਾ ਜ਼ਰੂਰ ਕਰਦੇ; ਭਾਵੇਂ ਮੀਂਹ-ਵਾਯੁ ਦੇ ਝੱਖੜ ਭੀ ਝੁਲਦੇ ਹੋਣ। ਮਾਨੋ ਸਤਿਗੁਰਾਂ ਦੇ ਇਸ ਮਹਾਂਵਾਕ-

“ਝਖੜੂ ਝਾਗੀ, ਮੀਂਹ ਵਰਸੇ; ਭੀ ਗੁਰ ਦੇਖਣ ਜਾਈ ॥”

(ਸੂਹੀ, ਅਸਟਪਦੀਆਂ-ਮ: ੪)

ਪੁਰ ਪੂਰੀ ਝਰਾਂ ਪਹਿਰਾ ਦੇਂਦੇ ਸਨ। ਸੱਚ ਪੁੱਛੇ ਤਾਂ, ਇਸ ਦਰਬਾਰ ਦੇ ਸਿਰਜਨਹਾਿਰ ਦੀ ਕ੍ਰਿਪਾ ਨਾਲ ਹੀ, ਇਨ੍ਹਾਂ ਨੂੰ ਏਡੀ ਵਡਿਆਈ ਮਿਲੀ ਸੀ। ਮਹੰਤ ਸਾਹਿਬ ਰਾਜ-ਜੋਗ-ਦੇਹਾਂ-ਦੀ ਕਮਾਈ ਵਿਚ ਪੂਰੇ ਸੂਰੇ ਸਨ। ਵਿਰਤ-ਵੇਸ ਸਾਧਾਰਨ ਤੇ ਬਸਤ੍ਰ ਭਗਵਾ ਰਖਦੇ, ਰਾਜ-ਰਿਖੀਆਂ ਵਾਲੀ ਵਰਤਣ; ਬਚਨ ਵਿਚ ਸੱਤਿਆ ਤੇ, ਪਰ-ਸੁਆਰਥੀ ਸੁਭਾਉ ਦੇ ਮਾਲਕ ਸਨ। ਦ੍ਰੇਤ ਲੇਸ ਮਾੜ੍ਹ ਭੀ ਇਨ੍ਹਾਂ ਦੀ ਪ੍ਰਕਿਰਿਤਿ ਵਿਚ ਨਹੀਂ ਸੀ; ਹਰ ਮਤ-ਮਤਾਂਤ੍ਰ ਦੇ ਸਾਧੂ-ਛਕੀਰਾਂ ਨਾਲ ਬੜੇ ਪ੍ਰੇਮ ਨਾਲ ਗੁਰੂ ਹੁਸੰਕ ਕਰਦੇ ਮਿਲਦੇ। ਸਭ ਨਾਲ ਮਿੱਠਾ-ਮੇਲ ਗੋਲ ਰਖਦੇ ਸਨ। ਏਡੇ ਵੱਡੇ ਪ੍ਰਤਾਪ ਨੂੰ ਪਾਕੇ ਵੀ ਅਤਿ ਦਰਜੇ ਦੇ ਨਿਰਮਾਣ ਤੇ ਆਪਣੇ ਇਸ਼ਟ (ਗੁਰੂ ਜੀ) ਪੁਰ ਦ੍ਰਿੜ੍ਹ ਵਿਸ਼ਵਾਸ। ਬਿਰਤੀ ਅੰਤਰ-ਮੁਖ; ਪਰ ਦਿਲਾਵਰੀ ਬੜੀ। ਜੋ ਅਰਥੀ ਆਵੇ; ਤਿਸ ਦਾ ਦੁਖ ਨਾ ਸਹਾਰ ਸਕਣਾ।

ਇਕੇਰਾਂ ਆਪ ਧਨੋਏ ਨੱਗਰ ਗਏ। ਓਥੋਂ ਦੇ ਇਕ ਸਿੱਖ ਨੇ ਪ੍ਰਸ਼ਾਸਨ ਵਰਜਿਆ। ਛਕਣ ਗਏ; ਤਾਂ ਉਸਦੀ ਮਾਤਾ ਨੇ ਪ੍ਰਾਰਥਨਾ ਕੀਤੀ; ਕਿ “ਮੇਰੇ ਪੁੱਤ੍ਰ ਦੇ ਘਰਿ ਪੁੱਤ੍ਰ ਹੋਵੈ !” ਮਹੰਤ ਜੀ ਨੇ ਬਚਨ ਕੀਤਾ:—“ਚੰਗਾ ਮਾਈ ! ਜਦੋਂ ਤੇਰੇ ਘਰਿ ਪੌਤ੍ਰਾ ਪੈਦਾ ਹੋਉ, ਓਦੋਂ ਹੀ ਪ੍ਰਸ਼ਾਸਨ ਛਕਾਂਗੇ !” ਨੌਂ ਮਹੀਨੇ ਬੱਦ ਜਦੋਂ ਉਸ ਦੇ ਘਰਿ ਬਾਲਕ

ਇ. ਪ. ੩੯੭.

੩੯੬.

ਜਨਮਿਆਂ, ਤਦ ਹੀ ਪ੍ਰਸ਼ਾਦ ਛਕਿਆ ॥

ਮਹੰਤ ਜੀ ਵਿੱਚ ਇਕ ਅਲੋਕਾਰ ਗੱਲ ਇਹ ਸੀ, ਕਿ ਵਿਰੋਧੀਆਂ ਨਾਲ ਵੀ ਵਿਰੋਧ-ਭਾਵਨਾਂ ਨਾਲ ਨਹੀਂ ਸਨ ਵਰਤਦੇ। ਲਾਗਲੇ ਜੰਗਲ ਵਿੱਚੋਂ ਲੰਗਰ ਵਾਸਤੇ ਬਾਲਣ (ਸੁੱਕੀ ਲੱਕੜੀ) ਐਂਦਾ ਸੀ; ਉਸ ਪੁਰ ਕੁੱਝ ਜ਼ਿਮੀਂਦਾਰਾਂ ਏਂਤਰਾਜ਼ ਤੇ ਝਰਾੜਾ ਖੜਾ ਕਰ ਦਿੱਤਾ। ਮਾਮਲਾ ਬੜਾ ਲੰਮਾ ਵਧਿਆ; ਤੇ ਦੂਰ ਤੱਕ ਗਿਆ। ਲੇਕਿਨ ਇਨ੍ਹਾਂ ਦਿਨਾਂ ਵਿਚ ਬੀ, ਜੋਂਦੇ ਝਰਾੜੇਲ ਜ਼ਿਮੀਦਾਰ, ਕਦੀ ਡੇਰੇ ਆਣ; ਤਾਂ ਮਹੰਤ ਸਾਹਿਬ ਉਨ੍ਹਾਂ ਨੂੰ ਕੜ੍ਹਾਹ ਪ੍ਰਸ਼ਾਦ ਤੇ ਹੋਰ ਨ੍ਹਾਨ੍ਹਾਂ ਪ੍ਰਕਾਰ ਦੇ ਪਦਾਰਥ ਛਕਾਇਆ ਕਰਨ। ਜਦੋਂ ਵਰ੍ਹਾ ਇਸੇ ਹਾਲ ਬੀਤ ਗਿਆ; ਤਾਂ ਇਕ ਵਿਹਾੜੇ ਸਾਧਾਂ, ਮਹੰਤ ਜੀ ਨੂੰ ਆਖਿਆ:-

“ਮਹਾਰਾਜ ! ਇਹ ਲੋਕ ਤਾਂ ਸਾਡੇ ਨਾਲ ਬਖੇੜਾ ਕਰਦੇ ਹਨ; ਪਰ ਆਪ ਉਨ੍ਹਾਂ ਨੂੰ ਭਾਂਤਿ ਭਾਂਤਿ ਦੇ ਪ੍ਰਸ਼ਾਦ ਛਕਾਉਂਦੇ ਓ !”

ਨਿਰਬਾਣ ਜੀ ਬੋਲੇ:-

“ਭਾਈ ! ਸਭ ਆਪੋ ਆਪਣੀ ਪ੍ਰਾਲਭਦ ਖਾਂਦੇ ਹਨ !”

ਤਾਂ ਸਾਧੂ ਸਾਰੇ ਚੁੱਪ ਕਰ ਰਾਏ ॥

ਪੇਂਥੀ ਲਿਖਣਹਾਰ ਦਾ ਕਬਨ ਹੈ; ਕਿ “ਜੇ ਕੋਈ ਸੰਤੋਂ, ਬਿਰਾਹਮਨੇ, ਸੇਵੀ, ਬੇਦੀ, ਕਾ ਝਗੂੜਾ ਪਰੇ; ਉਸ ਮੈ ਧਰਮ-ਅਦਾਲਤ ਕਰਨੀ। ਜਿਸ ਮੈ ਦੋਨੋਂ ਬੰਨੈ ਰਾਜੀ ਹੋ ਜਾਵੈ। ਇਹ ਸਭ ਹਮ ਨੇ ਆਖੋਂ ਸੇ ਦੇਖੀ ਹੈ। ਪਰਵਾਰ ਤਿਨ ਕਾ ਬਡਾ, ਸੰਤੋਂ ਕਾ। ਭੰਡਾਰਾ ਆਦਿ ਸੇ ਲੇਕਰਿ ਸਭ ‘ਨਿਰਬਾਣ’ ਮੈ ਇਕ-ਰਸ ਚਲਾ ਆਇਆ ਹੈ। ਸਦਾ ਹੀ ਬਰਤਨਾ, ਦੇ ਵਕਤ। ਜੇ ਗੱਦੀ ਪਰ ਬੈਠਤਾ ਆਇਆ ਹੈ; ਸਭੀ ਸਕਤੀ ਸੰਪੰਨ ਹੋਤੇ ਆਏ ਹੈਂ। ਪਰ ਅਪਨਾ ਆਪ ਕਿਸੀ ਕੇ ਜਨਾਇਆ ਨਹੀਂ। ਆਗਿਆ ਪਹਿਲੇ ਹੀ ਐਸੀ ਚਲੀ ਆਈ ਹੈ; ਕਿ “ਗੁਪਤ ਰਹਿਨਾ !” ਸਕਤਿ ਪੂਰੀ; ਜੇ ਗੱਦੀ ਪੈ ਬੈਠੇ, ਸੁਤੇ ਹੀ ਵਿਚਾਰਵਾਨ ਹੋ ਜਾਣਾ ! ਸੁਭਾਵਕ ਕੋਈ ਬਾਤ ਹੋ ਜਾਵੇ; ਸੇ, ਹੋ ਜਾਵੇ। ਯਤਨ ਕਰਿ ਨਾਂ ਕਿਸੀ ਕੇ ਵਰ੍ਹ ਹੀ ਦੇਨਾ; ਨਾ ਕਿਸੀ ਕੇ ਸਰਾਪ ਹੀ ਦੇਨਾ। ਭਗਵਤ ਕੀ ਆਗਿਆ ਪ੍ਰਮਾਨ ਕਰਨੀ। ਸੇਵਾ ਡੇਰੇ ਕੀ (ਹੱਥੀ) ਕਰਨੀ ॥”

ਇ. ਪ. ੩੯੮.

੩੯।

ਨਿਰਬਾਣ ਬ੍ਰਹਮ ਬੁਟਾ ਜੀ ਕੱਤਿਕ ਸੰਮਤ ੧੯੦੮ ਬਿਂਫ਼ ਵਿਚ ਮਹੰਤੀ ਦੀ ਗੱਦੀ ਪੁਰ ਵਿਗਾਜੇ । ਇਸ ਮੌਕੇ ਬੜਾ ਭਾਰਾ ਭੰਡਾਰਾ (ਜੱਗ) ਕੀਤਾ ਗਿਆ ਮਹੰਤ ਜੀ ਨੇ ਆਪਣੇ ਸਮੇਂ ਬੜੇ ਆਲੀਸ਼ਾਨ ਪੱਕੇ ਮਕਾਨ ਸਾਧ-ਮੁਸਾਫਰਾਂ ਦੇ ਬਿਸਰਾਮ ਹਿਤ ਬਣਾਏ । ਚੁਮੰਜਲੀ ਡਿਊੜੀ ਤਿਆਰ ਕਰਵਾਈ । ਤਰਨਤਾਰਨ ਸਰੋਵਰ ਕੰਢੇ ਭੀ ਸੰਤ ਜੀ ਨੇ ਇਕ ਵੱਡਾ ਭਾਰਾ (ਲੰਮਾ-ਚੜ੍ਹਾ) ਬੰਗਾ ਯਾਤਰੂਆਂ ਦੇ ਅਗਾਮ ਵਾਸਤੇ ਬਣਵਾਇਆ । ਜੇ 'ਟੱਲੀਆਂ ਵਾਲਾ ਬੁੰਗਾ' ਵਜਦਾ ਹੈ । ਅਤੁ ਇਸ ਵਕਤ ਪੰਥਕ ਪ੍ਰਬੰਧ ਵਿਚ ਸਥਾਨਕ ਕਮੇਟੀ ਦੇ ਨਾਲ ਸੰਬੰਧਤ ਹੈ । ਲਾਹੌਰ-ਫੀਰੋਜ਼ਪੁਰ ਵਾਲੀ ਵੱਡੀ ਸੜਕ ਪੁਰ ਬਰਵਾਲ੍ਹੇ ਪਿੰਡ ਭੀ ਆਪ ਨੇ ਇਕ ਵੱਡੀ ਬਾਉਲੀ ਤਿਆਰ ਕਰਵਾਈ । ਜਿਸ ਪੁਰ ਜਲ ਛਕਾਉਣ ਦਾ ਪ੍ਰਬੰਧ ਸਦਾ ਵਾਸਤੇ ਪੱਕਾ ਕੀਤਾ ਹੋਇਆ ਹੈ । ਹੋਰਨਾਂ ਕਈਆਂ ਨੱਗਰਾਂ-ਗਿਰਾਵਾਂ ਵਿਚ-ਜਿੱਥੇ ਕਿਤੇ ਜਲ ਦੀ ਚੁੜ ਯਾਤੰਗੀ ਸੀ-ਅਨੇਕਾਂ ਖੁਹ ਖਟਾਏ ਤੇ ਛਬੀਲਾਂ ਲਵਾਈਆਂ ।

ਮਹੰਤ ਬ੍ਰਹਮ ਬੁਟਾ ਜੀ ਤੋਂ ਬੱਦ ਇਸ ਅਸਥਾਨ ਦੇ ਮਹੰਤ ਵਾਰੀ ਸੁਧੇ-ਸੰਤ ਨਿਰੰਜਨ ਦਾਸ, ਪਰਾਗਦਾਸ, ਜੈਰਾਮ ਦਾਸ, ਸਾਧੂਰਾਮ ਤੇ ਲਛਮਨ ਦਾਸ ਹੋਏ । ਇਨ੍ਹਾਂ ਵਿਚੋਂ ਮਹੰਤ ਜੈਰਾਮਦਾਸ ਨੂੰ ਜੀਉਂਦੇ ਜੀ ਹੀ ਗੱਦੀ ਤੋਂ ਲਾਹ ਦਿੱਤਾ ਗਿਆ ਸੀ; ਤੇ ਹਾਲਾਂ ਤੱਕ ਚੰਗੇ ਭਲੇ ਹਨ । ਹੋਰ ਸਾਰੇ ਆਪਣੀ ਉਮਰ ਭੋਗ ਕੇ ਪ੍ਰਭਲੋਕ ਪਧਾਰੇ ਹਨ । ਮਹੰਤ ਲਛਮਨ ਦਾਸ ਦਾ ਦੇਹਾਂਤ, ਵਿਸੰਬਰ ੧੯੮੨ (ਪੇਹ ੨੦੧੦ ਬਿਂ) ਵਿਚ ਹੋਇਆ ਹੈ; ਐਪਰ ਹਾਲਾਂ ਤੱਕ ਮਹੰਤ ਕੋਈ ਨਹੀਂ ਬਣਾਇਆ ਗਿਆ ।

ਮਹੰਤ ਪਰਾਗਦਾਸ ਦੇ ਸਮੇਂ ਤੱਕ ਇਸ ਗੁਰ-ਪਾਇਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਪਾਠ ਤੇ ਕਥਾ-ਵਿਚਾਰ ਆਦਿ ਬਰਾਬਰ ਹੁੰਦਾ ਸੀ । 'ਗੁਰੂ ਕਾ ਲੰਗਾਰ' ਬਕਾਇਦਾ ਜਾਰੀ ਸੀ । ਐਪਰ 'ਗੁਰਦੁਆਰਾ-ਸੁਧਾਰ ਲਹਿਰ' ਦੇ ਜਨਮ ਧਾਰਨ ਪੁਰ, ਡੇਰੇ ਦਾਰ ਉਦਾਸੀ ਸਾਧੂਆਂ, ਅਣਹੋਇਆ ਤੌਖਲਾ ਪ੍ਰਤੀਤਿ ਕਰਕੇ, ਅਪਣੇ ਆਪਨੂੰ ਸਤਿਗੁਰ ਨਾਨਕ ਤੋਂ ਤੇਵਨਾਂ, ਤੇ ਹਿੰਦੂਆਂ ਨਾਲ ਜੋੜਨਾ ਅੰਤ ਦਿੱਤਾ । ਨਤੀਜੇ ਦੇ ਤੌਰ ਪੁਰ ਇਸ ਅਸਥਾਨ ਵਿੱਚ ਭੀ ਸ਼ਿਵ-ਪਾਰਬਤੀ ਤੇ ਉਨ੍ਹਾਂ ਦੇ ਪੁੜ੍ਹ ਗਣੇਸ਼ ਦੀਆਂ ਮੂਰਤੀਆਂ ਰੱਖ ਲਈਆਂ ਗਈਆਂ ।

ਇ. ਪ. ੩੯੯.

੩੮੯.

ਨਾਲ ਹੀ ਇਨ੍ਹਾਂ ਸਿੱਖ-ਸਾਧੁਆਂ ਦੇ ਡੇਰਿਆਂ (ਧਰਮਸਾਲਾਂ) ਨੂੰ, ਹਿੰਦੂ
ਸਾਧੁਆਂ ਦੀ ਰੀਸੇ 'ਅਖਾੜੇ' ਆਖਣਾ ਸੁਰੂ ਕਰ ਵਿੱਤਾ ਗਿਆ।

ਇਸ ਤਰਾਂ ਦੇ ਡੇਰੇ (ਧਰਮਸਾਲ), ਭਾਈ ਸੰਗਤਿ ਸਾਹਿਬ ਦੇ
ਸਾਧੁਆਂ ਸਿੱਖ-ਰਾਜ ਤੇ ਤੇਜ-ਪ੍ਰਤਾਪ ਸਮੇਂ; ਅੰਮ੍ਰਿਤਸਰ ਸ਼ਹਿਰ ਵਿਚ
ਹੋਰ ਭੀ ਕਈ ਬਣਾਏ ਹਨ। ਜਿਹਾ ਕਿ -

੧-ਭਾਈ ਬਾਲਾ ਨੰਦ ਜੀ ਨੇ ਸੰਮਤ ੧੯੪੪ ਵਿਚ
ਅੰਮ੍ਰਿਤਸਰ ਆ ਕੇ, ਕਟੜਾ ਰਾਮ ਗੜ੍ਹੀਆਂ, ਬਾਜ਼ਾਰ ਮੌਜੀਆਂ ਅੰਦਰ
ਧਰਮਸਾਲ ਬੱਧੀ; ਜਿਸ ਨੂੰ ਹੁਣ 'ਅਖਾੜਾ ਬਾਲਾ ਨੰਦ' ਆਖਦੇ ਨਿ।
ਭਾਈ ਸਾਹਿਬ, ਭਾਈ ਫੇਰੂ 'ਸੰਗਤਿ ਸਾਹਿਬ' ਦੇ ਚੇਲੇ ਬਿੰਦਾਬਨ ਦੀ
ਸ਼ਾਖ ਵਿੱਚੋਂ, ਭਾਈ ਪ੍ਰੇਮ ਦਾਸ ਪਾਸੋਂ ਵਿਰੋਸਾਏ ਸਿੱਖ-ਸਾਧੁ ਸਨ। ਇਨ੍ਹਾਂ
ਦਾ ਸੰਬੰਧ ਭਾਈ ਬਿੰਦਾਬਨ ਨਾਲ ਇਨ੍ਹਾਂ ਕੜੀਆਂ ਦੁਆਰਾ ਜੁੜਦਾ
ਹੈ:- ਸੰਤ ਬਿੰਦਾਬਨ ਜੀ ਦੇ ਚੇਲੇ ਭਾਈ ਬਿਧੀ ਚੰਦ, ਉਨ੍ਹਾਂ ਦੇ ਭਾਈ
ਦੇਸ ਰਾਜ, ਤੇ ਤਿਨ੍ਹਾਂ ਦੇ ਸੇਵਕ ਭਾਈ ਪ੍ਰੇਮ ਦਾਸ। ਭਾਈ ਬਾਲਾ ਨੰਦ
ਤੋਂ ਬੱਦ ਇਸ ਧਰਮਸਾਲ ਦੀ ਸੰਭਾਲ ਨੰਬਰਵਾਈ-ਮਹੰਤ ਬਿਸ਼ਨ
ਪ੍ਰਕਾਸ਼, ਅਰਜਨ ਪ੍ਰਸ਼ਾਦ, ਬਿਸੰਭਰ ਪ੍ਰਸਾਦ, ਤੇ ਹਰਿ ਪ੍ਰਸਾਦ ਤੇ ਚੰਦਰ
ਪ੍ਰਸਾਦ ਕਰਦੇ ਆਏ ਹਨ। ਸੰਮਤ ੧੯੮੦ ਬਿ: ਵਿਚ ਭਾਈ ਹਰਿ
ਪ੍ਰਸਾਦ ਮੌਜੂਦ ਸੀ।

੨-ਭਾਈ ਅਦੂਤ ਨਾਰਾਇਣ ਜੀ ਨੇ ਸੰਮਤ ੧੯੪੯ਬਿ:
ਵਿਚ ਕਾਂਸੀ ਮਹੱਲਾ 'ਦੁਰਗਾ ਕੁੰਡ' ਵਾਲੇ ਅਖਾੜੇ ਤੋਂ ਅੰਮ੍ਰਿਤਸਰ ਆ ਕੇ
ਸੁਲਤਾਨ ਵਿੰਡ ਦਰਵਾਜ਼ੇ ਲਾਗੇ, ਡੇਰਾ ਲਾਇਆ ਤੇ ਧਰਮਸਾਲ ਬਣਵਾਈ
ਜਿਸ ਨੂੰ ਅਖਾੜਾ 'ਕਾਂਸੀ ਵਾਲਾ' ਯਾ 'ਬਾਬਾ ਮੇਲਾ ਰਾਮ ਜੀ ਦਾ' ਆਂਹਦੇ
ਨਿ। ਇਸ ਧਰਮਮ੍ਭਾਲ ਦੇ ਨਾਲ ਸਿਆਲਕੋਟ ਇਲਾਕੇ ਦੇ ਸਿੱਖ ਸਰਦਾਰਾਂ
ਦੇ ਪਿੰਡ- 'ਕੇਦੜਪ' ਤੇ 'ਚਕਰਾਜੀਆ' - ਗੁਰੂ ਕੇ ਲੰਗਰ ਵਾਸਤੇ ਧਰਮ-
ਅਰਥ ਲਾਏ ਹੋਏ ਹਨ। ਡੇਰੇ ਦੇ ਮੌਢੀ ਸੰਤ ਜੀ, ਭਾਈ ਗੁਰਬਖਸ਼ ਜੀ
ਦੀ ਸਰੋਣੀ ਵਿਚੋਂ ਸਨ। ਇਨ੍ਹਾਂ ਤੋਂ ਬੱਦ ਵਾਰੀ ਨਾਲ ਭਾਈ ਕਿਸ਼ਨਦੇਵ,
ਗਣਪਤਿ ਦੇਵ, ਬਿਸੰਭਰ ਦੇਵ, ਤ੍ਰਿਲੁਣ ਦੇਵ, ਹਰਿਗਿਆਨ ਦੇਵ, ਤੇ ਹਰਿ ਸੇਵਕ
ਦੇਵ ਮਹੰਤ ਬਣਦੇ ਆਏ। ਸੰਮਤ ੧੯੮੦ ਬਿ: ਵਿੱਚ ਮਹੰਤ ਹਰਿ

ਇ. ੫. ੪੦੦

ਸੇਵਕ ਦੇਵ ਮੌਜੂਦ ਸਨ। ਬੱਦਾਂ ਤਿਰਲੋਕ ਦੇਵ, ਹਰਬੰਸ ਦੇਵ ਤੇ ਹੁਣ
ਮਾਨ ਦੇਵ ਜੀ ਹਨ।

੩—ਡੇਰਾ ਬਾਵਾ ਘੰਡਾ ਦਾਸ—ਜਿਸਦਾ ਜ਼ਿਕਰ ਭਾਈ
ਘੰਡਾ ਦਾਸ ਦੀ ਵਾਰਤਾ ਵਿੱਚ ਪਿੱਛੇ ਕਰ ਆਏ ਹਾਂ। ਇਸ ਡੇਰੇ ਦਾ
ਨਾਮ ‘ਬੇਰੀ ਵਾਲਾ ਅਖਾਡਾ’ ਮਸ਼ਹੂਰ ਹੈ।

੪—ਭਾਈ ਟਹਿਲ ਦਾਸ ਜੀ ਨੇ ਆਪਣੇ ਸਿੱਖਿਆ-ਦਾਤੇ
ਭਾਈ ਪ੍ਰੇਮ ਦਾਸ ਜੀ ਦੇ ਡੇਰੇ ਵਾਲੀ ਥਾਂ (ਮਲਵਈ ਬੁੰਗੀ ਲਾਗੇ) ਸੰਮਤ
੧੯੪੪ ਪ ਬਿੱਚ ਵਿਚ ਧਰਮਸਾਲ ਬੱਧੀ। ਜਿਸਨੂੰ ਹੁਣ ਇਨ੍ਹਾਂ ਦੇ ਨਾਮ
ਪੁਰ ਹੀ ‘ਅਖਾਡਾ’ ਆਖਿਆ ਜਾ ਰਿਹਾ ਹੈ। ਭਾਈ ਸਾਹਿਬ ਦਾ
ਸਿਲਸਿਲਾ ਭਾਈ ਬੰਦਾਬਨ ਜੀ ਨਾਲ ਇਸ ਤਰ੍ਹਾਂ ਜੁੜਦਾ ਹੈ:-

ਭਾਈ ਬੰਦਾਬਨ ਦੇ ਚੇਲੇ ਭਾਈ ਪ੍ਰੇਮ ਦਾਸ; ਉਨ੍ਹਾਂ ਦੇ ਭਾਈ
ਟਹਿਲ ਦਾਸ। ਭਾਈ ਜੀ ਤੋਂ ਮਗਰੋਂ ਇਸ ਧਰਮਸਾਲ ਦੇ ਪ੍ਰਬੰਧਕ—
ਭਾਈ ਬ੍ਰਹਮ ਚੰਡਨ, ਕਾਂਸੀ ਰਾਮ, ਬ੍ਰਹਮ ਵਿਸ਼ਿਸਰ, ਧਿਆਨ ਦਾਸ,
ਅਮਰ ਦਾਸ, ਗੋਪਾਲ ਦਾਸ, ਬੀਰਮ ਦਾਸ ਤੇ ਹੀਰਾ ਦਾਸ,—ਵਾਰੀ ਸੁਧੇ
ਬਣਦੇ ਆਏ। ਆਖਰੀ ਮਹੰਤ ਹੁਣ ਜਿਉਂਦਾ ਹੈ, ਤੇ ‘ਗੁਰਦੁਆਰਾ
ਸੁਧਾਰ ਲਹਿਰ’ ਸਮੇਂ ਭੀ ਮੌਜੂਦ ਸੀ। ਇਸੇ ਸਰੋਣੀ ਦੀ ਬੱਧੀ ਇਕ
ਧਰਮਸਾਲ ਰਾਜ ਪਟਿਆਲਾ, ਪਿੰਡ ‘ਘੰਨੌਰੀ ਵੱਡੀ’ ਵਿੱਚ ਹੈ। ਇਸ
ਸ਼ਾਸ਼ਕ ਦੇ ਅਨੇਕਾਂ ਸਾਧੂ ਵਿੱਦਿਆ ਪੜ੍ਹਨ-ਪੜਾਣ ਤੇ ਗੁਰ-ਯਾਮਾਂ ਦੇ
ਦਰਬਨ-ਦੀਦਾਰ ਕਰਨ ਵਿੱਚ ਲੱਗੇ ਹੋਏ ਹਨ ॥

੫—ਭਾਈ ਮੇਲਾ ਰਾਮ ਜੀ ਨੇ ਸੰਮਤ ੧੯੬੦ ਬਿੱਚੇ ਵਿਖੇ
ਇਕ ਧਰਮਸਾਲ ਮਹਲਾ ਬੱਕਰਵਾਨਾਂ ਅੰਦਰ (ਦਰਵਾਜ਼ਾ ਮਹਾਂ ਸਿੰਘ ਤੇ
ਨਵੀਂ ਬਣੀ ਚੌੜੀ ਸੜਕ-ਵਿਚਕਾਰ) ਕਾਇਮ ਕੀਤੇ, ਜੋ ‘ਧਰਮਸਾਲ
ਮੇਲਾ ਰਾਮ’ ਕਰਕੇ ਪ੍ਰਸਿੱਧ ਹੈ। ਆਪ ਤੋਂ ਬੱਦ ਵਾਰੀ ਨਾਲ—ਭਾਈ
ਰਾਮ ਰਤਨ, ਭਗਤ ਰਾਮ ਤੇ ਅਮਰ ਦਾਸ (ਜੋ ਸੰਮਤ ੧੯੮੦ ਬਿੱਚੇ
ਵਿਖੇ ਹੈ ਸੀ)—ਮਹੰਤ ਬਣਦੇ ਆਏ ਹਨ। ਫਿਰ ਭਾਈ ਚਰਨ ਦਾਸ ਜੀ
ਮਹੰਤ ਬਣੇ, ਜੋ ਦੋ ਕੁ ਵਰ੍ਹੇ ਹੋਏ ਚੜ੍ਹਾਈ ਕਰ ਗਏ ਹਨ ॥

੪੦੦.

੬—ਭਾਈ ਬਗਤਾ ਸਾਹਿਬ, ਪਟਿਆਲੇ 'ਸਮਾਧਿ ਮਹਾ-
ਰਾਜਾ ਸਾਹਿਬ', ਰਹੀਂ ਦੇ ਸਨ । ਓਥੋਂ ਅੰਮ੍ਰਿਤਸਰ ਬਿਥਿਕਸਰ ਲਾਗੇ
ਆ ਟਿਕੇ ਤੇ ਏਥੇ ਹੀ ਪ੍ਰਲੋਕ-ਗਾਮੀ ਹੋ ਗਏ । ਉਨ੍ਹਾਂ ਦੇ ਜੀਵਕਾਂ ਉਸੇ
ਥਾਂ ਸਮਾਧਿ ਸਾਜਕੇ, ਬਗੀਚੀ ਬਣਾ ਦਿੱਤੀ; ਜੋ 'ਬਗੀਚੀ ਬਗਤਾ ਸਾਹਿਬ'
ਕਰਕੇ ਪ੍ਰਸਿੱਧ ਹੈ । ਸੰਮਤ ੧੯੮੦ ਬਿੱਥਿ ਵਿਚ (ਗੁ: ਸੁਧਾਰ ਲਹਿਰ
ਸਮੇਂ) ਭਾਈ ਕ੍ਰਿਪਾ ਰਾਮ ਮੁਖਤਾਰ ਸੀ । ਉਸਨੇ ਇਹ ਬਗੀਚੀ ਪੰਥਕ-
ਪ੍ਰਬੰਧ ਵਿੱਚ ਦੂਜੀ ਦਿੱਤੀ ਸੀ । ਪਰ ਮਗਰੋਂ ਪਟਿਆਲੇ ਵਾਲੇ ਮਹੰਤਾਂ
ਤੱਲੁਕ ਤੁੜਾ ਦਿੱਤਾ ।

੭—ਭਾਈ ਰਤਨਹਰੀ ਜੀ ਨੇ ਧਰਮਸਾਲ 'ਖਾਨ ਕੇ ਮੌਜੂਦ'
(ਛੋਟੇ ਡੇਰੇ) ਤੋਂ ਅੰਮ੍ਰਿਤਸਰ ਆਕੇ, ਸੰਮਤ ੧੯੨੦ ਬਿੱਥਿ ਵਿਚ, ਲਾਹੌਰੀ
ਦਰਵਾਜ਼ੇ ਧਰਮਸਾਲ ਬਣਵਾਈ । ਜਿਸਦੀ ਸੇਵਾ-ਸੰਭਾਲ, ਉਨ੍ਹਾਂ ਤੋਂ
ਮਗਰੋਂ, ਇਸੇ ਲੜੀ ਦੇ ਸਾਧੂ ਭਾਈ ਅਨੰਤ ਦਾਸ, ਸਾਲਗ ਰਾਮ ਤੇ
ਹਰਿਨਾਮ ਦਾਸ ਵਾਰੇ-ਵਾਰੀ ਕਰਦੇ ਆਏ ਹਨ ।

੮—ਭਾਈ ਸੁਰ ਦਾਸ ਨੇ, ਮਹਦੇਇ (ਮਧੇ) ਜ਼ਿਲਾ
ਫੀਰੋਜ਼ਪੁਰ ਵਾਲੇ ਡੇਰੇ ਤੋਂ ਅੰਮ੍ਰਿਤਸਰ ਆ ਕੇ, 'ਕਟੜਾ ਗਰਭਾ
ਸਿੰਘ' ਵਿਚ ਡੇਰਾ ਲਾਇਆ; ਤੇ ਗੁਰਦੁਆਰਾ (ਧਰਮਸਾਲ)
ਬਣਵਾਇਆ । ਸੰਮਤ ੧੯੮੦ ਵਿੱਚ ਭਾਈ ਸਾਹਿਬ ਖੁਦ ਹੀਨ-
ਹਿਯਾਤ ਵਿੱਚ ਸਨ ।

੯—ਮਹੰਤ ਰਾਮਦਾਸ ਦੇ ਰੀਖਿਆ-ਦਾਤਾ ਜੀ, ਜ਼ਿਲਾ
ਝੰਗ ਦੇ ਪਿੰਡ ਰਸੀਦੁਪੁਰ ਤੋਂ ਸੰਮਤ ੧੯੫੦ ਬਿੱਥਿ ਵਿਚ ਅੰਮ੍ਰਿਤਸਰ
ਆਏ; ਤੇ ਤੇਲੀਆਂ ਵਾਲੀ ਗਲੀ ਵਿਚ ਟਿਕੇ ਰਹੇ । ਉਸੇ ਟਿਕਾਉ
ਵਿਚ ਆਪਨੇ ਇੱਕ ਧਰਮਸਾਲ ਬੱਧੀ । ਉਨ੍ਹਾਂ ਤੋਂ ਬੱਦ ਭਾਈ
ਰਾਮ ਦਾਸ ਮਹੰਤ ਨੀਤੇ ਰਾਏ; ਜੋ ਸੰਮਤ ੧੯੮੦ ਬਿੱਥਿ ਵਿੱਚ ਮੌਜੂਦ ਸਨ ।
ਇਨ੍ਹਾਂ ਦੇ ਨਾਮ ਪੁਰ ਹੀ ਇਹ ਅਸਥਾਨ ਮਸ਼ਹੂਰ ਹੈ ।

ਇ. ੫. ੪੦੨.

੪੦੧.

੧੦. ਭਾਈ ਬੁੱਧ ਦਾਸ ਜੀ ਪਿੰਡ ਚਾਂਗਲੀ, ਰਾਜ ਪਟਿਆਲਾ ਦੀ ਧਰਮਸਾਲ ਤੋਂ, ਆਪਣੇ ਗੁਰੂ ਦੀ ਆਗਿਆ ਪਾ ਕੇ ਸ਼ਹਿਰ ਅੰਮ੍ਰਿਤਸਰ ਆਏ। ਦਰਵਾਜ਼ਾ ਚਾਟੀਵਿੰਡੀ ਤੋਂ ਤਰਨ ਤਾਰਨ ਜਾ ਰਹੀ ਸੜਕ ਪੁਰ, ਨਹਿਰੋਂ ਪਾਰ ਥਾਂ ਪਸੰਦ ਕਰਕੇ, ਧਰਮਸਾਲ ਸਾਜ ਕੇ, ਟਿਕ ਰਾਏ। ਇਸ ਅਸਥਾਨ ਦਾ ਨਾਮ ਇਨ੍ਹਾਂ ਦੇ ਨਾਮ ਨਾਲ ਜੀ ਪ੍ਰਸਿੱਧ ਹੋ ਗਿਆ ॥

੧੧. ਭਾਈ ਬੁੱਧ ਹਜੂਰ ਜੀ ਨੇ ਸੰਮਤ ੧੯੭੧ ਬਿਥਿੰਚ, 'ਅਖਾਡਾ ਬਾਲਾ ਰੰਦ' ਨਾਲ ਲੱਗਾਈ ਥਾਂ ਤੇ ਧਰਮਸਾਲ ਬਣਾਈ; ਜੋ 'ਧਰਮਸਾਲ ਬੁੱਧ ਹਜੂਰ ਜੀ' ਕਰਕੇ ਪ੍ਰਸਿੱਧ ਹੈ। ਅਤੇ ਅਖਾਡਾ ਬੁੱਧ ਬੁਟਾ ਨਾਲ ਸੰਬੰਧਤ ਹੈ। ਮਹੰਤ ਇਸ ਵੇਲੇ ਸਰਨ ਦਾਸ ਜੀ ਹਨ।

੧੨. ਭਾਈ ਸੰਤ ਦਾਸ ਜੀ ਨੇ ਲੁਲਿਆਣੀ ਜ਼ਿਲ੍ਹਾ ਲਾਹੌਰ ਤੋਂ ਆ ਕੇ, ਘਿਓ ਮੰਡੀ ਅੰਦਰ ਡੇਰਾ ਲਾਇਆ; ਤੇ ਸੰਮਤ ੧੯੪੭ ਬਿਥਿੰਚ ਧਰਮਸਾਲ ਬਣਾਈ। ਭਾਈ ਸੰਤ ਦਾਸ ਤੋਂ ਬੱਦ ਇਸ ਡੇਰੇ ਦੇ ਮਹੰਤ ਭਾਈ ਗੋਪਾਲ ਦਾਸ, ਦਮੇਦਰ ਦਾਸ, ਹਰਿਭਜਨ ਦਾਸ, ਦਿਆਲ ਦਾਸ, ਗੋਬਿੰਦ ਦਾਸ, ਹੀਰਾ ਦਾਸ, ਹਰਿਨਾਮ ਦਾਸ, ਤੇ ਬਿਬਨਦਾਸ ਵਾਰੇ ਵਾਰੀ ਬਣਦੇ ਆਏ ਹਨ। ਅੰਤਲ੍ਹ ਮਹੰਤ ਇਸ ਵੇਲੇ ਹੀਨ-ਹਿਯਾਤ ਵਿੱਚ ਹੈ।*

੧੩. ਭਾਈ ਬੁੱਧ ਭਾਰਾ ਜੀ ਨੇ ਕਟੜਾ ਰਾਮਗੜ੍ਹੀਆਂ ਵਿਥੇ ਡੇਰਾ ਜਮਾਂ ਕੇ ਇਕ ਧਰਮਸਾਲ ਬਣਾਈ। ਉਨ੍ਹਾਂ ਦੇ ਗੁਰਪੁਰੀ ਸਿਧਾਰ ਜਾਣ ਤੋਂ ਬੱਦ ਇਕ ਮਾਈ ਸਰਪੀ ਨਾਮੀ ਨੇ ਇਸ ਪੁਰ ਕਬਜ਼ਾ ਕਰ ਲਿਆ। ਅਰੁ ਜੱਦੀ ਜਾਇਦਾਦ ਦੇ ਰੂਪ ਵਿਚ 'ਵਰਤਵੀ' ਰਹੀ। ਮਗਰੋਂ ਕਿਸ਼ਨਦਾਸ ਮਹੰਤ ਨੇ ਅੱਧੀ ਧਰਮਸਾਲ-ਸੰਮਤ ੧੯੮੦ ਬਿਥਿੰਚ ਤੱਕ ਹੀ—ਸੱਤ ਹਜ਼ਾਰ ਰੁਪਯੋ ਵਿੱਚ ਵੇਚ ਖਾਧੀ ਹੈ ॥

*'ਗੁਰੂ ਉਦਾਸੀਨ ਮਤ ਦਰਪਨ' ਵਿੱਚ ਇਹ ਅਸਥਾਨ 'ਭਾਈ ਮੀਹਾਂ ਸਾਹਿਬ ਦੀ ਬਖਸ਼' ਦੇ ਸਾਧੂਆਂ ਦਾ ਚੱਸਿਆ ਹੈ। ਪਰ 'ਸੰਗਤ ਸਾਹਿਬ' ਦੇ ਸਾਧੂ ਅਪਣਾ ਦਸਦੇ ਹਨ।

ਇ: ਪ: ੪੦੩.

ਇਸ ਬਖਸ਼ਨ ਦੇ ਹੋਰ ਅਸਥਾਨ

ਪੰਪਸੁ ਵਿੱਚ:—

(੧) ਖੜਿਆਲ ਨੱਗਰ, ਜ਼ਿਲਾ ਕਰਨਾਲ ਦੀ ਸਬ ਤਹਿਸੀਲ ਗੁਹਲਾ ਵਿੱਚ ਸੀ। ਪਰ ਰਾਜਬੰਨਾਂ ਸਿੱਧਾ ਕਰਨ ਵਾਸਤੇ ਖੀਸੀ (ਪਾਕਟਸ) ਕੱਟਣ ਸਮੇਂ 'ਪਟਿਆਲਾ ਤੇ ਪੰਜਾਬੀ ਰਜਵਾਜ਼-ਸੰਘ' (ਪੰਪਸੁ) ਵਿੱਚ ਮਿਲਾ ਦਿਤਾ ਗਿਆ। ਇਸ ਨੱਗਰਿ ਤਿੰਨ ਗੁਰ-ਧਾਮ ਹਨ; ਜਿਨ੍ਹਾਂ ਵਿੱਚੋਂ ਇੱਕ ਦਾ ਨਾਮ 'ਧਰਮਸਾਲ ਪੰਜਾਇਤੀ' ਹੈ। ਇਹ ਧਰਮਸਾਲ ਸੰਮਤ ੧੯੪੦ ਬਿੱਚ, ਭਾਈ ਰਾਮ ਸਰੂਪ ਜੀ ਦੀ ਪ੍ਰੇਰਨਾ ਨਾਲ, ਸਥਾਨਕ ਗੁਰ-ਸਿੱਖਾਂ ਮਿਹਨਤ ਤੇ ਮਾਇਆ ਖਰਚ ਕੇ ਬਣਾਈ। ਅਰੁ ਭਾਈ ਸਾਹਿਬ ਨੂੰ ਹੀ ਇਸਦੀ ਸੇਵਾ-ਸੰਭਾਲ ਸੌਂਪ ਦਿੱਤੀ। ਮਗਰੋਂ ਭਾਈ ਜੀ ਦੇ ਸੇਵਕ ਸੂਜੰ ਜੇਤੀ ਸਰੂਪ ਮੰਤੁ ਬਣੇ; ਜੇ ਗੁਰਦੁਆਰਾ ਸੁਧਾਰ ਲਹਿਰ ਚਾਲੂ ਹੋਣ ਸਮੇਂ ਮੌਜੂਦ ਸਨ। ਬਦੇਸ਼ੀ ਸਰਕਾਰ ਦੀ ਗਿਣੀ-ਮਿਥੀ ਨੀਤੀ ਨੇ ਸਿੱਖਾਂ ਦੇ ਇਸ ਸਾਂਝੇ ਅਸਥਾਨ ਨੂੰ ਬੀ ਸਿੱਖ-ਗੁਰਦੁਆਰਾ ਨਹੀਂ ਮੰਨਿਆਂ। ਹਾਲਾਂਕਿ ਇਸ ਨਾਲ 'ਗੁਰੂ ਕਾ ਲੰਗਰ' ਜਾਰੀ ਰੋਖਣ ਵਾਸਤੇ ਸਥਾਨਕ ਖੇਡਟਾਰਾਂ ਬੱਤੀਹ ਕਨਾਲ ਅੱਠ ਮਰਲੇ ਜ਼ਮੀਨ ਧਰਮ-ਅਰਥ ਲਾਈ। ਅਰੁ ਇਸੇ ਦੀ ਪੈਦਾਵਾਰ ਤੇ ਗੋਲਕ ਚੋਂ ਬੱਚਤ ਕਰਕੇ, ਬਾਹਠ ਕਨਾਲ ਅੱਠ ਮਰਲੇ ਜ਼ਮੀਨ ਮੰਤੁ ਸਾਹਿਬ ਨੇ ਗਹਿਣੇ ਰੱਖੀ।

ਇਹ ਮੰਤੁ, ਭਾਈ ਨਰਾਇਣ ਦਾਸ (ਚੇਲਾ ਭਾਈ ਫੇਰੂ ਜੀ) ਦੀ ਸ਼ਾਖ ਵਿੱਚੋਂ ਹਨ।

(੨) ਬੁੱਟਰ, ਤਸੀਲ-ਜ਼ਿਲਾ ਭਟਿੰਡਾ ਵਿਖੇ ਭਾਈ ਨਰਾਇਣ ਦਾਸ ਦੀ ਸ਼ਾਖ ਦੇ ਸਾਧੂ ਭਾਈ ਜਵਾਹਰ ਦਾਸ ਨੇ, ਨੱਗਰ ਨਿਵਾਸੀਆਂ ਨੂੰ ਪਰੇਰ ਕੇ, ਸਤਿਗੁਰੂ ਨਾਨਕ ਦੇ ਚੁਕਮ ਦੀ ਪਾਲਣਾ ਕਰਾਉਂਦਿਆਂ ਹੋਇਆਂ, ਸੰਮਤ ੧੯੩੦ ਬਿੱਚ ਇਕ 'ਧਰਮਸਾਲ ਕਾਇਮ ਕਰਾਈ। ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ

ਇ: ਪ: ੪੦੪.

੪੦੩.

ਗੁਰਮਤਿ-ਉਪਦੇਸ਼ ਤੇ ਕਬਾ-ਕੀਰਤਨ ਦਾ ਪ੍ਰਵਾਹ ਚਲਾਇਆ। ਸਾਧੂ
ਮੁਸਾਫਰਾਂ ਵਾਸਤੇ ਪ੍ਰਸਾਦ-ਪਾਣੀ ਤੇ ਵਿਸਰਾਮ ਦਾ ਪ੍ਰਬੰਧ ਭੀ ਕੀਤਾ।
ਇਨ੍ਹਾਂ ਤੋਂ ਬੱਦ ਭਾਈ ਚਰਨ ਦਾਸ ਜੀ ਮਹੰਤ ਬਣੇ। ਜਿਨ੍ਹਾਂ ਨੂੰ
ਗਊਆਂ ਪਾਲਣ ਦਾ ਸੌਕ ਤੇ ਰੀਝ ਸੀ। ਇਸ ਰੀਝ ਦੇ ਸਦਕੇ ਧਰਮ-
ਸਾਲ ਦੇ ਪ੍ਰਬੰਧ ਵਿੱਚ ਹੋਰ ਵਾਧੇ ਤੇ ਸੌਖ-ਸੁਭੀਤੇ ਪੈਦਾ ਹੋਏ।

ਇਨ੍ਹਾਂ ਸੰਤਾਂ ਦੀ ਪ੍ਰਸੰਗਲੀ ਭਾਈ ਸੰਗਤਿ ਸਾਹਿਬ ਨਾਲ
ਇਸ ਰੀਤੇ ਮਿਲਦੀ ਹੈ—

ਬਾਬਾ ਸੰਗਤਿ ਸਾਹਿਬ ਦੇ ਸੇਵਕ ਭਾਈ ਨਰਾਇਣ ਦਾਸ,
ਇਨ੍ਹਾਂ ਦੇ ਭਾਈ ਹੀਰਾ ਲਾਲ, ਤਿਨ੍ਹਾਂ ਦੇ ਭਾਈ ਮਿਹਰਦਾਸ; ਅਤੇ
ਅਗਾਹਾਂ ਨੰਬਰ-ਵਾਰ ਭਾਈ ਮੇਲਾ ਰਾਮ, ਪੂਰਨਦਾਸ, ਪ੍ਰੇਮਦਾਸ;
ਬ੍ਰਹਮ ਗਿਆਨ, ਧਰਮ ਦਾਸ ਤੇ ਫਿਰ ਜਵਾਹਰਦਾਸ—ਚੇਲੇ-ਪੜ੍ਹੇਲੇ
ਬਣਦੇ ਆਏ। ਮਹੰਤ ਚਰਨਦਾਸ ਤੋਂ ਬੱਦ ਸਾਧੂ ਇੰਦਰਦਾਸ ਮਹੰਤ
ਬਣੇ, ਜੋ ਸੰਮਤ ੧੯੮੦ ਬਿੱਥ ਮੌਜੂਦ ਸਨ।

੩. ਰਹਿਰੀ ਪਿੰਡ ਵੀ ਭਟਿੰਡਾ ਤਸੀਲ ਵਿਚ ਹੀ ਹੈ। ਏਥੇ
ਵਾਲੀ ਧਰਮਸਾਲ ਭੀ ਭਾਈ ਜਵਾਹਰ ਦਾਸ ਜੀ ਨੇ ਹੀ ਸੰਮਤ ੧੯੩੭
ਬਿੱਥ ਵਿਚ ਕਾਇਮ ਕੀਤੀ-ਕਰਾਈ ਸੀ। ਦੋਹਾਂ ਦੀ ਸੁਰਤਿ-ਸੰਭਾਲ
ਬੀ ਇੱਕੋ ਮਹੰਤ ਕਰਦਾ ਰਿਹਾ ਹੈ।

੪. ਘੁੜਾਣੀ ਵੱਡੀ—ਇਸ ਪਿੰਡ ਸ੍ਰੀ ਗੁਰੂ ਹਰਿਗੋਬਿੰਦ
ਸਾਹਿਬ ਜੀ ਮਾਲਵੇ ਦੇਸਿ ਵਿਚਰਨ ਸਮੇਂ ਵਿਰਾਜੇ ਸਨ। ਸਤਿਗੁਰਾਂ ਦੀ
ਚਰਨ-ਛੁਹ ਨਾਲ ਪਾਵਨ ਹੋਈ ਧਰਤੀ ਪੁਰ, ਯਾਦਗਾਰ ਕਾਇਮ ਕਰਨ
ਦੇ ਖਿਆਲ ਨਾਲ, ਇਸ ਬਖਸ਼ ਦੇ ਸਾਧੂਆਂ, ਨੁਗਾਟ-ਨਿਵਾਸੀਆਂ ਨੂੰ
ਉਤਸ਼ਾਹਿਤ ਕਰਕੇ, ਗੁਰਦੁਆਰਾ (ਧਰਮਸਾਲ) ਕਾਇਮ ਕਰਵਾਇਆ।
ਸਾਧੂ-ਪਾਂਧੀਆਂ ਦੇ ਆਰਾਮ ਤੇ ਭੋਜਨ-ਛਾਨ ਦਾ ਪ੍ਰਬੰਧ ਭੀ ਕੀਤਾ।
ਏਥੋਂ ਦੇ ਪ੍ਰਬੰਧਕ (ਮਹੰਤ) ਸਾਧੂਆਂ ਦੀ ਪ੍ਰਸੰਗਲੀ ਇਸ ਪ੍ਰਕਾਰ ਹੈ:—
ਭਾਈ ਫੇਰੂ ਜੀ, ਭਾਈ ਨਰਾਇਣਦਾਸ ਜੀ, ਹੀਰਾ ਲਾਲ, ਸਦਾ ਨੰਦ,
ਕਾਂਸ਼ੀ ਰਾਮ, ਪ੍ਰਾਗਦਾਸ, ਕਰਮ ਪ੍ਰਕਾਸ਼, ਤੇ ਅਮਰਦਾਸ। ਆਖਰੀ ਸੱਜਨ
ਸੰਮਤ ੧੯੮੦ ਬਿੱਥ ਵਿਚ (ਗੁ: ਸੁ: ਲਹਿਰ ਸਮੇਂ), ਮਹੰਤ ਸਨ।

ੴ ੴ. ੪. ੪੦੫.

੪੦੮.

੫. ਕੋਟ ਸਮੀਰ, ਚਿੱਲੀਓਂ ਭਾਟੀਂ ਤੇ ਵਕਿਆ। ਰਹੀ ਰੇਲ ਵੇ
ਲਾਈਨ ਦੇ ਸਟੇਸ਼ਨ ਕੋਟ ਫੱਤਾਂ ਤੋਂ ਚੱਖਣ-ਪੱਛਿਮ ਵੱਡਿਆਰ ਕੁ ਮੀਲ
ਦੀ ਵਿੱਥ ਪੁਰ ਹੈ। ਦੱਮਦਾਸ ਸਾਹਿਬ (ਸਥਾਨੀ ਤਲਵੰਡੀ) ਨਿਵਾਸ
ਸਮੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਇਸ ਨਗਰੀ ਚਰਨ ਪਾਏ
ਹਨ। ਉਸੇ ਯਾਦਗਾਰ ਨੂੰ ਬਹਾਲ ਰੱਖਣ ਵਾਸਤੇ, ਇਸ ਸੰਰੋਣੀ ਦੇ ਸਾਧੂ
ਭਾਈ ਕਾਹਨਵਾਸ ਨੇ, ਸਿੱਖਾਂ ਦੀ ਸੇਵਾ ਸਹਾਇਤਾ ਨਾਲ ਸੰਮਤ
੧੯੧੫ ਬਿੱਗਿਵਿਚ, ਧਰਮਸਾਲ ਬਣਾਈ। ਜਿਸ ਦੀ ਸੇਵਾ-ਸੰਭਾਲ
ਮਗਰੋਂ ਉਨ੍ਹਾਂ ਦੇ ਚੇਲੇ-ਪੜ੍ਹੇ ਭਾਈ ਧਿਆਨ ਦਾਸ, ਟਹਿਲਦਾਸ,
ਉੱਤਮਦਾਸ, ਤੇ ਭਾਈ ਜੀਵਣਦਾਸ-ਵਾਰੀ ਸੁਧੇ ਕਰਦੇ ਰਹੇ। ਅਕਾਲੀ
ਲਹਿਰ ਸਮੇਂ (ਸੰਮਤ ੧੯੮੦ ਬਿੱਗਿਵਿਚ) ਸਾਧੂ ਜੀਉਣ ਦਾਸ ਜੀ ਮਹੰਤ
ਮੌਜੂਦ ਸਨ।

੬. ਚਾਂਗਲੀ ਗਿਰਾਊ: ਬਹਿਕੇ, ਭਾਈ ਨਗਾਇਣਦਾਸ ਦੀ
ਲੜੀ ਦੇ ਸਾਧੂ ਭਾਈ ਨਿਹਾਲਦਾਸ ਨੇ ਸੰਮਤ ੧੯੨੭ ਬਿੱਗਿਵਿਚ
ਧਰਮਸਾਲ ਕਾਇਮ ਕਰਾਈ। ਬੱਦਾਂ ਉਨ੍ਹਾਂ ਦੇ ਚੇਲੇ ਭਾਈ ਸੁੰਦਰਦਾਸ
ਤੇ ਫਿਰ ਭਾਈ ਸਨਮੁਖਦਾਸ ਸਾਲ ੧੯੮੦ ਬਿੱਗਿਵਿਚ ਤੱਕ ਇਸ ਧਰਮਸਾਲ
ਦੀ ਸੇਵਾ-ਸੰਭਾਲ ਕਰਦੇ ਆਏ ਹਨ। ਇਨ੍ਹਾਂ ਦੀ ਲੜੀ ਇਨ੍ਹਾਂ ਕੜੀਆਂ
ਰਾਹੀਂ ਬਾਬਾ ਨਗਾਇਣਦਾਸ ਨਾਲ, ਜੋੜੀ ਜਾਂਦੀ ਹੈ:-

ਭਾਈ ਨਿਹਾਲਦਾਸ ਦੇ ਗੁਰੂ ਪ੍ਰੇਮਦਾਸ, ਉਨ੍ਹਾਂ ਦੇ ਪੂਰਨਦਾਸ,
ਤਿੰਨਾਂ ਦੇ ਮੇਲਾ ਰਾਮ; ਫਿਰ ਉਤਾਹਾਂ ਨੂੰ ਭਾਈ ਸਿਹਰਦਾਸ, ਹੋਰਾ ਲਾਲ
ਤੇ ਭਾਈ ਨਗਾਇਣਦਾਸ ਜੀ।

੭. ਪਿੰਡ, ਰੱਲਾ, ਠਾਣਾ ਭਿੱਖੀ ਵਿੱਚ ਹੈ। ਇਥੇ ਨੌਵੇਂ
ਪਾਤਿਸ਼ਾਹ, ਮਾਲ ਵੇਦਾ ਰਟਨ ਕਰੋਦਿਆਂ ਚਰਨ ਪਾਏ ਹਨ। ਚਰਨ-
ਛੁਹ ਨਾਲ ਪਾਵਨ ਹੋਈ ਟੇਕਰੀ ਦਾ ਅਵਥ-ਸਤਿਕਾਰ ਬਹਾਲ ਚੱਖਣ
ਹਿਤ, ਸੰਤ ਮਸਤਰਾਮ ਜੀ ਨੇ ਲੋਕਾਂ ਨੂੰ ਪਰੇਰਕੇ, ਉਸ ਥਾਂ ਗੁਰਦੁਆਰਾ
ਬਣਵਾ ਦਿੱਤਾ। ਜਿਉਂ ਦੇ ਜੀ ਖੁਦ ਸੇਵਾ-ਸੰਭਾਲ ਕਰਦੇ ਰਹੇ। ਬੱਦਾਂ
ਉਨ੍ਹਾਂ ਦੇ ਚੇਲੇ-ਚਾਟੜੇ, ਇਹ ਸੇਵਾ ਨਿਬਾਹੁੰਦੇ ਚਲੇ ਆਏ। ਇਹ
ਮਹਾਤਮਾਂ, ਭਾਈ ਬ੍ਰਿਦਾਬਨ ਜੀ ਦੀ ਸ਼ਾਖ ਵਿਚੋਂ, ਬਾਬਾ ਸੰਗਤ ਸਾਹਿਬ,

ਇ. ੫. ੪੦੯

੪੦੫.

ਤੋਂ ਨੌਵੇਂ ਥਾਂ ਸਨ। ਪੀੜ੍ਹੀ ਇਸ ਤਰ੍ਹਾਂ ਲਿਖੀ ਮਿਲਦੀ ਹੈ:-ਭਾਈ ਫੇਰੂ ਜੀ ਦੇ ਸੇਵਕ ਭਾਈ ਬੰਦਿਆਬਨ ਜੀ, ਉਨ੍ਹਾਂ ਦੇ ਭਾਈ ਆਲਮਦਾਸ, ਫਿਰ ਵਾਰੀ ਸਿਰ ਭਾਈ ਸਰੂਪਦਾਸ, ਟੇਕਦਾਸ, ਹਰੀਦਾਸ, ਰੂਪਦਾਸ, ਬ੍ਰਹਮਦਾਸ ਤੇ ਮਸਤ ਰਾਮ ਜੀ।

੮. ਨਾਭਾ ਸ਼ਹਿਰ ਅੰਦਰ, ਪਟਿਆਲੇ ਵਾਲੇ ਦਰਵਾਜ਼ੇ, ਮਹਿਰਜਾ ਭਰਪੂਰ ਸਿੰਘ ਜੀ ਦੇ ਸਮੇਂ, ਉਨ੍ਹਾਂ ਦੀ ਰਾਣੀ ਸ਼੍ਰੀ ਮਤੀ ਪ੍ਰਤਾਪ ਕੌਰ ਨੇ ਸੰਮਤ ੧੯੦੧ ਬਿੱਚੇ ਵਿਚ ਧਰਮਸਾਲ ਬਣਵਾਈ। ਸੇਵਾ-ਸੰਭਾਲ ਵਾਸਤੇ, ਭਾਈ ਨਰਾਇਣਦਾਸ ਜੀ ਦੀ ਸ਼ਾਖ ਦੇ ਸਾਧੂ ਭਾਈ ਭਗਤ ਰਾਮ ਜੀ ਨੂੰ ਬੈਠਾਇਆ। ਇਨ੍ਹਾਂ ਪਾਸੋਂ ਹੀ ਰਾਣੀ ਸਾਹਿਬਾ ਨੇ ਗੁਰਮਤਿ-ਵਿੱਚਿਆਂ ਤੇ ਨਾਮ-ਦਾਨ ਪ੍ਰਾਪਤ ਕੀਤਾ। ਭਾਈ ਭਗਤ ਰਾਮ ਤੋਂ ਬੱਦ ਉਨ੍ਹਾਂ ਦੇ ਚੇਲੇ-ਪੜ੍ਹੇ-ਚੇਲੇ ਭਾਈ ਰਾਮ ਸ਼ਰਨ ਤੇ ਸੇਵਾਦਾਸ ਜੀ ਵਾਰੀ ਸਿਰ ਮਹੰਤ ਬਣੇ। ਆਖਰੀ ਸੱਜਣ ਰੁਹਾਨ ਸੁਧਾਰ ਲਹਿਰ ਦੇ ਜਨਮ ਸਮੇਂ ਹੀਨ-ਹਯਾਤ ਵਿਚ ਸੀ।

ਭਾਈ ਭਗਤ ਰਾਮ ਜੀ ਦਾ ਸਿਲਸਿਲਾ ਨੌਵੇਂ ਥਾਂ ਭਾਈ ਫੇਰੂ 'ਸੱਚੀ ਦਾੜ੍ਹੀ' ਨਾਲ ਐਉਂ ਮੇਲਿਆ ਜਾਂਦਾ ਹੈ:—ਭਾਈ ਫੇਰੂ ਦੇ ਸੇਵਕ ਭਾਈ ਨਰਾਇਣ ਦਾਸ, ਉਨ੍ਹਾਂ ਦੇ ਬਖਤਾ ਜੀ, ਤਿਨ੍ਹਾਂ ਦੇ ਭਾਈ ਹਰੀ ਦਾਸ, ਫਿਰ ਲੜੀ ਵਾਰ-ਭਾਈ ਬਾਲਕ ਰਾਮ, ਗੁਰਬਖਸ਼, ਵਸਤੀ ਰਾਮ, ਬ੍ਰਹਮੱਗਯ ਤੇ ਭਾਈ ਭਗਤ ਰਾਮ ਜੀ।

(੯) ਸ਼ਹਿਰ ਨਾਭਾ ਦੇ ਦੁਲੱਦੀ ਦਰਵਾਜ਼ੇ ਲਾਗੇ ਇਕ ਤਲਾਉ ਸੱਤਵੇਂ ਪਾਤਿਸ਼ਾਹ ਦੇ ਸਿੱਖ ਭਾਈ ਗੰਗਾ ਰਾਮ ਨੇ ਖਟਾਇਆ—ਬਣਵਾਇਆ ਸੀ; ਜੋ 'ਗੰਗਾ ਸਾਗਰ' ਨਾਮ ਨਾਲ ਮੁਸ਼ਹੂਰ ਹੈ। ਇਸੇ ਸਾਗਰ ਦੇ ਕੰਢੇ ਭਾਈ ਨਰਾਇਣ ਦਾਸ ਦੀ ਸ਼ਾਖ ਦੇ ਸਾਧੂ ਭਾਈ ਨਿਰੰਜਨ ਦਾਸ ਨੇ ਉੱਦਮ-ਉਪਰਾਲਾ ਕਰ ਕੇ, ਧਰਮਸਾਲ ਤਿਆਰ ਕਰਵਾਈ। ਜਿਸ ਦੀ ਦੇਖ-ਰੇਖ ਉਨ੍ਹਾਂ ਦੇ ਚੇਲੇ ਭਾਈ ਪ੍ਰੇਮ ਦਾਸ ਤੇ ਫਿਰ ਪੇਤਰੇ-ਚੇਲੇ ਭਾਈ ਕਿਸ਼ਨ ਦਾਸ ਜੀ ਸੰਮਤ ੧੯੮੦ ਬਿੱਚੇ ਤਕ ਕਰਦੇ ਆਏ।

ਭਾਈ ਨਿਰੰਜਨ ਦਾਸ ਦੀ ਪ੍ਰਸੰਗਲੀ ਬਾਬਾ ਨਰਾਇਣ ਦਾਸ ਨਾਲ ਇਤ ਬਿਧਿ ਮਿਲਦੀ ਹੈ। ਭਾਈ ਨਿਰੰਜਨ ਦਾਸ ਦੇ ਦੀਖਿਆਂ ਦਾੜ੍ਹਾ ਭਾਈ ਬ੍ਰਹਮ ਹਰੀ ਜੀ, ਉਨ੍ਹਾਂ ਦੇ ਸੰਤੇਖ ਦਾਸ ਜੀ, ਤਿਨ੍ਹਾਂ ਦੇ ਭਾਈ ਇਥੋਂ ਪਾਂ ੪੦੭।

੪੦੬.

ਗੁਰੀਆ ਜੀ; ਫਿਰ ਨੰਬਰਵਾਰ ਉਤਾਹਾਂ ਨੂੰ ਭਾਈ ਗੁਰਬਖਸ਼ ਜੀ ਤੇ
ਬਾਬਾ ਨਰਾਇਣ ਦਾਸ ਜੀ; ਜੋ ਭਾਈ ਸੰਗਤਿ ਸਾਹਿਬ (ਛੇਤ੍ਰੂ ਜੀ) ਦੇ ਬੜੇ
ਅਨਨ ਭਗਤ ਤੇ ਮਹਾਂ ਪ੍ਰਤਾਪੀ ਸਾਧੂ ਸਨ ।

ਚੜ੍ਹਦੇ ਪੰਜਾਬ ਅੰਦਰ:-

੧. ਮੁਕੰਦ ਪੁਰ, ਜ਼ਿਲ੍ਹਾ-ਤਸੀਲ ਲੁਦੇਹਾਣੇ ਦੇ ਠਾਣਾ ਫੇਹਲੋਂ
ਦਾ ਇਕ ਪਿੰਡ ਹੈ। ਇਥੇ ਤਿੰਨ ਧਰਮਸਾਲਾਂ—‘ਅੰਦਰਲੀ’, ‘ਬਾਹਰਲੀ’
ਤੇ ਇਕ ਹੋਰ-ਹਨ। ਸਭਨਾਂ ਦੀ ਸੁਰਤਿ-ਸੰਭਾਲ ਉਦਾਸੀ ਸਾਧੂ ਹੀ ਕਰ
ਰਹੇ ਹਨ। ਇਨ੍ਹਾਂ ਵਿੱਚੋਂ ਤੀਜੀ ਇਸ-ਬਖਸ਼ ਦੇ ਸਾਧੂਆਂ ਦੇ ਉੱਦਮ
ਉਪਰਾਲੇ ਨਾਲ ਕਾਇਮ ਹੋਈ ਤੇ ਸੰਭਾਲੀ ਚਲੀ ਆ ਰਹੀ ਹੈ। ਮਹੰਤਾਂ
ਦਾ ਸਿਲਸਿਲਾ ਇਸ ਤਰ੍ਹਾਂ ਲਿਖਿਆ ਮਿਲਦਾ ਹੈ:-

ਭਾਈ ਸੰਗਤ ਸਾਹਿਬ ਤੇ ਭਾਈ ਨਰਾਇਣਦਾਸ ਜੀ ਤੋਂ ਬੱਦ—
ਭਾਈ ਭਗਤ ਜੀ, ਲਖਮੀਦਾਸ, ਗਿਆਨਦਾਸ, ਸਥਲ ਦਾਸ, ਸਰੂਪਦਾਸ,
ਸਾਵਲਦਾਸ, ਕਵਲਦਾਸ, ਸੰਤੇਖਦਾਸ ਤੇ ਭਾਈ ਨਿੱਕੁ ਦਾਸ; ਜੋ ਸੰਮਤ
੧੯੮੦ ਬਿੱਚ (ਗੁ: ਸੁ: ਲਹਿਰ ਸਮੇਂ) ਮਹੰਤ ਸਨ।

੨. ਸਾਹਨੇ ਵਾਲ, ਤਸੀਲੁ-ਜ਼ਿਲ੍ਹਾ ਲੁਦੇਹਾਣਾ ਵਿਚ ਪ੍ਰਸਿੱਧ
ਨੱਗਰ ਤੇ ਉੱਤਰੀ ਰੇਲਵੇ ਦਾ ਸਟੇਸ਼ਨ ਹੈ। ਇਥੇ ਸੰਮਤ ੧੯੦੦ ਬਿੱਚ
ਵਿੱਚ, ‘ਸੰਗਤ ਸਾਹਿਬ’ ਦੇ ਪੜ੍ਹੇ ਚੇਲੇ ਭਾਈ ਸਾਈਦਾਸ ਜੀ ਨੇ ਉੱਦਮ
ਕਰਕੇ ਧਰਮਸਾਲ ਬਣਵਾਈ। ਜਿਸਦਾ ਪੂਰਾ ਵਰਿਤਾਂਤ ਪਿੱਛੇ ਆ ਚੁੱਕਾ
ਹੈ। ਸੰਤ ਗੁਲਾਬੂ ਦਾਸ ਜੀ ਤੋਂ ਬੱਦ ਇਸ ਧਰਮਸਾਲ ਦੇ ਪ੍ਰਬੰਧਕ
ਲੜੀਵਾਰ ਭਾਈ ਕਾਹਨ ਦਾਸ, ਸਰੂਪ ਦਾਸ, ਤੇ ਅਮਰ ਦਾਸ
ਬਣਦੇ ਆਏ। ਭਾਈ ਸਰੂਪ ਦਸ ਸੰਮਤ ੧੯੮੦ ਬਿੱਚ ਵਿੱਚ
ਮੌਜੂਦ ਸੀ; ਪਰ ਛੇਤੀ ਹੀ ਬੱਦ ਪਰਲੋਕ ਪਧਾਰ ਕਿਆ, ਤੇ
ਮਹੰਤੀਂਦੀ ਗੱਦੀ ਅਪਣੇ ਸੇਵਕ-ਸਾਧੂ ਅਮਰਦਾਸ ਵਾਸਤੇ ਖਾਲੀ
ਕਰ ਗਿਆ।

ਸਰਕਾਰੀ ਕੰਗਾਜ਼ਾਂ ਮੁਤਾਬਿਕ ਇਸ ਧਰਮਸਾਲ ਦੇ ਲਾਮ
ਇੱਕ ਜੋ ਉਣਾਹਠ ਵਿੱਖੇ ਅੱਠ ਵਿੱਸਵੇ ਜਮੀਨ ਤੇ ਢੂਢ੍ਹੇ ਵਿੱਸਵੇ

ਇ. ਪ. ੪੦੮.

੪੦੭.

ਵਿੱਚ ਖੂਹ ਹਲਟ ਵਾਲਾ, ਸਾਹਨੇਵਾਲ ਕਲਾਂ ਦੇ ਰਕਬੇ ਵਿੱਚੋਂ ਧਰਮ ਅਰਥ (ਵਕਫ਼) ਹੈ। ਜਿਸ ਦੀ ਜਮਾਂ ਮਾਫ਼ੀ ੧੯੭੧) ਰੁਪਜੇ ਹੈ। ਇਸ ਮਾਫ਼ੀ ਬਾਰੇ ਲੇਖ ਹੈ—“ਬ.-ਰੂਇ ਚਿੱਠੀ ਨੰ: ੧੯੩੦ ਮੁੱਖਾ ਯਕਮ ਦਿਸੰਬਰ ੧੯੮੮ ਈ: ਸਾਹਿਬ ਕਮਿਸ਼ਨਰ ਬਹਾਦੁਰ ਈ: ਰੂਇ ਸਤਲੁਜ, ਮਾਫ਼ੀ ਹਜ਼ਾ ਤਾ-ਕਾਇਮੀ ਧਰਮਸਾਲਾ, ਮੁਆਫ਼ ਹੁਏ। ਗਵਰਨਮੈਂਟ ਏਕ ਤਿਹਾਈ ਮੇਂ ਕੋਈ ਮੁਦਾਖਲਤ ਨਹੀਂ ਕਰਤੀ; ਯਕਾਇਆ ਦੇ ਤਿਹਾਈ ਹਿੱਸਾ ਤਾ-ਮਰਜ਼ੀ ਸਰਕਾਰ, ਬ-ਹੋਕ ਮੁਤਾਜ਼ਿਮ-ਵਕਤ ਬਾ-ਸ਼ਰਤਿ ਕਾਇਮ ਰਖਨੇ ਧਰਮਸਾਲਾ; ਮੁਆਫ਼, ਬਨਾਮ ਸਰੂਪ ਦਾਸ ਵਲਦ ਕਾਹਨ ਦਾਸ ਫ਼ਕੀਰ ਉਦਾਸੀ, ਸਕਨਾ ਸਾਹਨੇਵਾਲ ਕਲਾਂ।”

ਇਸ ਤੋਂ ਬਿਨਾਂ ਲਾਗਲੇ ਪਿੰਡ ਮੱਲ੍ਹੇ ਦੇ ਰਕਬੇ ਵਿੱਚੋਂ ਛੇ ਵਿੱਖੋਂ ਤਿੰਨ ਕੁ ਬਿਸਵੇ ਭੁਇਂ ਧਰਮਸਾਲਾ ਦੇ ਨਾਮ ਪੁੰਨ-ਅਰਥੀ ਲੱਗੀ ਹੋਈ ਹੈ।

ਗੁਰਦੁਆਰਾ ਕਾਨੂੰਨ ਲਾਗੂ ਹੋਣ ਪੂਰ, ਇਹ ਧਰਮਸਾਲਾਂ ਬੀ, ਕਾਨੂੰਨ ਦੀ ਦਫ਼ਾ ੭ ਵਿੱਚ ਆਉਣ ਵਾਲੇ ਗੁਰਦੁਆਰਿਆਂ ਵਿਖੇ ਗਿਣੀਆਂ ਗਈਆਂ ਸਨ। ਲੇਕਿਨ ਪੈਰਵੀ-ਮੁਕਦਮਾਂ ਨਾਂ ਕੀਤੇ ਜਾਣ ਕਰਕੇ, ਪੰਥਕ-ਪ੍ਰਬੰਧ ਹੋਠ ਨਹੀਂ ਆ ਸਕੀਆਂ।

੩. ਝੋਰੜ ਯਾ ਝੋਰੜੀ ਪਿੰਡ ਜ਼ਿਲ੍ਹਾ ਹਿਸਾਰ, ਤਸੀਲ ਸਰਸਾ, ਬਾਣਾ (ਰੋੜੀ) ਬੜਾ ਗੁੜ੍ਹਾ ਰੇਲਵੇ ਸਟੇਸ਼ਨ ਤੋਂ ਪੂਰਬ ਬੰਨੇ ਚਾਰ ਕੁ ਮੀਲ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਸ੍ਰਾਂਕੀ ਤਲਵੰਡੀ (ਦਮਦਮਾ ਸਾਹਿਬ) ਤੋਂ ਚਾਲੇ ਪਾ ਕੇ, ਦੱਖਣ ਵੱਲਿ ਜਾਂਦੇ ਹੋਏ; ਇਸ ਪਿੰਡ ਵਿਗਾਜੇ ਸਨ। ਸੰਮਤ ੧੯੪੮ ਬਿ: ਵਿੱਚ, ਭਾਈ ਸੰਗਤਿ ਸਾਹਿਬ ਦੇ ਸਾਧੂਆਂ, ਏਥੇ ਧਰਮਸਾਲ ਕਾਇਮ ਕਰ ਕੇ, ਉਸ ਸ਼ੁਭ ਸਿੰਮੜੀ ਨੂੰ ਬਹਾਲ ਕੀਤਾ। ਇਸ ਗੁਰ-ਧਾਮ ਦੇ ਬਾਨੀ-ਮਹੌਤਾਂ ਦੀ ਗੁਰਪ੍ਰਣਾਲੀ ਇਸਤਰਾਂ ਲਿਖੀ ਹੋਈ ਹੈ:-

ਗੁਰੂ ਸੰਗਤਿ ਸਾਹਿਬ ਜੀ, ਬਾਬਾ ਨਰਾਇਣ ਦਾਸ ਜੀ, ਭਾਈ ਗੁਰਬਖਸ਼ ਜੀ, ਗੁਰੀਆ ਸਾਹਿਬ, ਸੰਤੇਖ ਦਾਸ ‘ਨਿਰਬਾਣ’, ਸੁਚੇਤ ਦਾਸ ਰਾਮ ਦਾਸ, ਗੰਗਾ ਦਾਸ, ਗੁਲਾਬ ਦਾਸ, ਮੋਤੀ ਰਾਮ ਤੇ ਸੇਵਾ ਦਾਸ;—

ਇ. ੫. ੪੦੯.

ਜੋ 'ਗੁਰਦੁਆਰਾ ਸੁਧਾਰ ਲਹਿਰ' ਦੇ ਜਨਮ ਸਮੇਂ (ਸੰਮਤ ੧੯੮੦ ਬਿ:
ਵਿੱਚ) ਮੌਜੂਦ ਸੀ।

ਗਿਆਨੀ ਗਿਆਨ ਸਿੰਘ ਜੀ ਕਰਤਾ 'ਗੁਰ-ਯਾਮ ਸੰਗ੍ਰਹਿ' ਦੇ ਕਥਨ ਅਨੁਸਾਰ "ਗੁਰ-ਸਥਾਨ ਪੱਕਾ, ਆਮਦਾਨੀ ਚੇਖੀ, ਤੇ ਰੋਣਕ
ਬਹੁਤ ਹੈ।" ਐਪਰ ਇਹ ਗੁਰ-ਯਾਮ 'ਗੁਰਦਵਾਰਾ ਕਾਨੂੰਨ ਅਨੁਸਾਰ
ਪੰਥਕ ਪ੍ਰਬੰਧ ਵਿਚ ਨਹੀਂ ਆਂਦਾ ਗਿਆ। 'ਗੁਰਯਾਮ ਸੰਗ੍ਰਹ' ਵਿਚ
ਇਹ ਗੁਰਦਵਾਰੀ ਪੰਨਾਂ ੨੬੫, ਨੰਬਰ ੧੮੪ ਪੁਰ ਦਰਜ ਹੈ। ਪੰਡਿਤ
ਤਾਰਾ ਸਿੰਘ 'ਨਰੋਤਮ' ਨੇ 'ਸ੍ਰੀ ਗੁਰ-ਤੀਰਥ ਸੰਗ੍ਰਹ' ਦੇ ਪੰਨਾਂ ੧੫੪,
ਨੰਬਰ ੧੪੪ ਪੁਰ; ਅਤੇ ਗਿਆਨੀ ਠਾਕੁਰ ਸਿੰਘ ਨੇ 'ਸ੍ਰੀ ਗੁਰਦੁਆਰੇ
ਦੁਰਸ਼ਨ' ਵਿਚ ਪੰਨਾਂ ੩੭੮, ਨੰਬਰ ੧੪੩ ਪੁਰ, ਇਸ ਅਸਥਾਨ ਦੇ
ਪੁਜਾਰੀ 'ਸਿੱਖ ਦਸੇ ਹਨ।

ਲਹਿਰਦੇ ਪੰਜਾਬ (ਪਾਕਿਸਤਾਨ) ਵਿੱਚ:—

(੧) ਚੂਹੜਕਾਣਾ (ਜ਼ਿਲ੍ਹਾ ਸ਼ਿਖਪੁਰਾ) ਦੀ ਜੂਹ ਵਿਚ
ਧਰਤੀ ਦਾ ਚੱਪਾ ਚੱਪਾ, ਗੁਰੂ ਬਾਬੇ ਦੇ ਚਰਨ ਪਰਸਕੇ ਪਵਿੱਤਰ
ਹੋਇਆਂ ੨ ਹੈ। ਇਸੇ ਖਿਆਲ ਨਾਲ, ਇਸ ਬਖਸ਼ ਦੇ ਸਾਧਾਂ,
ਇਕ ਉਚੇਰੀ ਥਾਂ (ਕੇਰ) ਉੱਤੇ ਡੇਰਾ ਜਮਾਇਆ ਤੇ ਗੁਰਯਾਮ
ਬਣਾਇਆ। ਜਿਸ ਨਾਲ, ਖਾਲਸਾ-ਰਾਜ ਸਮੇਂ ਇੱਕੀ ਸੌ ਛਿੱਹੜ
ਕਨਾਲ ਦਸ ਮਰਲੇ ਭੂਇਂ ਚੂਹੜਕਾਣੇ ਦੇ ਰਕਬੇ 'ਚੇਂ; ਅਤੇ ਦੋ ਸੌ
ਗਿਆਰਾਂ ਕਨਾਲ (ਤਕਰੀਬਨ) ਜ਼ਮੀਨ (ਦੋ ਕਨਾਲ ਦੇ ਮਰਲੇ ਵਿਚ)
ਖੂਹ ਦੁਹਰਟਾ ਸਮੇਤ, ਪਿੰਡ 'ਹਰਦੇ ਬੰਦੇ ਕੇ' ਵਿਚੋਂ 'ਗੁਰੂ ਕੇ ਲੰਗਾਰ'
ਵਾਸਤੇ ਧਰਮ ਅਰਥਾਂ ਅਰਪਨ ਹੋਈ। ਸੰ: ੧੯੦੦ ਬਿ: ਵਿਚ, ਭਾਈ
ਕਿਰਪਾ ਰਾਮ ਨੇ ਇਸ ਗੁਰਦੁਆਰੇ ਨੂੰ ਪੱਕਾ ਬਣਵਾ ਦਿੱਤਾ। ਜਿਸ
ਕਰ ਕੇ ਇਸ ਧਰਮਸਾਲ ਦਾ ਨਾਮ 'ਕੇਰ ਕਿਰਪਾ ਰਾਮ ਵਾਲੀ' ਮਸ਼ਹੂਰ
ਹੋ ਗਿਆ। ਨਹਿਰ ਦਾ ਪਾਣੀ ਪੈਣ ਨਾਲ ਸਾਰੀ ਜ਼ਮੀਨ ਵਗਣ ਡਹਿ
ਪਈ; ਤੇ ਇਸ ਧਰਮ-ਯਾਮ ਦੀ ਖੂਥ ਤਰੱਕੀ ਹੋਈ।

ਗੁਰਦੁਆਰਾ ਕਾਨੂੰਨ ਬਣਨ ਪੁਰ ਇਹ ਗੁਰਯਾਮ ਸਲੇ
ਸਾਰੀ ਜਾਇਦਾਦ ਦੇ, ਪੰਥਕ ਪ੍ਰਬੰਧ ਵਿਚ ਆ ਗਿਆ ਹੈ। ਉਨ੍ਹਾਂ ਵੇਲੇ

੪੦੯.

ਮਹੰਤ ਭਾਈ ਨਾਨਕ ਸਰਨ (ਚੇਲਾ ਭਾਈ ਕਿਰਪਾ ਰਾਮ) ਜੀਉਂਦਾ ਸੀ। ਇਨ੍ਹਾਂ ਸੰਤਾਂ ਦੀ ਪ੍ਰਸੰਗਲੀ ਭਾਈ ਸੰਗਤਿ ਸਾਹਿਬ ਦੇ ਸੇਵਕ ਭਾਈ ਬਿੰਦਾਬਨ ਨਾਲ ਐਉਂ ਜੁੜਦੀ ਹੈ—ਭਾਈ ਕ੍ਰਿਪਾ ਰਾਮ ਦਾ ਗੁਰਮੰਤ੍ਰ ਦਾਤਾ ਭਾਈ ਬੁਹਮਦਾਸ, ਉਸਦਾ ਰੂਪਦਾਸ, ਤਿਸਦਾ ਹਰੀਦਾਸ ਏਂਦੂ ਉਤਾਹਾਂ ਸਿਲਸਿਲੇਵਾਰ ਭਾਈ ਟੋਕਦਾਸ, ਸਰੂਪਦਾਸ, ਆਲਮ ਸਾਹਿਬ ਤੇ ਭਾਈ ਸਾਹਿਬ ਬਿੰਦਾਬਨ ਜੀ।

੨. ਚੱਕ ਨੰਬਰ ੫ (ਜ਼ਿਲਾ ਲਾਇਲਪੁਰ) 'ਬਾਬੇ ਦੀ ਬਾਰ' ਵਿਚ ਹੀ ਇਕ ਸੁਭਾਗ ਧਰਤੀ ਹੈ। ਜਿੱਥੇ ਕਿਸੇ ਮੈਕੇ ਸਤਿਗੁਰ ਨਾਨਕ ਨੇ ਵਿਰਾਜ ਕੇ ਅਲਾਹੀ-ਨਾਦ ਵਜਾਇਆ ਸੀ। ਇਸ ਰੱਲ ਦੀ ਟੇਹੜੀ ਲੈ ਕੇ, ਭਾਈ 'ਸੰਗਤਿ ਸਾਹਿਬ' ਦੇ ਸਾਧੂਆਂ ਧਰਮ ਸਾਲ ਬਣਵਾ ਕੇ ਬਾਬਾ ਜੀ ਦੀ ਯਾਦ ਤਾਜ਼ਾ ਕਰ ਦਿੱਤੀ। ਇਸ ਗੁਰ-ਧਾਮ ਦੇ ਬਾਨੀ ਤੇ ਪ੍ਰਬੰਧਕ (ਮਹੰਤ) ਭਾਈ ਸਾਹਿਬ ਨਰਾਇਣਦਾਸ ਦੀ ਸ਼ਾਖ ਵਿਚੋਂ ਹਨ। ਜਿਨ੍ਹਾਂ ਦੀ ਗੁਰ-ਪ੍ਰਨਾਲੀ ਇੱਥੇ ਲਿਖੀ ਮਿਲਦੀ ਹੈ:—

ਭਾਈ ਨਰਾਇਣ ਦਾਸ ਪਾਸੋਂ ਵਿਰੋਸਾਏ ਭਾਈ ਗੁਰਬਖਸ਼, ਤੇ ਉਨ੍ਹਾਂ ਪਾਸੋਂ ਭਾਈ ਗੁਰੀਆ ਜੀ। ਫਿਰ ਨੰਬਰ ਵਾਰ ਭਾਈ ਘੁੰਮੰਡਾ ਦਾਸ, ਗਿਆਨ ਦਾਸ, ਸੰਤਰੇਣ, ਗੋਪਾਲ ਦਾਸ, ਅਖੰਡ ਪ੍ਰਕਾਸ਼, ਰਾਮਕ੍ਰਿਸ਼ਨ ਸੰਤ ਦਾਸ ਤੇ 'ਮੰਗਲ ਦਾਸ—ਜੋ ਸੰਮਤ ੧੯੮੦ ਬਿੱਂ ਵਿਚ ਜਿਉਂਦੇ ਸਨ।

੩. ਕੈਰ ਬਾਬਾ ਸਾਹਿਬ—ਜ਼ਿਲਾ ਗੁਜਰਾਤ ਤਹਿਸੀਲ ਫਾਲੀਆ ਵਿੱਚ ਚਿਲੀਆਂ ਵਾਲਾ ਰੇਲਵੇ ਸਟੇਸ਼ਨ ਤੋਂ ਦੱਖਣ ਵੇਂ ਮੀਲ, ਕਸਬਾ ਮੁਰਾਲਾ ਲਾਗੇ ਹੈ। ਪਿੰਡੀ ਬਹਾਉਦੀਨ ਥਾਨਾ ਲਗਦਾ ਇਹ; ਜੋ ਕੈਰ ਸਾਹਿਬ ਤੋਂ ਦੇ ਮੀਲ ਪੱਛਮ-ਦੱਤੀ ਹੈ। ਇਸ ਠੇਰੀ ਉੱਤੇ, ਸਤਿਗੁਰ ਨਾਨਕ ਨੇ ਪੰਜਾਬ ਵਿਚ ਵਿਚਰਿਆਂ ਚਰਨ ਪਾਏ ਸਨ। ਇਹ ਕਬਾਲ ਵਿਚਾਰ ਕੇ ਇਸ ਬਖਸ਼ ਦੇ ਸਾਧੂਆਂ—ਭਾਈ ਨਿਮਾਣਾ ਜੀ ਤੇ ਭਾਈ ਅੱਡਾ ਜੀ ਨੇ,—ਇਸ ਪਵਿੱਤਰ ਭੂਮੀ ਤੋਂ ਤਲੀ ਖਾਕ ਦੀ ਮਸਤਕ ਲਾਈ; ਤੇ ਗੁਰੂ ਬਾਬੇ ਦੀ ਯਾਦ ਕਾਇਮ ਕਰਨ ਹਿਤ, ਸੰਮਤ ੧੯੮੦ ਬਿੱਂ ਵਿਖੇ ਪਰਮਸਾਲ ਬਣਾਈ।

(‘ਗੁ. ਉ. ਮਤ ਦਰਪਨ’—ਪੰਨਾ ੨੦੪)

—ੴ। ਪ. ੪੧੧.

੪੧੦.

ਸੰਤਾਂ ਦੇ ਉਦਮ ਨੂੰ ਸਫਲਾਉਣ ਵਾਸਤੇ ਮਹਿਰਾਜਾ ਰਣਜੀਤ ਸਿੰਘ ਨੇ ਚਾਲੀਹ ਮੁਰੱਬੇ ਜ਼ਮੀਨ ਤੇ ਪੰਜ ਹਜ਼ਾਰ ਰੁਪਯੇ ਸਾਲਾਨਾ ਜਾਗੀਰ ਅਰਦਾਸ ਕਰਾਈ। ('ਮਹਾਨ ਕੇਸ਼'—ਪੰਨਾ ੧੦੩੯)

ਇਸ ਤੋਂ ਬਿਨਾਂ ਹੋਰ ਭੀ ਜ਼ਮੀਨ ਪੁੰਨ-ਅਰਥ ਮਿਲੀ ਹੋਈ ਹੈ; ਜਿਸਦਾ ਵੇਰਵਾ, ਸਰਕਾਰੀ ਕਾਰਗਜ਼ਾਂ ਵਿਚ ਇਉਂ ਦਿੱਤਾ ਹੋਇਆ ਹੈ:-

(੧) ਚਿਰ ਬਾਵਾ ਦੀ ਜੂਹੇ ੪੨੪੦ ਕਨਾਲ ੧੨ ਮਰਲੇ;

(੨) ਠੱਟੀ ਬਾਵਾ „ ੧੨੨੪ „

(੩) ਪਿੰਡ ਮੇਕਣ ਦੇ ਰਕਬੇ'ਚੋਂ ੩੮੪੭ „ ੧੩ ਮਰਲੇ;

(੪) „ ਜੇ ਸੁਖ „ ੩੫੫ „

ਜੋੜ ਕੁਲ ੮੬੬੭ ਕਨਾਲ ੫ ਮਰਲੇ

ਇਹ ਦੋਵੇਂ ਸਾਥੂ ਬੜੇ ਉਦਮੀ, ਭਜਨੀਕ ਤੇ ਜਪੀ-ਤਪੀ ਸਨ। ਨਾਮ-ਸਿਮਰਨ ਦੇ ਸਦਕੇ ਬਚਨ ਵਿਚ ਸੱਤਿਆ ਭੀ ਸੀ। ਇਸ ਜੰਗਲ ਵਿਚ ਬੈਠਿਆਂ ਕੁਝ ਦਿਨ ਗੁਜ਼ਰੇ ਸਨ; ਕਿ ਲਾਗ-ਲੋਣੇ ਦੇ ਲੋਕ ਦਰਸ਼ਨ ਤੇ ਸੇਵਾ ਕਰਨ ਲੱਗ ਪਈ। ਮੁਰਾਲੇ ਦੇ ਚੌਪਰੀ ਦੇ ਘਰਿ ਭਾਈ ਨਿਮਾਣਾ ਜੀ ਦੇ ਵਰ੍ਹੁ ਨਾਲ ਪੁੱਤ੍ਰ ਪੈਦਾ ਹੋ ਗਿਆ। ਉਸਨੇ ਸੁਕਰਾਨੇ ਵਜੋਂ ਕੇਰ ਪੁਰ ਕੱਚੀ ਕੁਟੀਆ ਪਾ ਕੇ ਖੂਹੀ ਲਵਾ ਢੁੱਤੀ। ਇਸ ਤਰ੍ਹਾਂ ਸਹਿਜੇ ੨ ਇਨ੍ਹਾਂ ਸੰਤਾਂ ਦੀ ਮਹਿਮਾਂ ਵਧ ਗਈ। ਬਹੁਤੇ ਲੋਕਾਂ ਇਨ੍ਹਾਂ ਪਾਸੋਂ ਫੈਜ਼ ਪਾਇਆ; ਤੇ ਸਤਿਗੁਰ ਨਾਨਕ ਦੀ ਸਿੱਖੀ ਧਾਰਨ ਕਰਕੇ ਸਾਰਾ ਇਲਾਕਾ ਵਿਰੋਸਾਇਆ। ਜਿਨ੍ਹਾਂ, ਬੋ-ਮੁਰਾਦਾਂ ਦੀਆਂ ਮੁਰਾਦਾਂ ਪੂਰੀਆਂ ਹੋਈਆਂ, ਉਨ੍ਹਾਂ ਨੇ ਮਾਇਆ ਤੇ ਜ਼ਮੀਨਾਂ ਬੀ ਅਰਦਾਸ ਕਰਾਈਆਂ। ਐਉਂ ਇਹ ਕੁਟੀਆ ਇਕ ਚੰਗੀ ਗੁਰ-ਧਾਮ ਰੂਪ ਵਟਾ ਬੈਠੀ; ਅਰੁ ਗੁਰੂ ਬਾਬੇ ਦੀ ਮਿਹਰ ਨਾਲ ਜੰਗਲ ਵਿਚ ਮੰਗਲ ਲੱਗ ਗਿਆ। ਬੱਦਾਂ ਭਾਈ ਨਿਮਣਾ ਜੀ ਤੇ ਉਨ੍ਹਾਂ ਦੇ ਚੇਲੇ ਭਾਈ ਭਾਗ ਜੀ ਨੇ ਸੰਗਤਾਂ ਨੂੰ ਪਰੇਰ ਕੇ ਸਰੋਵਰ ਬਨਾਣ ਦਾ ਉੱਦਮ ਭੀ ਧਾਰ ਲਿਆ। ਜੋ ਮਹਾਰਾਜਾ ਰਣਜੀਤ ਸਿੰਘ ਦੀ ਦਰਿਆ-ਦਿੱਲੀ ਦੇ ਸਦਕੇ ਸਫਲ ਹੋ ਗਿਆ।

ਇਨ੍ਹਾਂ ਹੀ ਗੁਰੈ-ਚੇਲੇ ਸੰਤਾਂ ਨੇ ਇਸ ਟਿਕਾਣੇ ਸਤਿਗੁਰ ਨਾਨਕ ਦੇ ਪ੍ਰਕਾਸ਼ ਅਰੁ ਸਰੂਪ-ਨਿਵਾਸ (ਜੇਤੀ ਜੇਤਿ ਸਮਾਵਣ) ਦੇ ਉਤਸਵ-

ਇ. ਪ. ੪੧੨.

੪੧੧.

ਵਿਸਾਖੀ ਤੇ ਅੱਸੂ ਵਦੀ ਦਸਵੀਂ ਨੂੰ—ਮਨੋਲੇ ਸੁਰੂੰ ਕੀਤੇ; ਜੋ ਹੁੰਦੇ ਹੁੰਦੇ ਮੇਲਿਆਂ ਦਾ ਰੂਪ ਧਾਰ ਗਏ। ਮਗਰੋਂ ਚੇਤ ਸੁਦੀ ਚੌਚੇਂ ਦਾ ਮੇਲਾ ਭੀ ਲੱਗਣ ਲੱਗਾ ਪਿਆ। ਲੈਕਿਨ ਅੱਸੂ ਵਦੀ ਦਸਵੀਂ ਦੀ ਥਾਂ ਭਾਦਰੋਂ ਦੀ ਮੱਸਿਆ ਨੇ ਮੱਲ ਲਈ।

ਬਾਬਾ ਨਿਮਾਣਾ ਜੀ ਦੇ ਪਰਲੋਕ ਪਿਆਨੇ ਕਰ ਜਾਣ ਤੋਂ ਬਾਦ, ਭਾਈ ਭਾਗ ਜੀ ਨੇ ਸੱਠ ਕੁ ਵਰ੍ਹੇ ਇਸ ਗੁਰਪਾਮ ਦੀ ਸੇਵਾ-ਸੰਭਾਲ ਕੀਤੀ। ਫਿਰ 'ਗੁਰਦੁਆਰਾ ਕਾਨੂੰਨ' ਬਣਨ ਤੋਂ, ਭਾਈ ਰਾਮਸਰਨ, ਨਾਨਕ ਪ੍ਰਕਾਸ਼, ਨਰਾਇਣ ਦਾਸ, ਰਾਮਪ੍ਰਕਾਸ਼, ਬ੍ਰਹਮਹਰੀ ਤੇ ਸੀਤਲ ਦਾਸ ਜੀ ਵਾਰੀ ਸਿਰ ਮਹੰਤ ਬਣਦੇ ਆਏ। ਮਹੰਤ ਸੀਤਲ ਦਾਸ ਨੇ ਗੁਰਦੁਆਰਾ ਅਦਾਲਤ (ਟ੍ਰੀਬਯੁਨਲ) ਦੇ ਰੁਬੱਧ ੧੮ ਨਵੰਬਰ ੧੮੨੮ ਨੂੰ ਰਾਜੀ-ਨਾਮਾ ਕਰਕੇ, ਇਹ ਮਹਾਨ ਅਸਥਾਨ ਪੰਥਕ-ਪ੍ਰਬੰਧ ਵਿਚ ਦੇ ਦਿੱਤਾ। ਜਿਸ ਦੀ ਤਸਦੀਕ ੨੮ ਨਵੰਬਰ ਨੂੰ ਅਦਾਲਤ ਨੇ ਕਰ ਦਿੱਤੀ। ਸਿੱਖ ਗੁਰਦੁਆਰਿਆਂ ਦੀ ਸੂਚੀ ਵਿਚ ਇਸ ਗੁਰਪਾਮ ਨੂੰ ੧੦੭ ਵਾਂ ਨੰਬਰ ਮਿਲਿਆ ਹੈ।

(੪) ਰਸੀਦ ਪੁਰ ਤਹਿਸੀਲ ਜ਼ਿਲਾ ਝੰਗ ਦਾ ਇਕ ਕਸਬਾ ਹੈ। ਭਾਈ ਸੰਗਤਿ ਸਾਹਿਬ ਦੀ ਬਖਸ਼ਿ ਵਿੱਚੋਂ ਇਕ ਸਤਿ-ਪੁਰਖ ਭਾਈ ਧਰਮ ਦਾਸ ਜੀ ਹੋਏ ਹਨ। ਉਨ੍ਹਾਂ ਨੇ ਝੰਗ ਦੇ ਇਲਾਕੇ ਵਿਚਰ ਕੇ ਸਿੱਖ-ਧਰਮ ਦਾ ਚੰਗਾ ਪ੍ਰਤਾਰ ਕੀਤਾ; ਅਰੁ ਅਪਣੇ ਜਪ-ਤਪ ਦਾ ਪ੍ਰਭਾਉ ਪਾ ਕੇ ਅਨੇਕਾਂ ਪ੍ਰਾਣੀਆਂ ਨੂੰ ਸਤਿਗੁਰ ਨਾਨਕ ਦੇ ਲੜ੍ਹਲਾਇਆ। ਫਿਰ ਇਸ ਨਗਰੀ ਵਿਚ ਟਿਕਾਣਾ ਕਰਕੇ, ਧਰਮਸਾਲ ਬੱਧੀ, ਜੋ ਇਨ੍ਹਾਂ ਦੇ ਹੀ ਨਾਮ ਪੁਰ ਮਸ਼ਹੂਰ ਹੈ।

ਸਿੱਖ-ਰਾਜ ਤੇ ਰਸੂਖ ਸਮੇਂ, ਇਸ ਧਰਮਸਾਲ ਦੇ ਨਾਮ ਬੜੀ ਚੇਖੀ ਜ਼ਮੀਨ, ਲੰਗਰ ਚਲਾਉਣ ਤੇ ਧਰਮਸਾਲ ਦੇ ਹੋਰ ਖਰਚ ਨਿਬਾਹੁਣ ਵਾਸਤੇ ਧਰਮ-ਅਰਥ ਲੱਗੀ। ਜੋ ਬਹਾਲ ਚਲੀ ਆ ਰਹੀ ਹੈ। ਅਰੁ ਸਰਕਾਰੀ ਕਾਗਜ਼ਾਤ ਵਿਚ ਵੇਰਵਾ ਇਸ ਤਰ੍ਹਾਂ ਦਿੱਤਾ ਗੇਇਆ ਹੈ:-

(੧) ਗੜ੍ਹ ਮਹਾਰਾਜ ਪਿੰਡ ਦੇ ਰਕਬੇ ਵਿੱਚੋਂ ੩੩੧ ਕਨਾਲ ੧੯ ਮਲੋਂ ਤੇਸ ਬਾਰੇ ਕੈਫੀਅਤ ਵਿਚ ਲਿਖਿਆ ਇ:-

- ੧੪. ੫. ੪੧੩.

੪੧੨.

“ਇਹ ਸਾਰੀ ਜ਼ਮੀਨ ਧਰਮਸਾਲ ਦੇ ਨਾਮ ਚੀਫ਼ ਕਮਿਸ਼ਨਰ ਸਾਹਿਬ ਬਹਾਦੁਰ ਪੰਜਾਬ ਦੇ ਹੁਕਮ ਮਿਤੀ ੭ ਦਿਸੰਬਰ ੧੯੫੮ ਈਂ: ਅਨੁਸਾਰ ਸਦਾ ਵਾਸਤੇ ਮੌਡ ਹੈ। ਭਾਈ ਤਾਰਾ ਚੰਦ ਚੇਲਾ ਭਾਈ ਨਾਨਕ ਚੰਦ ਨੂੰ ਜ਼ਮੀਨ ਰਹਿਨ ਬੈਕਰਨ ਦਾ ਕੋਈ ਇਖਤਿਆਰ—ਮੁੜਬ ਇੰਡਕਾਲ ਨੰ: ੧੯੨ ਮਿਤੀ ੪ ਦਿੰਦੂ ੧੯੬੨ ਈਂ:—ਨਹੀਂ ਹੈ। ਸਿਰਫ਼ ਪੈਦਾਵਾਰ ਪ੍ਰਾਪਤਿ ਕਰ ਸਕਦਾ ਇਂ!”

(੨) ਹਵੇਲੀ ਬਹਾਦੁਰ ਸ਼ਾਹ ਦੇ ਰਕਬੇ 'ਚੋਂ ੧੨੩੦ ਕਨਾਲ ੧੦ ਮਰਲੇ	
(੩) ਸ਼ੇਰ ਕੋਟ ਦੀ ਜੂਹੇ	੩੧ , , ੧੭ "
(੪) ਪਿੰਡ ਮੀਰਕ ਸਿਆਲ ਵਿੱਚ	੧੪ , , ੬ "
(੫) „ ਇੱਨਾਯਤ ਸ਼ਾਹ ਦੇ ਰਕਬੇ ਵਿੱਚੋਂ ੩੮੩ „ ੧੫ "	
(੬) „ ਹਜਰਤ ਸੁਲਤਾਨ ਬਹੁ ਦੀ ਜੂਹੇ	੪੨ „ ੧੯ "
(੭) „ ਜੀਉਆਣਾ ਵਿੱਚ	੩੧੨ „ ੩ "
(੮) ਮਘਿਆਣੇ ਦੇ ਰਕਬੇ 'ਚੋਂ	੧ „ ੨ "
(ਵਿੱਚ ਸਿਰਫ਼ ਧਰਮਸਾਲ ਤੇ ਨਾਲ ਲਗਵਾਂ ਬੰਸਰ)	
(੯) ਰਸੀਦਪੁਰ ਦੇ ਬੰਨੇ ਅੰਦਰ	੩੮੪੨ „ ੧੦ "

ਜਿਸ ਵਿੱਚੋਂ ੧੩੩੧ ਕਨਾਲ ਵੰ ਮਰਲੇ ਅਣ-ਵਗਦੀ ਜ਼ਮੀਨ (ਬੀਝਾਦਿ) ਭਾਈ ਤਾਰਾ ਚੰਦ ਦੇ ਨਾਮ ੨੩ ਜੂਨ ੧੯੫੮ ਈਂ: ਦੇ ਹੁਕਮ ਅਨੁਸਾਰ, ਧਰਮਸਾਲਾ ਦੀ ਕਾਇਮੀ ਤੱਕ ਮੌਡ ਹੈ।

(੧੦) ਪਿੰਡ ਪੀਰ ਕੋਟ ਸਿਧਾਣਾ ਦੇ ਰਕਬੇ 'ਚਿ ੨ ਕਨਾਲ ਵੰ ਮਰਲੇ	
(੧੧) „ ਡਾਲ ਦੀ ਜੂਹੇ 'ਚੋਂ	੧੪੩ „ ੪ "
(੧੨) „ ਚੌਕਣ ਜੈਨ ਪੁਰ ਵਿੱਚ	੧੧੭ „ ੧੮ "
(੧੩) „ ਵਸਾਵਾ ਦੇ ਰਕਬੇ 'ਚੋਂ	੧੩੦੭ „ ੮ "
(੧੪) „ ਮਲਕਾਣਾਂ ਦੇ ਰਕਬੇ 'ਚੋਂ	੧੩੬੩ „ ੮ "
(੧੫) „ ਬੰਡਾ ਮਲਕਾਣਾਂ ਦੀ ਜੂਹੇ	੮੦੬ „ ੧੬ "
(੧੬) „ ਵਾਸੂ ਆਸਤਾਣਾ „	੧੮੮ „ ੦ "

ਇਸ ਜ਼ਮੀਨ ਤੋਂ ਬਿਨਾਂ, ਸੱਤ ਮਕਾਨ ਤੇ ਇਕ ਦੁਕਾਨ ਕਸਬਾ ਰਸੀਦਪੁਰ ਵਿੱਚ ਅਰੁ ਕੁਝ ਦੁਕਾਨਾਂ ਤੇ ਮਕਾਨ ਮਘਿਆਣੇ ਪਹਿਰੇ

ਇ: ੫: ੪੧੪.

੪੧੩.

ਵਿਚ ਭੀ ਇਸ ਧਰਮਸਾਲ ਨਾਲ ਸੰਬੰਧਤ ਹਨ। ਅਤੇ ਸ਼ਹਰ ਸੋਰ ਕੋਟ ਵਿਚ ਇਕ ਹੋਰ ਗੁਰਦੁਆਰਾ 'ਧਰਮਸਾਲਾ ਖਾਲਸਾ ਵਾਲੀ' ਨਾਮੇ ਮੌਜੂਦ ਹੈ। ਇਨ੍ਹਾਂ ਦੋਹਾਂ ਧਰਮਸਾਲਾਂ (ਗੁਰਦੁਆਰਿਆਂ) ਵਿਚ 'ਗੁਰਦੁਆਰਾ ਸੁਧਾਰ ਲਹਿਰ' ਦੇ ਜਨਮ ਸਮੇਂ ਤੱਕ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬਾਕਾਇਦਾ ਪ੍ਰਕਾਸ਼, ਕਬਾਲ ਤੇ ਪਾਠ ਆਦਿ ਗੁਰਮਤਿ ਅਨੁਸਾਰ ਹੁੰਦੇ ਸਨ। 'ਗੁਰਦੁਆਰਾ ਕਾਨੂੰਨ' ਬਣਨ ਪੁਰ ਇਹ ਧਰਮਸਾਲ ਸਣੇ ਸੰਬੰਧਤ ਜਾਇਦਾਦ ਦੇ, ਵਡਾ ਅਨੁਸਾਰ ਨੰਬਰ ੧੯੨ ਪੁਰ ਰਜਿਸਟਰ ਹੋਈ ਸੀ। ਲੇਕਿਨ ਕਿਸੇ ਸ਼ਰਾਰਤ ਵਸ ਯਾ ਪੈਰਵੀ-ਮੁਕੱਦਮਾ ਨਾ ਹੋਣ ਕਰ ਕੇ, ਪੰਥਕ-ਪ੍ਰਬੰਧ ਵਿਚ ਨਹੀਂ ਆ ਸਕੀ। ਉਸ ਮੌਕੇ ਇਥੋਂ ਦਾ ਮਹੰਤ, ਭਾਈ ਨਾਨਕਚੰਦ ਦਾ ਚੇਲਾ ਭਾਈ ਤਾਰਾ ਚੰਦ ਸੀ। ਹੁਣ ਚੂਕਿ ਇਹ ਸਿੱਖ-ਅਸਥਾਨ ਪਾਕਿਸਤਾਨ ਵਿਚ ਆਗਿਆ ਹੈ; ਪਤਾ ਨਹੀਂ ਕਿਸ ਹਾਲਤ 'ਚਿ ਹੈ।

ਪ. ਮੁਲਤਾਨ ਸ਼ਹਿਰ ਵਿਚ ਸਤਿਗੁਰ ਨਾਨਕ ਦੀਆਂ ਕਈ ਫੇਰੀਆਂ ਪਈਆਂ ਹਨ। ਜੇ ਜੇ ਧਰਤੀ ਬਾਬਾ ਜੀ ਦੇ ਚਰਨ-ਕਮਲਾਂ ਨਾਲ ਛੁਹ ਕੇ ਪਾਵਨ ਹੋਈ ਹੈ, ਉਥੇ ਉਥੇ ਹੀ ਸ਼ਰਧਾਲੂ ਸਿੱਖਾਂ-ਸਾਧਾਂ ਖੇਤ ਭਾਲ ਕਰ ਕੇ, ਧਰਮਸਾਲਾਂ ਕਾਇਮ ਕੀਤੀਆਂ ਹਨ। ਖਾਸ ਤੌਰ ਪੁਰ ਇਸਤਰਾਂ ਦੇ ਉੱਦਮ ਸਿੱਖ-ਰਾਜ ਸਮੇਣੀ ਹੋਏ ਹਨ। ਇਨ੍ਹਾਂ ਧਰਮਸਾਲਾਂ ਵਿਚੋਂ ਇਕ ਧਰਮਸਾਲ ਭਾਈ 'ਗੁਰਦਾਸ ਵਾਲੀ' ਪ੍ਰਸਿੱਧ ਹੈ, ਜੇ ਸੰਮਤ ੧੯੬੦ ਬਿ: ਵਿਚ, ਇਸ ਬਖਸ਼ ਦੇ ਸਾਧੂਆਂ, ਸਥਾਨਕ ਸਿੱਖਾਂ ਦੀ ਸੇਵਾ-ਸਹਾਇਤਾ ਨਾਲ ਬਣਵਾਈ। ਪ੍ਰਬੰਧਕ ਸੰਤਾਂ ਦੀ ਗੁਰਪੁਨਾਲੀ ਇਸ ਤਰ੍ਹਾਂ ਦੱਸੀ ਗਈ ਹੈ:-

ਬਾਬਾ ਸੰਗਤ ਸਾਹਿਬ ਦੇ ਸੇਵਕ ਭਾਈ ਸਾਹਿਬ ਚਰਨ ਦਾਸ, (ਜੇ ਭਾਈ ਨਰਾਇਣ ਦਾਸ ਤੋਂ ਬੱਦ 'ਧਰਮਸਾਲ ਭਾਈ ਫੇਰੂ-ਮੀਓਂ ਕੇ ਮੌਜ਼' ਦੇ ਮਹੰਤ ਬਣੇ ਸਨ) ਉਨ੍ਹਾਂ ਦੇ ਭਾਈ ਗੁਰਦਾਸ, ਲਿਨ੍ਹਾਂ ਦੇ ਹਰੀ ਦਾਸ ਤੇ ਫਿਰ ਨੰਬਰਵਾਰ ਭਾਈ ਹਜ਼ੂਰੀ ਦਾਸ, ਟਹਿਲ ਦਾਸ, ਠੋਬਿੰਦ ਦਾਸ, ਬਿਸਨਦਾਸ, ਆਤਮ ਪ੍ਰਕਾਸ਼, ਮੇਵਾ ਦਾਸ ਤੇ ਜੈਰਾਮ ਦਾਸ। ਆਖਰੀ ਮਹੰਤ ਸੰਮਤ ੧੯੬੦ ਵਿਚ ਅਮੀਂ ਜਮੀਂ ਸੀਗਾ।

ਤੇ ਪ: ੪੧੫.

ਸਿੰਘ ਦੇਸ (ਪਾਕਿਸਤਾਨ) ਵਿੱਚ:—

ਹੋਰਨਾਂ ਸਿੱਖ ਸਾਧੂਆਂ ਸਮਾਨ ਭਾਈ ਫੇਰੂ ਜੀ ਦੀ ਬਖਸ਼ ਦੇ ਸੰਤ ਬੀ ਦੇਸ ਰਟਨ ਕਰਕੇ ਸਿੱਖ ਧਰਮ ਦਾ ਪ੍ਰਚਾਰ ਤੇ ਗੁਰੂ ਬਾਬੇ ਦੀ ਆਗਿਆ ਅਨੁਸਾਰ ਧਰਮਸਾਲਾਂ ਕਾਇਮ ਕਰਦੇ ਰਹੇ ਹਨ। ਕਈ ਅਸਥਾਨ ਸਤਿਗੁਰਾਂ ਦੀ ਇਤਹਾਸਕ ਯਾਦ ਵਜੋਂ; ਤੇ ਕਈ ਧਰਮ-ਪ੍ਰਚਾਰ ਦੇ ਕੇਂਦਰ ਕਾਇਮ ਕਰਨ ਦੇ ਇੰਦੀਏ ਨਾਲ ਬਣੇ ਹਨ। ਜਿਹਾ ਕੁ—

੧. ਪਿੰਡ ਖੈਰਾ ਦੇਰਾ—ਜ਼ਿਲਾ ਲੜਕਾਣਾ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ-ਭਾਗ ਸਮੇਂ ਸੰਮਤ ੧੯੮੪ ਬਿ: ਵਿਚ ਧਰਮ-ਸਾਲ ਕਾਇਮ ਹੋਈ। ਇਸ ਦੇ ਬਾਨੀ ਤੇ ਸੰਭਾਲਕ ਭਾਈ ਨਗਾਇਣ ਦਾਸ ਦੀ ਸ਼ਾਖ ਵਿਚੋਂ ਹਨ। ਜਿਨ੍ਹਾਂ ਦੀ ਪ੍ਰਸੰਗਲੀ ਸੰਮਤ ੧੯੮੦ ਬਿ: ਤੱਕ ਇਸ ਪ੍ਰਕਾਰ ਹੈ:—

ਭਾਈ ਨਗਾਇਣ ਦਾਸ ਦੇ ਚੇਲੇ ਭਾਈ ਹੀਰਾ ਲਾਲ, ਉਨ੍ਹਾਂ ਦੇ ਭਾਈ ਮਿਹਰ ਦਾਸ, ਤਿਨ੍ਹਾਂ ਦੇ ਭਾਈ ਮੇਲਾ ਰਾਮ, ਫਿਰ ਸਿਲਸਿਲੇ ਵਾਰ ਭਾਈ ਪੂਰਨ ਦਾਸ; ਪ੍ਰੇਮ ਦਾਸ, ਗੁਰਸਰਨ, ਦਇਆ ਰਾਮ, ਲਛਮਨ ਦਾਸ, ਭਰਤ ਰਾਮ ਤੇ ਜਮਨਾ ਦਾਸ।

੨. ਜੋਹੀ—ਜ਼ਿਲਾ ਲੜਕਾਣਾ, ਤਸੀਲ ਦਾਦੂ ਵਿਚ ਇਕ ਗਿੱਗਾਂ ਹੈ। ਭਾਈ ਆਇਆ ਰਾਮ ਜੀ ਸੰਮਤ ੧੯੩੮ ਬਿ: ਵਿਚ ਗੁਰੂ-ਪਾਇਮ ‘ਸਾਧੁ ਬੇਲਾ’-ਸੱਖਰ ਤੋਂ ਧਰਮ-ਪ੍ਰਚਾਰ ਕਰਨ ਦੇ ਖਿਆਲ ਨਾਲ ਇਸ ਪਿੰਡ ਆਏ। ਮੌਕਾ-ਮਹੱਲ ਵਿਚਾਰ ਕੇ, ਉਥੇ ਹੀ ਟਿਕ ਗਏ। ਗੁਰੂ ਬਾਬੇ ਦੇ ਭਰਧਾਲੂ-ਸੇਵਕਾਂ ਦੀ ਮਿਹਨਤ-ਮਦਦ ਨਾਲ ਧਰਮਸਾਲ ਬੱਧੀ। ਉਸ ਦਾ ਪ੍ਰਬੰਧ ਆਪਣੇ ਜ਼ਿੰਮੇ ਲੈ ਕੇ, ਗੁਰਬਾਣੀ ਦੇ ਕਬਾ-ਕੀਰਤਨ ਦਾ ਪ੍ਰਵਾਹ ਚਲਾ ਦਿੱਤਾ। ਆਏ-ਗਏ ਦੇ ਬਿਸਰਾਮ ਦਾ ਬੰਦੋਬਸਤ ਕੀਤਾ ਤੇ ਅੰਨ-ਪਾਣੀ ਦਾ ਸਟਾ-ਬਰਤ ਲਾ ਦਿੱਤਾ। ਮਗਰੋਂ ਉਨ੍ਹਾਂ ਦੇ ਚੇਲੇ ਭਰਤ ਰਾਮ, ‘ਸਤ ਸਰਪ’ ਜੀ ਕੰਮ-ਕਾਜ ਨਿਬਾਹੁੰਦੇ ਰਹੇ; ਜੋ ਸੰਮਤ ੧੯੮੦ ਬਿ: ਵਿਖੇ ਮੌਜੂਦ ਸਨ। ਭਾਈ ਆਇਆ ਰਾਮ ਨੇ ਸੰਮਤ ੧੯੯੦ ਬਿ: ਵਿਚ ਸਾਧੁ-ਬੇਲੇ ਆ ਕੇ, ਬਾਬਾ ਹਰਿ ਨਗਾਇਣ ਜੀ

੪੧੫.

ਪਾਸੋਂ ਗੁਰਮਤਿ ਵਿੱਦਿਆ ਪੜ੍ਹੀ; ਤੇ ਤਾਕ ਹੋ ਕੇ ਵੀਹ ਵਰ੍ਹੇ ਬੱਦ ਗੁਰੂ
ਬਾਬੇ ਦੇ ਪਰਚਾਰੇ ਧਰਮ ਦਾ ਡੰਕਾ ਵਜਾਉਣ ਲਈ ਸਿੰਘੁ ਦੇਸ ਵੱਲਿ
ਚੜ੍ਹ ਪਏ ਸਨ।

੩. ਪਿੰਡ ਮੌਰਾ, ਜ਼ਿਲਾ ਨਵਾਬ ਸ਼ਾਹ ਵਿਖੇ ਵਿਰਾਜ ਕੇ
ਭਾਈ ਬਿਸ਼ਨ ਦਾਸ ਜੀ ਨੇ ਸਿਖ-ਧਰਮ ਦਾ ਪ੍ਰਚਾਰ ਕੀਤਾ। ਸਥਾਨਕ
ਸਿੱਖ-ਸਰਧਾਲੂਆਂ ਨੂੰ ਪ੍ਰੇਰ ਕੇ ਧਰਮਸਾਲ ਬਣਾਈਆਂ; ਤੇ ਉਸ ਵਿੱਚ
ਗੁਰ-ਸ਼ਬਦ ਤੇ ਅੰਨ-ਪਾਣੀ ਦਾ ਸਦਾ-ਵਰਤ ਲਾ ਦਿੱਤਾ। ਭਾਈ ਸਾਹਿਬ
'ਬੈਰਾ ਦੇਰਾ' ਦੇ ਮਹੰਤਾਂ ਦੀ ਸ਼ਾਖ ਵਿਚੋਂ ਹੀ ਭਾਈ ਨਿਹਾਲ ਦਾਸ ਦੇ
ਚੇਲੇ ਅਰੁ ਭਾਈ ਪ੍ਰੇਮ ਦਾਸ ਦੇ ਪੋਤਰੇ-ਚੇਲੇ ਸਨ। ਇਨ੍ਹਾਂ ਤੋਂ ਬੱਦ ਦਾ
ਇਸ ਅਸਥਾਨ ਦੀ ਸੁਰਤਿ-ਸੰਭਾਲ ਭਾਈ ਜਮਨਾ ਦਾਸ ਤੇ ਸੇਵਾ ਦਾਸ
ਆਪਣੀ ਵਾਰੀ ਸਿਰ ਕਰਦੇ ਆਏ। ਸੰਮਤ ੧੯੮੦ ਬਿ: ਵਿਖੇ ਭਾਈ
ਸੇਵਾ ਦਾਸ ਜੀ ਹੀਨ-ਹਿਆਤ ਵਿਚ ਸਨ।

੪. ਕੰਭਲੀਆ ਜ਼ਿਲਾ ਨਵਾਬ ਸ਼ਾਹ ਵਿੱਚ, ਮਹਾਰਾਜਾ
ਸ਼ੇਰ ਸਿੰਘ ਦੇ ਰਾਜ-ਸਮੇਂ ਇਸ ਬਖਸ਼ ਵਿਚੋਂ ਬਾਬਾ ਬਿੰਦਾਬਨ (ਮਹੰਤ
ਧਰਮ ਸਾਲਾ ਮੀਏਂਕੇ ਮੌੜ) ਦੀ ਸ਼ਾਖ ਦੇ ਸਾਂਧੂ ਭਾਈ ਦੇਵਾ ਦਾਸ ਜੀ
ਸੱਚ-ਧਰਮ ਦੇ ਪ੍ਰਚਾਰ ਦਾ ਬੀੜਾ-ਚੁਕ ਕੇ, ਦੇਸ-ਰਟਨ ਪੁਰ ਚੜ੍ਹੇ। ਤੀਰਥਾਂ
ਗੁਰਪਾਮਾਂ ਦੀ ਯਾਤ੍ਰਾ ਕਰਦੇ ਹੋਏ, ਇਸ ਟਿਕਾਣੇ ਪਹੁੰਚੇ। ਇਸ
ਪਿੰਡ ਧਰਮਸਾਲ ਕਾਇਮ ਕਰ ਕੇ ਗੁਰਮਤਿ ਮਰਿਯਾਦਾ ਅਨੁਸਾਰ
ਗੁਰ-ਸ਼ਬਦ ਤੇ ਅੰਨ ਦਾ ਲੰਗਰ ਜਾਰੀ ਕਰ ਦਿੱਤਾ। ਭਾਈ ਸਾਹਿਬ
ਤੇ ਮਗਰਲੇ ਮਹੰਤਾਂ ਦੀ ਲੜੀ ਭਾਈ ਸਾਹਿਬ ਬਿੰਦਾਬਨ ਨਾਲ ਇੱਥੇ
ਜੜਦੀ ਹੈ:—

ਭਾਈ ਦੇਵਾ ਦਾਸ, ਭਾਈ ਅਮੰਨ ਦਾਸ ਪਾਸੋਂ ਵਿਰੋਸਾਏ; ਉਨ੍ਹਾਂ
ਭਾਈ ਸਰਨਿ ਦਾਸ ਪਾਸੋਂ ਸੀਖਿਆ-ਦੀਖਿਆ ਲਈ ਸੀ। ਸਰਨਿ ਦਾਸ
ਗੋਪਾਲ ਦਾਸ ਦੇ, ਉਹ ਟਹਿਲਦਾਸ ਦੇ, ਤੇ ਉਹ ਅਗਾਹਾਂ, ਭਾਈ ਸਾਹਿਬ
ਬਿੰਦਾਬਨ ਦੇ ਚੇਲੇ ਭਾਈ ਖੇਮਾ ਜੀ ਪਾਸੋਂ ਗੁਰਮੰਤਰ ਤੇ ਚਰਨਾਮ੍ਰਿਤ
ਲੈ ਕੇ ਸਿਖ ਸਜੇ ਸਨ। ਭਾਈ ਸੇਵਾਦਾਸ ਛੋਂ ਬੱਦ ਇਨ੍ਹਾਂ ਦੇ ਚੇਲੇ
ਸੰਤ-ਬਖਸ਼, ਉਨ੍ਹਾਂ ਦੇ ਸੰਤ ਦਾਸ, ਤਿਨ੍ਹਾਂ ਦੇ ਸੰਤ ਪ੍ਰਸਾਦ, ਏਂਦੂ ਅਗਾਵੀ

ਇ: ੫: ੪੧੭

੪੧੬.

ਵਾਡੀ ਸੁਧੇ ਸੰਤ ਸਰਨਿ ਦਾਸ, ਰਤਨ ਦਾਸ ਤੇ ਈਸ਼ਰਦ੍ਵਾਸ ਇਸ
ਧਰਮਸਾਲ ਦੀ ਸੇਵਾ-ਸੰਭਾਲ (ਮਹੰਤੀ) ਕਰਦੇ ਆਏ। ਆਖਰੀ ਮਹੰਤ
ਸੰਮਤ ੧੯੮੦ ਬਿ. ਵਿਖੇ ਹੈਗਾ ਸੀ ॥

ਯੂਰਤ ਪ੍ਰਾਤ ਵਿਖੇ—

੧. ਕਾਨੀ—ਇਸ ਬਖਸ਼ ਦੇ ਸਾਥਾਂ ਨਿਰਾ ਪੰਜਾਬ ਤੇ
ਸਿੰਘ ਵਿਚ ਹੀ ਧਰਮ-ਪ੍ਰਚਾਰ ਨਹੀਂ ਕੀਤਾ; ਸਗੋਂ ਜਿਸ ਪਾਸੇ ਗੁਰੂ
ਬਾਬਾ ਨਾਨਕ ਜਗਤ-ਜਲੰਦੇ ਦੀ ਪੁਕਾਰ ਸੁਣ ਕੇ, ਰੱਖਿਆ ਵਾਸਤੇ
ਪਾਰੇ, ਉਸ ਪਾਸੇ ਦੀ ਗੁਰਸਿੱਖ-ਵਾੜੀ ਨੂੰ ਸੁਰਜੀਤ ਰੱਖਣ ਹਿਤ, ਨੁਰ-
ਸਬਦ ਦੀ ਅੰਮ੍ਰਿਤ ਵਰਖਾ ਕਰਨ ਵਾਸਤੇ ਦੌਰੇ ਕਰਦੇ ਰਹੇ। ਇਨ੍ਹਾਂ
ਦੇਰਿਆਂ ਦੇ ਦੌਰਾਨ ਵਿਚ, ਜਿੱਥੇ ਕਿਤੇ ਲੋੜ ਪ੍ਰਤੀਤ ਕੀਤੀ ਤੇ ਸੋਖ-
ਸੁਭੀਤੇ ਮਿਲੇ, ਧਰਮ ਸਾਲਾਂ ਭੀ ਕਾਇਮ ਕੀਤੀਆਂ। ਪਠਬੀ ਭਾਰਤ ਵਿੱਚ
ਇਨ੍ਹਾਂ ਗੁਰਦੁਆਰਿਆਂ (ਧਰਮ ਸਾਲਾਂ) ਨੂੰ 'ਸੰਗਤਾਂ' ਕਹਿੰਦੇ ਨਿ।

ਇਸ ਉੱਦਮ-ਉਪਰਾਲੇ ਦਾ ਇਕ ਨਿਸ਼ਾਨ ਕਾਸੀ(ਬਨਾਰਸ) ਵਿੱਚ
ਗੰਗਾ-ਕਿਨਾਰੇ ਬਣੀ ਇਕ ਧਰਮਸਾਲ ਹੈ। ਜੋ ਸੰਮਤ ੧੯੩੦ ਬਿ.
ਵਿੱਚ; ਅੱਜ ਤੋਂ ਅੱਸੀਹ ਵਰ੍ਹੇ ਪਹਿਲਾਂ, ਭਾਈ ਜਵਾਹਿਰ ਦਾਸ ਜੀ ਨੇ,
ਸਰਦੇ-ਪੁਜਦੇ ਸਿੱਖ-ਸਰਧਾਲੂਆਂ ਦੀ ਗੇਵਾ-ਸਹਾਇਤਾ ਨਾਲ ਬਣਵਾਈ
ਸੀ। ਇਸ ਅਸਥਾਨ ਵਿਚ ਨਿਤ ਪ੍ਰਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ
ਪ੍ਰਕਾਸ਼, ਪਾਠ ਤੇ ਕਥਾ-ਕੀਰਤਨ ਹੁੰਦਾ ਹੈ। ਲੇਕਿਨ ਮਗਰੋਂ ਮਹੰਤਾਂ
ਨੇ ਹਿੰਦੂਆਂ ਨੂੰ ਖੁਸ਼ ਰੱਖਣ ਵਾਸਤੇ, ਸ਼ਿਵ ਮੰਦਰਿ ਸਾਜਕੇ, ਠਾਕੁਰ-ਪੂਜਾ
ਦੀ ਲਗੜ ਭੀ ਲਾ ਲਈ ਹੈ ॥

ਬਿਹਾਰ ਦੇਸ਼ 'ਚਿ:—

(੧) ਪਟਨਾ, ਬਹੁਤ ਪ੍ਰਾਚੀਨ ਸ਼ਹਿਰ ਤੇ ਬਿਹਾਰ ਸੂਬੇ ਦਾ
ਮੁੱਖ-ਨੱਗਰ ਹੈ। ਸਿੱਖ ਧਰਮ ਦੇ ਬਾਨੀ ਬਾਬੀ ਨੇ; ਅਰੁ 'ਖਾਲਸਾ' ਦੇ
ਜਨਮ ਦਾਤੇ ਸਤਿਗੁਰ ਨੇ ਚਰਨ ਪਾ ਕੇ, ਇਸ ਸ਼ਹਰ ਦੀ ਸ਼ਾਨ
ਅਸਮਾਨਾਂ ਤੱਕ ਅਪੜਾ ਦਿੱਤੀ ਹੈ। ਇਸੇ ਕਰਕੇ ਇਹ ਨੱਗਰ ਸਿੱਖਾਂ

ਇ. ਪ. ੪੧੮.

੪੧੭.

ਵਾਸਤੇ, ਹੰਦੂਆਂ-ਮੁਸਲਮਾਨਾਂ ਵਾਂਝੁ ਗੰਗ-ਬਨਾਰਸ ਤੇ ਮੱਕਾ-ਕੱਬਾ ਬਣ ਗਿਆ ਹੈ। ਹਰ ਇਕ ਪ੍ਰੇਮੀ ਸਿੱਖ ਦਾ ਦਿਲ, ਇਸ ਪਵਿੱਤਰ ਭੂਮੀ ਦੇ ਦਰਸ਼-ਪਰਸ਼ ਦੀ ਲੋਚਾ ਰਖਦਾ ਤੇ ਲਗਦੇ-ਚਾਰੇ ਉਸਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦਾ ਹੈ। ਜਗਤ-ਜੰਜਾਲਾਂ ਤੋਂ ਸੁਤੰਤਰ ਸਾਧੂ-ਜਨ ਤਾਂ ਇਸ ਗੁਰ-ਤੀਰਥ ਦੀ ਜਾਤਰਾ ਹਰ ਹੀਲੇ ਕਰਦੇ ਹਨ। ਐਸੇ ਸਰਧਾਲੂ-ਸਿੱਖਾਂ ਦੇ ਬਿਸਰਾਮ ਤੇ ਅਸਨ-ਬਸਨ ਦੀ ਸੇਵਾ, ਆਖਾ ਬਾਨੁਲੁ ਬੱਨਣ ਲਈ, ਹਰ ਸਰੋਣੀ ਦੇ ਸਿੱਖ-ਸਾਧੂਆਂ ਪਟਨਾ ਪੁੰਗੀ ਵਿਚ ਧਰਮਸਾਲਾਂ ਤੇ ਬਿਸਰਾਮ-ਘਰ ਬਣਾਏ ਹਨ। ਜਿਨ੍ਹਾਂ ਵਿੱਚੋਂ ਇੱਕ, ਭਾਈ ਸੰਗਤ ਸਾਹਿਬ ਦੀ ਬਖਸ਼ ਦੇ ਸਾਧੂ ਭਾਈ ਵਾਸਦੇਵ ਦੀ ਹਿੱਮਤ ਦਾ ਨਤੀਜਾ ਹੈ। ਇਹ ਧਰਮਸਾਲ 'ਲੁਣ-ਗੋਲਾ' ਮਹੱਲੇ, ਸੰਮਤ ੧੯੮੧ ਬੀਂ ਵਿੱਚ (ਮਹਾਰਾਜਾ ਰਣਜੀਤ ਸਿੰਘ ਦੇ ਰਾਜ-ਸਮੇਂ) ਕਾਇਮ ਹੋਈ।

'ਗੁਰੂ ਗ੍ਰੰਥ ਸਾਹਿਬ' ਦੇ ਪ੍ਰਕਾਸ਼, ਪਾਠ ਆਦਿ ਦੀ ਮ੍ਰਿਯਾਦਾ ਚਾਲੂ ਕਰਨ ਦੇ ਨਾਲ ਹੀ ਅਭਿਆਗਤਾਂ ਵਾਸਤੇ 'ਗੁਰੂ ਕੇ ਲੰਗਰ' ਤੇ ਬਿਸਰਾਮ ਦਾ ਪ੍ਰਬੰਧ ਭੀ ਕੀਤਾ ਗਿਆ। ਲੇਕਿਨ ਜਦੋਂ ਡੇਰੇ-ਦਾਰ ਉਦਾਸੀ-ਸਿੱਖ, ਸਤਿਗੁਰ ਨਾਨਕ ਦੀ ਸੁਖਦਾਈ ਤੇ ਹਲਤ-ਪਲਤ ਦੀ ਸਹਾਇ ਚਰਨ-ਸਰਨਿ 'ਚੋਂ ਨਿਕਲ ਕੇ, ਕਰਮ-ਕਾਂਡ ਦੇ ਉਸੇ ਖੁਹ-ਖਾਤੇ ਵਿੱਚ ਡਿਗਣੇ ਸ਼ੁਰੂ ਹੋਏ; ਜਿਸ ਵਿੱਚੋਂ ਗੁਰੂ-ਬਾਬੇ ਨੇ ਇਨ੍ਹਾਂ ਨੂੰ ਕ੍ਰਿਪਾ ਕਰਿ ਕੱਢਿਆ ਸੀ; ਤਦ ਤੋਂ ਇਸ ਅਸਥਾਨ ਦੇ ਮਹੰਤ ਭੀ, 'ਗੁਰ-ਸ਼ਕਦ' ਦੀ ਪੂਜਾ-ਪ੍ਰਤਿਸ਼ਟਾ ਛਿੱਲੀ ਕਰਕੇ, ਠਾਕੁਰ-ਪੂਜਾ ਕਰਨ ਭਹਿ ਪਏ। ਇਹ ਸੰਤ-ਮਹੰਤ ਭਾਈ ਨਫਾਇਣ ਦਾਸ, ਹੀਰਾ ਲਾਲ ਤੇ ਮਿਹਰ ਦਾਸ ਦੀ ਸ਼ਾਖ ਵਿੱਚ, ਭਾਈ ਮੇਲਾ ਰਾਮ 'ਨਿਰਬਾਣ' ਨਾਲ ਮੇਲ ਖਾਂਦੇ ਨਿ ॥

ਏਦੂੰ ਇਲਾਵਾ ਹੇਠ ਲਿਖੇ ਨੌਂ ਧਰਮ-ਧਾਰ ਸ਼ਹਿਰ ਪਟਣੇ ਵਿੱਚ, ਇਸੇ ਬਖਸ਼ ਦੇ ਸਾਧੂਆਂ ਹੋਰ ਕਾਇਮ ਕੀਤੇ ਹੋਏ ਹਨ:-

(੧) ਬੇਕਾਮ ਪੁਰੈ ਵਿੱਚ 'ਮਹਾਬੀਰ' ਘਾਟ ਪੁਰ ਮਹੰਤ ਗਿਆਨ ਦਾਸ ਵਾਲੀ ਧਰਮਸਾਲ।

(੨) 'ਸਤੀ ਚੌਰਾ' ਵਿੱਚ, ਮਹੰਤ ਝਾਮ ਕਿਸ਼ਨ ਦਾਸ, ਵਾਲਾ ਧਰਮ-ਧਾਰ;

੧੮. ੫. ੪੧੯.

੪੧੮.

- (੩) 'ਮਾਰੂ ਗੰਜ' ਵਿਚ, ਮਹੰਤ ਗੁਪਾਲ ਦਾਸ ਦਾ ਡੇਰਾ;
- (੪) 'ਲੂਣ ਗੋਲਾ' ਵਿਚ 'ਸੀੜੀ ਘਾਟ'—'ਪੀਰ ਦਮੜੀਆ' ਵਿਖੇ ਮਹੰਤ ਆਇਆ ਰਾਮ ਦਾ ਡੇਰਾ;
- (੫) ਸੀੜੀ ਘਾਟ ਮਹੱਲੇ ਵਿਚ ਹੀ ਭਾਈ ਪ੍ਰੇਮ ਦਾਸ ਵਾਲੀ ਧਰਮਸਾਲ;
- (੬) 'ਨੌਸਰ ਘਾਟ', ਮਹੰਤ ਬ੍ਰਹਮ ਵਿਆਲ ਵਾਲਾ ਧਰਮ-ਸਥਾਨ;
- (੭) 'ਮਹਾਂ ਬੀਰ ਘਾਟ' ਪੁਰ ਹੀ ਮਹੰਤ ਭ੍ਰਿਗੁ ਦਾਸ ਵਾਲੀ ਧਰਮਸਾਲ;
- (੮) ਖੁਸਰੇ ਪੁਰ, 'ਨਿਵਾਦਾ' ਵਿਚ ਭਾਈ ਰਾਮ ਪ੍ਰਕਾਸ਼ ਦਾ ਅਸਥਾਨ; ਅਤੇ
- (੯) 'ਛੂਆ ਘਾਟ' ਪੁਰ ਮਹੰਤ ਜਮਨਾ ਦਾਸ ਵਾਲੀ ਧਰਮਸਾਲ॥

—○—

‘ਸਿੱਖ ਹਿਸਟਰੀ ਸੋਸਾਇਟੀ’ ਤੇ ਉਸਦੇ ਪ੍ਰਕਾਸ਼ਨ

‘ਸਿੱਖ ਹਿਸਟਰੀ ਸੋਸਾਇਟੀ’ ਸਨ ੧੯੪੫ ਤੋਂ ਕਾਇਮ ਹੋਈ ਹੈ। ਇਸ ਦਾ ਮਨੋਰਥ ਇਸ ਦੇ ਨਾਮ ਤੋਂ ਹੀ ਪ੍ਰਗਟ ਹੈ। ਚੰਦਾ ਸੋਸਾਇਟੀ ਦਾ ੧੦) ਸਾਲ ਹੈ। ਅਰੁ ਸੋਸਾਇਟੀ ਵਲੋਂ ਤ੍ਰਿਮਾਹੀ ਰਸਾਲਾ ‘ਇਤਿਹਾਸਕ ਪੱਤ੍ਰ’ ਜਾਰੀ ਹੈ। ਜੋ ਮੈਂਬਰ ਸਾਹਿਬਾਨ ਨੂੰ ਮੁਫਤ ਭੇਜਿਆ ਜਾਂਦਾ ਹੈ। ਸੋਸਾਇਟੀ ਪੁਰਾਤਨ ਤਾਤੀਖੀ ਮਸਾਲਾ, ਸ਼੍ਰਮਣੀ ਕਮੇਟੀ ਵਲੋਂ ਕਾਇਮ ਹੋਈ ‘ਸਿੱਖ ਰੈਫ੍ਰੈਂਸ ਲਾਈਬ੍ਰੇਰੀ’ ਵਿਚ ਇਕੱਠਿਆਂ ਕਰ ਰਹੀ ਹੈ। ਉਸ ਵਿਚੋਂ ਅਣਛੱਪੇ ਤੇ ਜ਼ਰੂਰੀ ਮਸਾਲੇ ਨੂੰ ਅਪਣੇ ਮੈਗਜ਼ੀਨ ਰਾਹੀਂ ਇਤਿਹਾਸ-ਪ੍ਰਮੀਆਂ ਤੱਕ ਪਹੁੰਚਾ ਰਹੀ ਹੈ। ਨਾਲੇ ਪੁਸਤਕਾਂ ਦੇ ਰੂਪ ਵਿਚ ਭੀ ਪ੍ਰਕਾਸ਼ਤ ਕਰ ਰਹੀ ਹੈ ਸੋਸਾਇਟੀ ਵਲੋਂ ਹੇਠ ਲਿਖੇ ਪੁਸਤਕ ਸ਼੍ਰਮਣੀ ਗੁ: ਪ੍ਰ: ਕਮੇਟੀ ਦੀ ਸਹਾਇਤਾ ਨਾਲ ਛੱਪ ਚੁੱਕੇ ਹਨ। ਮੈਂਬਰ ਸਾਹਿਬਾਨ ਇਹ ਪੁਸਤਕ, ਪੈਣੀ ਕੀਮਤ ਵਿਚ ਪ੍ਰਾਪਤਿ ਕਰ ਸਕਦੇ ਹਨ। ਕਿਤਾਬਾਂ ਦੀ ਕੀਮਤ ਲਾਗਤ ਮੁਜਬ ਹੀ ਰੱਖੀ ਗਈ ਹੈ।

੧. ਮਾਖਜ਼ਿ ਤਾਰੀਖ ਸਿੱਖਾਂ (ਫਾਰਸੀ)–ਭੇਟਾ ੧॥੩॥

ਇਸ ਵਿਚ ਪੁਰਾਣੀਆਂ ਫਾਰਸੀ ਕਿਤਾਬਾਂ ਵਿੱਚੋਂ ਸਿੱਖਾਂ ਸੰਬੰਧੀ ਦਸਾਂ ਗੁਰਾਂ ਦੇ ਸਮੇਂ ਤੱਕ ਦਾ ਪ੍ਰਾਪਤਿ ਹੋਇਆ ਮਸਾਲਾ ਚੁਣ ਕੇ ਦਿੱਤਾ ਗਿਆ ਹੈ।

੨. ਐਰਾਕਿ ਪ੍ਰੀਸ਼ਾਨ–ਤਾਰੀਖਿ ਪੰਜਾਬ (ਫਾਰਸੀ)–ਭੇਟਾ ੩॥

ਮਹਿਰਾਜਾ ਰਣਜੀਤ ਸਿੰਘ ਦੇ ਕੁਝ ਕੁ ਜੰਗਾਂ ਦਾ ਬਿਤਾਂਤ ਇਨ੍ਹਾਂ ਪੱਤ੍ਰਾਂ ਵਿੱਚ ਦਰਜ ਹੈ।

੩. ਮੁਖਤਿਸਰ ਨਾਨਕ ਸ਼ਾਹੀ ਜੰਤ੍ਰੀ (ਉਰਦੂ)–ਭੇਟਾ ੧ =)

ਸੰਮਤ ੧੫੨੬ ਬਿ: ਤੋਂ ਲੈ ਕੇ ਹੁਣ ਤੱਕ, ਹੋਰ ਸਾਲ ਦੀ ਵੈਸਾਖੀ ਵਿਚ ਪੈਂਦੀ ਅੰਗ੍ਰੇਜ਼ੀ, ਹਿਜਰੀ, ਫਸਲੀ, ਅਤੇ ਇਲਾਹੀ ਮਹੀਨਿਆਂ ਦੀ ਤਾਰੀਖ, ਬਿਤਿ ਤੇ ਵਾਰ, ਇਸ ਜੰਤ੍ਰੀ ਤੋਂ ਜਾਣੇ ਜਾਂਦੇ ਹਨ।

੪. ਸਿੱਖ ਇਤਿਹਾਸਕ ਯਾਦਗਾਰਾਂ (ਪੰਜਾਬੀ)–ਭੇਟਾ ੩॥

੧੯੪੮ ਈ: ਵਿਚ ਦੀਪਮਾਲਾ ਦੇ ਮੌਕੇ ਸਿੱਖ ਐਜੂਕੇਬਨਲ ਕਾਨਫ੍ਰੈਂਸ ਪਟਿਆਲੇ ਹੋਈ ਸੀ। ਉਸੇ ਮੌਕੇ ਕਿਲੋਂ ਮੁਬਾਰਕ ਵਿਚ ‘ਏਵਾਂ ਇਤਿਹਾਸਕ ਯਾਦਗਾਰਾਂ ਦੀ ਪ੍ਰਦੂਸ਼ਨੀ’ ਦਾ ਪ੍ਰਬੰਧ ਭੀ ਕੀਤਾ

ਇ: ਪ: ੪੨੧.

ਗਈ ਸੀ। ਉਸ ਵਿੱਚ ਵਿਖਾਈਆਂ ਗਈਆਂ ਪੁਰਾਤਨ ਵਸਤਾਂ ਦੇ, ਵਰਣਨ ਇਸ ਪੁਸਤਕ ਵਿੱਚ ਹੈ।

੫. ਗੁਰ ਪ੍ਰਣਾਲੀਆਂ (ਗੁਰਮੁਖੀ)–ਭੇਟਾ ੧॥)

ਜਿਤਨੀਆਂ ਕੁ ਲਿਖਤੀ ਗੁਰਪ੍ਰਣਾਲੀਆਂ ਸੋਸਾਇਟੀ ਨੂੰ ਹੁਣ ਤੱਕ ਲੱਭ ਸਕੀਆਂ ਹਨ, ਸਾਰੀਆਂ ਇਕੱਠੀਆਂ ਇਸ ਪੁਸਤਕ ਵਿੱਚ ਛਾਪ ਦਿੱਤੀਆਂ ਗਈਆਂ ਹਨ।

੬. ਵਾਰ ਅੰਤੁਸਤ ਕੀ (ਪੰਜਾਬੀ)–ਭੇਟਾ ॥)

ਖਾਲਸਾ ਜੀ ਦਾ ਸਭ ਤੋਂ ਪਹਿਲਾ ਜੁੱਧ, ਮੁਗਲ-ਸ਼ਾਹੀ ਨਾਲ ਗੁਰੂ-ਚੱਕ ਵਿਖੇ, ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਭ-ਲੋਕ ਸਿਧਾਰਨ ਤੋਂ ਇੱਕ ਸਾਲ ਬਾਅਦ ਹੋਇਆ। ਮੌਕੇ ਦੇ ਲਿਖਾਰੀ ਕਵਿ ਦਰਸ਼ਨ (ਸਿੰਘ) ਨੇ ਉਸ ਦਾ ਹਾਲ ਇਸ ਵਾਰ ਵਿੱਚ ਵਰਣਨ ਕੀਤਾ ਹੈ।

੭. ਸ਼ਾਹਨਾਮਾ-ਇ-ਰਣਜੀਤ ਸਿੰਘ (ਫਾਰਸੀ)–ਭੇਟਾ ੨)

ਮਹਾਰਾਜਾ ਗੁਲਾਬ ਸਿੰਘ ਦੇ ਸਮਕਾਲੀ ਕਵੀ ਅਹਿਮਦ ਯਾਰ ‘ਮੈਲਵੀ’ ਨੇ ਇਹ ਕਿਤਾਬ ਮਹਾਰਾਜੇ ਦੀ ਫਰਮਾਇਸ਼ ਪੁਰ ਲਿਖੀ ਹੈ। ਇਸ ਦੀ ਕੇਵਲ ਇਕਲੋਤੀ ਲਿਖਤੀ ਕਾਪੀ ਸੋਸਾਇਟੀ ਨੂੰ ਪ੍ਰਾਪਤਿ ਹੋਈ ਸੀ; ਸੋ ਛਾਪ ਦਿੱਤੀ ਗਈ ਹੈ।

੮. ਪ੍ਰੇਮ ਸੁਮਾਰਗ ਗ੍ਰੰਥ (ਗੁਰਮੁਖੀ)–ਭੇਟਾ ੨)

ਇਹ ਸਿੱਖ-ਰਹਿਤ ਮਿਰਯਾਦਾ ਜੰਬੰਧੀ ਸਭ ਤੋਂ ਪੁਰਾਤਨ ਗ੍ਰੰਥ ਹੈ। ਜਿਸ ਦੀਆਂ ਹਦਾਇਤਾਂ ਪੁਰ ਅਮਲ ਕਰਨ ਵਾਸਤੇ ਬਾਬਾ ਰਾਮ ਸਿੰਘ ਜੀ ਨਾਮਧਾਰੀਆਂ ਦੇ ਮੁਖੀ ਆਗੂ ਨੇ ਆਪਣੇ ਸ਼ਰਧਾਲੂਆਂ ਨੂੰ ਤਾਕੀਟ ਕੀਤੀ ਹੈ। ਇਸ ਦਾ ਰਚਨ-ਕਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤੋਂ ਬੋਡਾ ਹੀ ਚਿਰ ਬੌਦ ਪ੍ਰਤੀਤ ਹੁੰਦਾ ਹੈ। ਬੌਲੀ ਤੇ ਵਰਣਨ ਢੰਗ ਭਾਈ ਮਨੀ ਸਿੰਘ ‘ਸ਼ਹੀਦ’ ਨਾਲ ਮਿਲਦੇ ਹਨ। ਖਾਲਸਈ ਜੀਵਨ ਦੇ ਹਰ ਪਹਿਲੂ ਉੱਤੇ ਸੁਜੋਗ ਲਿਖਾਰੀ ਨੇ ਬੜਾ ਸੋਹਣਾ ਚਾਨਣ ਪਾਇਆ ਹੈ; ਤੇ ਜੀਵਨ-ਨਿਰਥਾਹ ਦੇ ਤੌਰ-ਤਰੀਕੇ ਦੱਸੇ ਹਨ। ਰਾਜ-ਭਾਗ ਵਾਲਾ ਹਿੱਸਾ ਖਾਸ ਤੌਰ ਪੁਰ ਪੜ੍ਹਨ ਯੋਗ ਹੈ। ਜੰਮਣ ਤੋਂ ਮਰਣ ਪ੍ਰਯੰਤ ਸਾਰੇ ਸੰਸਕਾਰ ਇਸ ਵਿੱਚ ਪੂਰਣ ਹਨ।

ਅੰਮ੍ਰਿਤਸਰ

੨੫.੧੧.੫੩

ਸਕੱਤਰ

ਸਿੱਖ ਹਿਸਟਰੀ ਮੈਂਬਰਿਟ

ਇ. ਪ. ੪੨੨.

ਜ਼ਰੂਰੀ ਸੋਧਾਂ

(੧) ਇਸ ਅੰਕ ਦੇ ਪੰਨੇ ੨੧੯ ਦੀ ਥਾਂ, ਗਲਤੀ ਨਾਲ ੧੯੯ ਤੋਂ ਸ਼ੁਰੂੰ ਕੀਤੇ ਗਏ ਸਨ। ਅਗਾੜੀ ਜਾ ਕੇ ੨੩੫ ਤੋਂ ਸਿਲਸਿਲਾ ਠੀਕ ਕਰ ਦਿੱਤਾ ਗਿਆ ਹੈ। ਪਾਠਕ ਇਹ ਭੁੱਲ ਸੋਧ ਲੈਣ।

(੨) ਪੰਨਾ ੨੯੧ ਪੁਰ ਸੰਤਾਂ ਦਾ ਗਿਣਤਾਂਕ ੯, ੧੦ ਦੀ ਥਾਂ ਗਲਤੀ ਨਾਲ ੮, ੯ ਛਪ ਗਿਆ ਹੈ। ਅਤੇ

(੩) ਪੰਨਾ ੩੩੨ ਪੁਰ ਬੀ ਗਿਣਤਾਂਕ ੨੬ ਦੀ ਥਾਂ ੨੫ ਲਿਖਿਆ ਗਿਆ ਹੈ; ਜੋ ੨੮ਵੇਂ ਤੱਕ ਗਲਤ ਹੈ। ਯਾਨੀ ੨੬, ੨੭ ਦੀ ਥਾਂ ਬੀ ੨੭, ੨੮ ਪੜ੍ਹਨਾ ਚਾਹੀਏ। (ਸੰਪਾਦਕ)

B - 1522

ਸ: ਸਰਮਖ ਸਿੰਘ 'ਅਮੇਲ' ਐਡੀਟਰ, ਪ੍ਰਿੰਟਰ ਤੇ ਪਬਲਿਸ਼ਰ ਨੇ ਸਿੱਖ ਹਿਸਟਰੀ ਸੋਸਾਇਟੀ
ਅੰਮ੍ਰਿਤਸਰ ਲਈ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ (ਰਾਮਸਰ ਰੋਡ) ਅੰਮ੍ਰਿਤਸਰ ਵਿਚ
ਛਪਵਾ ਕੇ ਦਫਤ੍ਰ ਸਿੱਖ ਹਿਸਟਰੀ ਸੋਸਾਇਟੀ (ਗੁਰੂ ਰਾਮਦਾਸ
ਨਿਵਾਸ, ਹਾਲ ਨੰ: ੮) ਤੋਂ ਪ੍ਰਕਾਸ਼ਤ ਕੀਤਾ ॥